

Golden State Realty

JASSI GILL
Broker/Owner

Listing and Selling Homes
From San Jose to Sacramento

Ph:510-304-9292
Refinance Now
@ZERO COST
Call Sukhi Gill:510-207-9067
CA DRE Lic.#01180969



CA DRE#00966763

Harmit S Toor

BEB
BAY EAST BROKERS

Bay East Brokers, Inc.

Help you Buy, Sell & Loans:

- ◆ Residential & Commercial Property
 - ◆ Business Opportunity
- *2021 Platinum Award in recognition of outstanding achievement in Residential and/or Commercial Sales/Listing*



Broker - MLO
BRE Lic.# 01462579
NMLS ID 358820
Broker Corp Lic:
02007516

Ph: 925-202-7027

HDtoor@gmail.com, WWW.BayEastBrokers.Com



Certified Insurance Agent

Global Green
INSURANCE AGENCY



Gurdar Singh Mann

ਹੈਲਥ ਇੰਸੂਰੈਂਸ ਕਰਵਾਉਣ ਲਈ ਸੰਪਰਕ ਕਰੋ

ਫੋਨ:510-487-1000

MANN@GGIABA.COM

Mann Insurance Brokers Inc.

4123 Dyer St., #230, Union City, CA 94587



Gurcharan Singh Mann

Twenty-Fourth Year of Publication

ਕੈਲੀਫੋਰਨੀਆ ਐਡੀਸ਼ਨ Price 50¢

Email:punjabtimes1@gmail.com

ਸ਼ਿਕਾਗੋ, ਸੈਨ ਫਰਾਂਸਿਸਕੋ ਅਤੇ ਨਿਊ ਯਾਰਕ ਤੋਂ ਇਕੋ ਸਮੇਂ ਪ੍ਰਕਾਸ਼ਿਤ ਹਫਤਾਵਾਰ

www.punjabtimesusa.com

ਪੰਜਾਬ ਟਾਈਮਜ਼

Punjab Times, Vol 24, Issue 11; March 18, 2023

20451 N. Plum Grove Rd., Palatine, IL 60074

Ph:847-359-0746, Fax:847-705-9388

ਬਾਦਲਾਂ ਖਿਲਾਫ ਸ਼ਿਕੰਜਾ ਕੱਸਿਆ

ਜਲੰਧਰ ਜ਼ਿਮਨੀ ਚੋਣ ਲਈ ਮੈਦਾਨ ਭਖਿਆ

ਕੋਟਕਪੂਰਾ ਗੋਲੀ ਕਾਂਡ 'ਚ ਇਨਸਾਫ ਦੀ ਆਸ ਬੱਝੀ

ਫਰੀਦਕੋਟ: ਕੋਟਕਪੂਰਾ ਗੋਲੀ ਕਾਂਡ ਵਿਚ ਇਨਸਾਫ ਦੀ ਆਸ ਬੱਝੀ ਹੈ। ਇਸ ਕੇਸ ਵਿਚ ਵਿਸ਼ੇਸ਼ ਜਾਂਚ ਟੀਮ ਨੇ ਜਿਥੇ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸੂਬੇ ਦੇ ਤਤਕਾਲੀ ਡੀ.ਜੀ.ਪੀ. ਸਣੇ ਕਈ ਉਚ ਅਧਿਕਾਰੀਆਂ ਨੂੰ

ਬਾਅਦ ਕੋਟਕਪੂਰਾ ਪੁਲਿਸ ਨੇ ਧਰਨੇ ਉਤੇ ਬੈਠੀ ਸਿੱਖ ਸੰਗਤ ਖਿਲਾਫ ਪੁਲਿਸ ਉਤੇ ਹਮਲਾ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਸੀ ਅਤੇ ਧਰਨਾਕਾਰੀਆਂ ਖਿਲਾਫ 'ਸਬੂਤ ਤੇ ਕੁਝ ਗਵਾਹ' ਵੀ ਇਕੱਠੇ ਕਰ ਲਏ ਸਨ। ਜਾਂਚ ਟੀਮ ਨੇ ਪੁਲਿਸ ਦੀ ਇਸ ਕਾਰਵਾਈ ਨੂੰ ਝੂਠੀ ਅਤੇ ਗਿਣੀ-ਮਿਥੀ

ਸਬੰਧ ਨਹੀਂ ਹੈ। ਉਹ ਆਪਣੀ ਉਮਰ ਦਾ ਹਵਾਲਾ ਵੀ ਦੇ ਰਹੇ ਹਨ। ਬਾਦਲਾਂ ਨੇ ਸਿੱਟ ਵੱਲੋਂ ਪੇਸ਼ ਕੀਤੇ ਗਏ ਚਲਾਨ ਦੀਆਂ ਨਕਲਾਂ ਲੈਣ ਲਈ ਅਰਜ਼ੀ ਵੀ ਦਿੱਤੀ ਸੀ ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਜਾਂਚ ਟੀਮ ਵੱਲੋਂ ਉਨ੍ਹਾਂ ਨੂੰ



ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ, ਉਥੇ ਇਸ ਕੇਸ ਵਿਚ ਸਾਂਤਮਈ ਰੋਸ ਧਰਨੇ 'ਤੇ ਬੈਠੀ ਸਿੱਖ ਸੰਗਤ ਖਿਲਾਫ ਦਰਜ ਮੁਕੱਦਮੇ ਨੂੰ ਸਾਜ਼ਿਸ਼ ਦੱਸਦਿਆਂ ਕਲੀਨ ਚਿੱਟ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੇਸ ਵਿਚ ਆਪਣੀਆਂ ਸ਼ਕਤੀਆਂ ਦੀ ਦਰਵਰਤੋਂ ਕਰ ਕੇ ਬੇਕਸੂਰ ਲੋਕਾਂ ਖਿਲਾਫ ਝੂਠੇ ਗਵਾਹ, ਸਬੂਤ ਤੇ ਕੇਸ ਬਣਾਉਣ ਦੇ ਦੋਸ਼ ਹੇਠ ਪੰਜਾਬ ਦੇ ਸਾਬਕਾ ਡੀ.ਜੀ.ਪੀ.

ਸਾਜ਼ਿਸ਼ ਕਰਾਰ ਦਿੰਦਿਆਂ ਕਿਸੇ ਵੀ ਧਰਨਾਕਾਰੀ ਖਿਲਾਫ ਅਦਾਲਤ ਵਿਚ ਚਲਾਨ ਪੇਸ਼ ਨਹੀਂ ਕੀਤਾ ਸਗੋਂ ਝੂਠੇ ਕੇਸ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਮੁਲਜ਼ਮ ਨਾਮਜ਼ਦ ਕਰ ਕੇ ਉਨ੍ਹਾਂ ਉਤੇ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ।

ਕੋਟਕਪੂਰਾ ਗੋਲੀ ਕਾਂਡ ਵਿਚ ਨਾਮਜ਼ਦ ਕਰ ਕੇ 7 ਹਜ਼ਾਰ ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ ਅਤੇ ਉਹ ਇਸ ਕੇਸ ਵਿਚ ਜ਼ਮਾਨਤ ਲੈਣ ਲਈ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿਚ ਅਰਜ਼ੀ ਦੇ ਚੁੱਕੇ ਹਨ ਜਿਸ ਵਿਚ ਬਹਿਸ ਲਈ ਉਨ੍ਹਾਂ ਨੂੰ ਚਲਾਨ ਦੀਆਂ ਨਕਲਾਂ ਦੀ ਜ਼ਰੂਰਤ ਹੈ।

ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਹੈ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਸਾਜ਼ਿਸ਼ ਰਚੀ ਸੀ ਅਤੇ ਪਤਝਾਲ ਦੌਰਾਨ ਸਾਹਮਣੇ ਆਇਆ ਕਿ 2012 ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਾਦਲ ਸਰਕਾਰ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਸਵਾਂਗ ਰਚਾਉਣ ਦੇ ਮਾਮਲੇ ਵਿਚ ਕਲੀਨ ਚਿੱਟ ਦੇ ਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ।

ਆਮ ਆਦਮੀ ਪਾਰਟੀ ਵਾਅਦਾ ਕਰ ਕੇ ਸੱਤਾ ਵਿਚ ਆਈ ਸੀ ਕਿ ਇਸ ਕੇਸ ਵਿਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਤੈਅ ਸਮੇਂ ਵਿਚ ਇਨਸਾਫ ਦਿੱਤਾ ਜਾਵੇਗਾ। ਸੱਤਾ ਮਿਲਣ ਪਿੱਛੋਂ ਭਾਵੇਂ ਆਪ ਸਰਕਾਰ ਘੋਸ਼ ਵੱਟਣ ਲੱਗੀ ਸੀ ਪਰ ਇਨਸਾਫ ਲਈ ਮੋਰਚੇ ਲੱਗਣ ਤੋਂ (ਬਾਕੀ ਸਫਾ 6 'ਤੇ)



ਚੰਡੀਗੜ੍ਹ: ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸਿਆਸੀ ਮਾਹੌਲ ਭਖ ਗਿਆ ਹੈ। ਇਹ ਸੀਟ ਪਹਿਲਾਂ ਕਾਂਗਰਸ ਕੋਲ ਸੀ ਅਤੇ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਇਥੇ ਭਾਵੇਂ ਅਜੇ ਚੋਣ ਤਰੀਕ ਦਾ ਐਲਾਨ ਨਹੀਂ ਹੋਇਆ ਪਰ ਸੂਬੇ ਦੀਆਂ ਸਿਆਸੀ ਧਿਰਾਂ ਨੇ ਹੱਥ-ਪੈਰ ਮਾਰਨੇ ਸ਼ੁਰੂ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਵੱਲੋਂ ਭਾਵੇਂ ਮਾਹੌਲ ਠੰਢਾ ਹੈ ਪਰ ਭਾਜਪਾ, ਕਾਂਗਰਸ ਤੇ ਅਕਾਲੀ ਦਲ ਵੱਲੋਂ ਵੱਡੀ ਸਰਗਰਮੀ ਵਿਖਾਈ ਜਾ ਰਹੀ ਹੈ।

ਉਧਰ, ਸ਼੍ਰੋਮਣੀ ਅਕਾਲੀ ਦਲ ਵੀ ਮੈਦਾਨ ਵਿਚ ਨਿੱਤਰ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕੇ ਵਿਚ ਗੋਤੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਭਾਜਪਾ ਵੱਲੋਂ ਵੀ ਇਸ ਸੀਟ ਲਈ ਖਾਸੀ ਦਿਲਚਸਪੀ ਦਿਖਾਈ ਜਾ ਰਹੀ ਹੈ। ਯਾਦ ਰਹੇ ਕਿ ਮੁਲਕ ਵਿਚ ਅਗਲੇ ਸਾਲ 2024 ਵਿਚ ਲੋਕ ਸਭਾ ਚੋਣਾਂ ਹਨ ਤੇ ਇਨ੍ਹਾਂ ਚੋਣਾਂ ਤੋਂ ਪਹਿਲਾਂ ਇਸ ਸੀਟ ਤੋਂ ਜਿੱਤ ਕਾਫੀ ਅਹਿਮੀਅਤ ਰੱਖਦੀ ਹੈ। ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਪਹਿਲਾਂ ਹੀ ਆਪਣੀ ਸੰਗਰੂਰ ਸੀਟ ਹਾਰ ਕੇ ਕਾਫੀ ਨਮੋਸ਼ੀ ਝੱਲ ਚੁੱਕੀ ਹੈ। ਇਸ ਸੀਟ ਉਤੇ ਭਗਵੰਤ ਮਾਨ ਵੱਲੋਂ ਅਸਤੀਫਾ ਦੇਣ ਪਿੱਛੋਂ ਜ਼ਿਮਨੀ ਚੋਣ ਹੋਈ ਸੀ। ਜਲੰਧਰ ਸੀਟ ਉਤੇ ਕਾਂਗਰਸ ਦਾ ਕਬਜ਼ਾ ਸੀ ਤੇ ਇਹ ਸਿਆਸੀ ਧਿਰ ਇਸ ਸੀਟ ਨੂੰ ਹੱਥੋਂ ਜਾਣ ਨਹੀਂ ਦੇਣਾ ਚਾਹੁੰਦੀ। ਪੰਜਾਬ ਕਾਂਗਰਸ ਵੱਲੋਂ ਇਸ ਚੋਣ ਲਈ ਇਸ ਸੀਟ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੇ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਸ ਲਈ ਪਾਰਟੀ ਵੱਲੋਂ ਸਭ ਤੋਂ ਪਹਿਲਾਂ ਉਮੀਦਵਾਰ ਐਲਾਨ ਕੇ ਪੂਰੀ ਵਾਹ ਲਾਈ ਜਾ ਰਹੀ ਹੈ।

Start your own Insurance

* Thinking of starting your own insurance business.

Ray Singh

* You can start part-time or full time and you can also work from home. We can help you get license and train you.

Call or text: Ray Singh 925-209-6747

Raja SWEETS & CATERING

AUTHORIZED CATERER FOR MAJOR 5-STAR HOTELS

ਹਰ ਮੌਕੇ ਜਿਵੇਂ ਅਖੰਡ ਪਾਠ, ਜਨਮ ਦਿਨ, ਵਿਆਹ ਸ਼ਾਦੀ ਜਾਂ ਪਰਟੀ ਲਈ ਦਸ ਹਜ਼ਾਰ ਬੰਦਿਆਂ ਤੱਕ ਦੇ ਖਾਣੇ ਦਾ ਇੰਤਜ਼ਾਮ ਕਰ ਸਕਦੇ ਹਾਂ।

Fresh Sweets, Snacks & Food
Catering with Portable Tandoor for up to 10000 guests
Lunch - Dinner - Take Out - Banquets

Items Serving: All kinds of Sweets, Snacks & Food, Chaat & Tikki Stall, Pani Pooji Stall, Bheji Pooji / Pav Bhaji, Falooda Kullfi

Catering Services: Wedding Ceremonies, Receptions, Birthday Parties, Religious Gatherings, Corporate Events, Picnics / Bar-b-que

Additional Services: Warmers, Chaffing Dishes, China & Silverware, Linen Rental, Waiters & Bartenders

21052 Alhambra Blvd, Union City CA 94087
1275 W Wilton Ave, Hayward CA 94542

Call Malkhan Bains or Ravinder Singh For Your Next Party
1-866-FOR-RAJA (367-7252)
www.RajaSweets.com

GLOBAL TRUCK PERMITS

17 years of experience

Services

- We do Same day IRP Plates
- Truck Permits
- New company
- Truck ELD
- Trucking compliance

Rajinder Singh

159 D'Arcy Pkwy, Lathrop, CA 95330
Phone: 209 636 0880

ਨਸ਼ਿਆਂ ਖਿਲਾਫ ਮੁਹਿੰਮ ਦੇ ਅੰਕੜੇ ਫਿਕਰ ਵਧਾਉਣ ਵਾਲੇ

ਚੰਡੀਗੜ੍ਹ: ਪੰਜਾਬ ਵਿਚ ਨਸ਼ਿਆਂ ਖਿਲਾਫ ਮੁਹਿੰਮ ਬਾਰੇ ਤਾਜ਼ਾ ਅੰਕੜੇ ਨਿਰਾਸ਼ਾ ਵਾਲੇ ਹਨ। ਪੰਜਾਬ ਦੇ ਨਸ਼ਾ ਛੁਡਾਉ ਕੇਂਦਰਾਂ 'ਚ ਪਿਛਲੇ ਸਾਲ ਛੇ ਵਰ੍ਹਿਆਂ 'ਚ 8.82 ਲੱਖ ਮਰੀਜ਼ ਪੁੱਜੇ ਪਰ ਇਨ੍ਹਾਂ 'ਚੋਂ ਸਿਰਫ 4106 ਵਿਅਕਤੀ ਹੀ ਨਸ਼ਿਆਂ ਨੂੰ ਅਲਵਿਦਾ ਆਖ ਸਕੇ। ਅੱਧਾ ਫੀਸਦੀ ਤੋਂ ਵੀ ਘੱਟ ਵਿਅਕਤੀ ਨਸ਼ੇ ਛੱਡਣ 'ਚ ਸਫਲ ਹੋਏ ਹਨ।

ਵੱਡੀ ਗਿਣਤੀ ਉਨ੍ਹਾਂ ਦੀ ਹੈ, ਜਿਨ੍ਹਾਂ ਨਸ਼ਾ ਛੱਡ ਦਿੱਤਾ ਪਰ ਉਹ ਓਟ ਸੈਂਟਰਾਂ 'ਚ ਮਿਲਦੀ ਗੋਲੀ ਖਾਣ ਲੱਗ ਗਏ ਹਨ। ਪੰਜਾਬ 'ਚ ਇਸ ਸਮੇਂ 26 ਸਰਕਾਰੀ ਅਤੇ 182 ਪ੍ਰਾਈਵੇਟ ਨਸ਼ਾ ਛੁਡਾਉ ਕੇਂਦਰ ਹਨ। ਇਸ ਤੋਂ ਬਿਨਾਂ 19 ਸਰਕਾਰੀ ਅਤੇ 75 ਪ੍ਰਾਈਵੇਟ ਮੁੜ ਵਸੇਬਾ ਸੈਂਟਰ ਹਨ। 26 ਅਕਤੂਬਰ, 2017 ਤੋਂ ਇਨ੍ਹਾਂ ਕੇਂਦਰਾਂ 'ਚ ਰਜਿਸਟਰਡ ਹੋਣ ਵਾਲੇ ਮਰੀਜ਼ਾਂ ਦਾ ਰਿਕਾਰਡ ਰੱਖਣਾ ਸ਼ੁਰੂ ਕੀਤਾ ਸੀ। ਅਕਤੂਬਰ 2017 ਤੋਂ ਫਰਵਰੀ 2023 ਤੱਕ ਇਨ੍ਹਾਂ ਸਰਕਾਰੀ ਤੇ ਪ੍ਰਾਈਵੇਟ ਨਸ਼ਾ ਛੁਡਾਉ ਕੇਂਦਰਾਂ/ਓਟ ਕਲੀਨਿਕਾਂ 'ਚ 8.82 ਲੱਖ ਮਰੀਜ਼ ਰਜਿਸਟਰਡ ਹੋਏ ਹਨ



ਜਿਨ੍ਹਾਂ 'ਚੋਂ 2.63 ਲੱਖ ਸਰਕਾਰੀ ਅਤੇ 6.19 ਲੱਖ ਪ੍ਰਾਈਵੇਟ ਕੇਂਦਰਾਂ ਵਿਚ ਹਨ। ਓਟ ਕਲੀਨਿਕਾਂ ਅਤੇ ਇਨ੍ਹਾਂ ਕੇਂਦਰਾਂ ਵਿਚ ਡਾਕਟਰਾਂ ਵੱਲੋਂ ਨਸ਼ੇ ਤੋਂ ਪ੍ਰਭਾਵਿਤ ਲੋਕਾਂ ਨੂੰ ਬੁਖਰੋਨੋਰਫਿਨ, ਨਾਲੇਕਸਨ, ਟਰਾਮਾਡੋਲ, ਲੋਰਾਜੇਪਾਮ, ਕਲੋਨਾਜੇਪਾਮ ਅਤੇ ਐਂਟੀ ਡਿਪਰੈਸ਼ਨ ਦਵਾਈ ਦਿੱਤੀ ਜਾਂਦੀ ਹੈ। ਅਧਿਕਾਰੀਆਂ ਮੁਤਾਬਕ ਬਹੁਤੇ ਨਸ਼ੇੜੀ ਤਾਂ ਇਨ੍ਹਾਂ ਦਵਾਈਆਂ 'ਤੇ ਲੱਗ ਗਏ ਹਨ। ਪੰਜਾਬ ਵਿਧਾਨ

ਸਭਾ 'ਚ ਵੀ ਇਹ ਮਸਲਾ ਉੱਠਿਆ ਸੀ ਕਿ ਓਟ ਕਲੀਨਿਕਾਂ 'ਚ ਮਿਲਦੀ ਗੋਲੀ ਨੂੰ ਬਤੌਰ ਨਸ਼ਾ ਹੀ ਮਰੀਜ਼ ਲੈ ਰਹੇ ਹਨ ਅਤੇ ਇਸ ਪਾਸੇ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਪੰਜਾਬ 'ਚ ਸਿਆਸੀ ਸੱਤਾ ਦੇ ਬਦਲਾਅ ਪਿੱਛੋਂ ਵੀ ਇਨ੍ਹਾਂ ਕੇਂਦਰਾਂ ਵਿਚ ਮਰੀਜ਼ਾਂ ਦੇ ਅੰਕੜੇ ਵਿਚ ਕੋਈ ਫਰਕ ਨਹੀਂ ਆਇਆ ਹੈ। ਵਿਧਾਨ ਸਭਾ 'ਚ ਬਸਪਾ ਵਿਧਾਇਕ ਡਾ. ਨਛੱਤਰ ਪਾਲ ਦੇ ਲਿਖਤੀ ਸੁਆਲ ਦੇ ਜੁਆਬ ਵਿਚ ਸਰਕਾਰ

ਪ੍ਰਾਈਵੇਟ ਨਸ਼ਾ ਛੁਡਾਉ ਕੇਂਦਰਾਂ ਦੇ ਅੰਕੜੇ
ਚੰਡੀਗੜ੍ਹ: ਪੰਜਾਬ ਦੇ ਪ੍ਰਾਈਵੇਟ ਕੇਂਦਰਾਂ ਦਾ ਅੰਕੜਾ ਵੇਖੀਏ ਤਾਂ ਜ਼ਿਲ੍ਹਾ ਲੁਧਿਆਣਾ ਵਿਚ ਲੰਬੇ ਸਾਲਾਂ ਵਿਚ 1.21 ਲੱਖ ਮਰੀਜ਼ ਰਜਿਸਟਰਡ ਹੋਏ ਹਨ ਜਦਕਿ ਪਟਿਆਲਾ ਜ਼ਿਲ੍ਹੇ 'ਚ 54,933 ਮਰੀਜ਼ ਪੁੱਜੇ ਹਨ। ਫਿਰੋਜ਼ਪੁਰ ਦੇ ਪ੍ਰਾਈਵੇਟ ਕੇਂਦਰਾਂ 'ਚ 25,682, ਮੁਕਤਸਰ 'ਚ 42,380, ਹੁਸ਼ਿਆਰਪੁਰ 'ਚ 31,104 ਤੇ ਬਰਨਾਲਾ 'ਚ 19,779 ਮਰੀਜ਼ ਰਜਿਸਟਰਡ ਹੋਏ ਹਨ। ਨਸ਼ਿਆਂ ਨੂੰ ਛੱਡਣ ਵਾਲੇ ਮਰੀਜ਼ਾਂ ਦੀ ਗਿਣਤੀ 4,106 ਹੈ ਜਿਸ 'ਚੋਂ ਸਰਕਾਰੀ ਕੇਂਦਰਾਂ 'ਚ 3,810 ਤੇ ਪ੍ਰਾਈਵੇਟ 'ਚ 296 ਲੋਕਾਂ ਨੇ ਨਸ਼ਿਆਂ ਨੂੰ ਅਲਵਿਦਾ ਕਿਹਾ ਹੈ।

ਨੇ ਦੱਸਿਆ ਕਿ ਮੌਜੂਦਾ ਵਰ੍ਹੇ ਦੇ ਪਹਿਲੇ ਦੇ ਮਹੀਨਿਆਂ ਵਿਚ ਇਨ੍ਹਾਂ ਕੇਂਦਰਾਂ ਵਿਚ 15,978 ਮਰੀਜ਼ ਪੁੱਜੇ ਹਨ। ਕਾਂਗਰਸੀ ਰਾਜ ਭਾਗ ਆਉਣ ਸਮੇਂ ਪਹਿਲੇ ਵਰ੍ਹੇ 2017 ਵਿਚ ਸਰਕਾਰੀ ਤੇ ਪ੍ਰਾਈਵੇਟ ਨਸ਼ਾ ਛੁਡਾਉ ਕੇਂਦਰਾਂ ਵਿਚ ਰਜਿਸਟਰਡ ਮਰੀਜ਼ਾਂ ਦੀ ਗਿਣਤੀ 1790 ਰਹੀ ਸੀ। ਸਰਕਾਰੀ ਤੱਥਾਂ ਅਨੁਸਾਰ ਸਾਲ 2018 ਵਿਚ ਇਨ੍ਹਾਂ ਮਰੀਜ਼ਾਂ ਦੀ ਗਿਣਤੀ 1.20 ਲੱਖ, 2019 ਵਿਚ 2.43 ਲੱਖ, 2020 ਵਿਚ 2.47 ਲੱਖ, 2021 ਵਿਚ 1.26 ਲੱਖ ਅਤੇ 2022 ਵਿਚ ਇਹ ਅੰਕੜਾ 1.05 ਲੱਖ ਰਹੀ। ਸਰਕਾਰੀ ਨਸ਼ਾ ਛੁਡਾਉ ਕੇਂਦਰਾਂ/ਓਟ ਕਲੀਨਿਕਾਂ 'ਤੇ ਨਜ਼ਰ ਮਾਰੀਏ ਤਾਂ ਬਠਿੰਡਾ ਜ਼ਿਲ੍ਹੇ 'ਚ ਸਾਲਾਂ ਵਿਚ 24,328 ਮਰੀਜ਼

ਪੁੱਜੇ। ਦੂਸਰਾ ਨੰਬਰ ਤਰਨ ਤਾਰਨ ਦਾ ਹੈ ਜਿੱਥੇ 23,648 ਮਰੀਜ਼ ਰਜਿਸਟਰਡ ਹੋਏ। ਅੰਮ੍ਰਿਤਸਰ 'ਚ 20,379, ਗੁਰਦਾਸਪੁਰ 'ਚ 20,901, ਮੋਗਾ 'ਚ 19,622 ਤੇ ਫਰੀਦਕੋਟ 'ਚ 11,636 ਮਰੀਜ਼ ਇਨ੍ਹਾਂ ਕੇਂਦਰਾਂ 'ਚ ਪੁੱਜੇ। ਬਦਨਾਮੀ ਦੇ ਡਰੋਂ ਬਹੁਤੇ ਨਸ਼ੇੜੀ ਪ੍ਰਾਈਵੇਟ ਕੇਂਦਰਾਂ ਨੂੰ ਤਰਜੀਹ ਦਿੰਦੇ ਹਨ। ਮੁਹਾਲੀ ਦੇ ਸਰਕਾਰੀ ਕੇਂਦਰਾਂ ਵਿਚ ਸਾਲਾਂ ਵਿਚ ਸਿਰਫ 3,246 ਮਰੀਜ਼ ਪੁੱਜੇ ਜਦੋਂ ਕਿ ਪ੍ਰਾਈਵੇਟ ਕੇਂਦਰਾਂ ਵਿਚ 31,709 ਮਰੀਜ਼ ਪੁੱਜੇ ਹਨ। ਮਿਸਾਲ ਦੇ ਤੌਰ 'ਤੇ ਰੋਪੜ ਦੇ ਸਰਕਾਰੀ ਕੇਂਦਰਾਂ ਵਿਚ ਸਿਰਫ 4,716 ਮਰੀਜ਼ ਪੁੱਜੇ ਜਦੋਂ ਕਿ ਪ੍ਰਾਈਵੇਟ ਕੇਂਦਰਾਂ ਵਿਚ 11,254 ਮਰੀਜ਼ ਇਲਾਜ ਲਈ ਰਜਿਸਟਰਡ ਹੋਏ।


ਲੋਕ ਕੌਮੀ ਪਾਰਟੀਆਂ ਦੀ ਥਾਂ ਖੇਤਰੀ ਦਲਾਂ ਨੂੰ ਸਹਿਯੋਗ ਕਰਨ: ਸੁਖਬੀਰ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਥੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੌਮੀ ਪਾਰਟੀਆਂ ਦਾ ਖਹਿਤਾ ਛੱਡ ਕੇ ਖੇਤਰੀ ਪਾਰਟੀਆਂ ਨੂੰ ਸਹਿਯੋਗ ਦੇਣ ਕਿਉਂਕਿ ਖੇਤਰੀ ਪਾਰਟੀਆਂ ਹੀ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਸਕਦੀਆਂ ਹਨ। ਉਹ ਇੱਥੇ ਅਕਾਲੀ ਆਗੂਆਂ, ਵਰਕਰਾਂ, ਉਦਯੋਗਪਤੀਆਂ ਤੇ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਸਨ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੌਮੀ ਪਾਰਟੀਆਂ ਦਾ ਉਦੇਸ਼ ਸੂਬਿਆਂ ਦੇ ਹਿੱਤਾਂ ਦੀ ਰਾਖੀ ਕਰਨਾ ਨਹੀਂ, ਸਗੋਂ ਸਿਰਫ ਕੇਂਦਰ ਵਿਚ ਸਰਕਾਰ ਸਥਾਪਤ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਕੁਰਬਾਨੀਆਂ ਦਿੱਤੀਆਂ ਹਨ ਤੇ ਭਵਿੱਖ ਵਿਚ ਵੀ ਇਸ ਲਈ ਕੋਈ ਵੀ ਕੁਰਬਾਨੀ ਕਰਨ ਤੋਂ ਪਿੱਛੇ ਨਹੀਂ ਹਟੇਗਾ।

ਸਿੱਖਿਆ ਵਿਭਾਗ ਨੇ ਅਧਿਆਪਕ ਯੋਗਤਾ ਪ੍ਰੀਖਿਆ 'ਚ ਨਵਾਂ ਚੰਨ ਚਾੜ੍ਹਿਆ

ਬਰਨਾਲਾ: ਅਧਿਆਪਕ ਯੋਗਤਾ ਪ੍ਰੀਖਿਆ (ਟੈੱਟ) ਦੇ ਪੇਪਰ ਦੇ ਕੁਝ ਪ੍ਰਸ਼ਨ ਪੱਤਰਾਂ ਵਿਚ ਉੱਤਰ ਹੀ ਦੱਸ ਦਿੱਤੇ ਗਏ। ਸਮਾਜਿਕ ਸਿੱਖਿਆ ਦੀ ਪ੍ਰੀਖਿਆ ਲਈ ਉੱਤਰ ਆਪਸਨਾਂ ਵਿਚੋਂ ਇਕ ਹਾਈਲਾਈਟ (ਬੋਲਡ) ਕੀਤੀ ਹੋਣ ਕਾਰਨ ਯੂਨੀਵਰਸਿਟੀ ਦੀ ਵੱਡੀ ਕੁਤਾਹੀ ਸਾਹਮਣੇ ਆਈ ਹੈ। ਇਸ ਪ੍ਰੀਖਿਆ ਦੇ ਸਹੀ ਜਵਾਬ ਹੀ ਬੋਲਡ ਹੋਣ ਕਾਰਨ ਮਿਹਨਤ ਕਰਕੇ ਪ੍ਰੀਖਿਆ 'ਚ ਬੈਠਣ ਵਾਲੇ ਬੇਚੁਜ਼ਗਾਰ ਅਧਿਆਪਕਾਂ ਵਿਚ ਰੋਸ ਹੈ। ਇਹ ਪ੍ਰਸ਼ਨ ਪੱਤਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਤਿਆਰ ਕੀਤਾ ਗਿਆ ਹੈ। ਦੂਜੇ ਪਾਸੇ ਯੂਨੀਵਰਸਿਟੀ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਪ੍ਰਿੰਟਿੰਗ ਵਿਚ ਗਲਤੀ ਹੋਈ ਹੈ ਜਿਸ ਕਾਰਨ ਇਹ ਪ੍ਰੀਖਿਆ ਮੁੜ ਲੈਣ ਬਾਰੇ ਮੀਟਿੰਗ ਕੀਤੀ ਜਾਵੇਗੀ।

ਪ੍ਰਸ਼ਨ ਪੱਤਰਾਂ ਵਿਚ ਉੱਤਰ ਹੀ ਦੱਸ ਦਿੱਤੇ ਗਏ



ਪ੍ਰਸ਼ਨ ਦੇ ਉੱਤਰ ਲਈ ਚਾਰ ਬਦਲ ਦਿੱਤੇ ਹੁੰਦੇ ਹਨ ਜਿਨ੍ਹਾਂ ਵਿਚੋਂ ਕੋਈ ਇਕ ਢੁਕਵਾਂ ਉੱਤਰ ਚੁਣਨਾ ਹੁੰਦਾ ਹੈ ਪਰ ਇਸ ਦੇ ਸਪੱਸ਼ਟ ਉੱਤਰ ਹੀ ਦੱਸਣ ਕਾਰਨ ਪ੍ਰੀਖਿਆ 'ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਬੇਚੁਜ਼ਗਾਰ ਅਧਿਆਪਕ ਯੂਨੀਅਨ ਦੇ

ਸੂਬਾ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਪ੍ਰੀਖਿਆ ਦੇ ਕੁਝ ਪ੍ਰਸ਼ਨ ਪੱਤਰਾਂ 'ਚ ਵਿਸ਼ੇਸ਼ ਕਰਕੇ ਪੇਪਰਾਂ ਦੇ 'ਡੀ' ਸੈੱਟ ਦੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਤ ਕਰੀਬ 60 ਪ੍ਰਸ਼ਨਾਂ ਦੇ ਸਹੀ ਉੱਤਰ ਨੂੰ ਪਹਿਲਾਂ ਹੀ 'ਗੁੜ੍ਹਾ' ਕੀਤਾ ਹੋਇਆ

ਸੀ, ਜਿਸ ਤੋਂ ਹਰੇਕ ਉਮੀਦਵਾਰ ਸਹਿਜੇ ਹੀ ਅੰਦਾਜ਼ਾ ਲਗਾ ਸਕਦਾ ਸੀ ਕਿ ਸਹੀ ਉੱਤਰ ਕਿਹੜਾ ਹੈ। ਸੈੱਟ 'ਸੀ' ਵਿਚ ਵੀ ਅਜਿਹਾ ਮਾਮਲਾ ਸਾਹਮਣੇ ਆਉਣ 'ਤੇ ਸਥਾਨਕ ਪ੍ਰੀਖਿਆ ਕੇਂਦਰ 'ਚੋਂ ਪ੍ਰੀਖਿਆਰਥੀਆਂ ਤੋਂ ਪ੍ਰਸ਼ਨ ਪੱਤਰ ਵਾਪਸ ਲੈ ਲਏ ਗਏ ਸਨ। ਹੋਰਨਾਂ ਥਾਵਾਂ 'ਤੇ ਵੀ ਅਜਿਹਾ ਹੋਣ ਦੇ ਖਦਸ਼ੇ ਹਨ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋ. ਹਰਦੀਪ ਸਿੰਘ (ਪ੍ਰੀਖਿਆ ਕੋਆਰਡੀਨੇਟਰ) ਨੇ ਕਿਹਾ ਕਿ ਇਸ ਪ੍ਰੀਖਿਆ ਦੀ ਪ੍ਰਿੰਟਿੰਗ ਵਿਚ ਗਲਤੀ ਹੋਈ ਹੈ ਅਤੇ ਪੰਜਾਬ ਸਰਕਾਰ ਦੇ ਸਬੰਧਿਤ ਵਿਭਾਗ ਨਾਲ ਵਿਚਾਰ-ਵਟਾਂਦਰਾ ਕਰ ਕੇ ਇਹ ਪ੍ਰੀਖਿਆ ਦੁਬਾਰਾ ਲੈਣ ਬਾਰੇ ਵਿਚਾਰ ਕੀਤਾ ਜਾਵੇਗਾ।

ਮੁਸੇਵਾਲੇ ਦੇ ਮਾਪਿਆ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮੋੜਵਾਂ ਜਵਾਬ

ਮਾਨਸਾ: ਸਿੱਧੂ ਮੁਸੇਵਾਲਾ ਦੇ ਕਤਲ ਮਾਮਲੇ ਸਬੰਧੀ 'ਆਪ' ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦਿੱਤੇ ਬਿਆਨ ਤੋਂ ਨਾਰਾਜ਼ ਹੋਏ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਮੰਤਰੀ ਵੱਲੋਂ ਬੋਲੇ ਗਏ ਸ਼ਬਦਾਂ ਨੇ ਉਨ੍ਹਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕਮੀਆਂ 'ਤੇ ਪਰਦਾ ਪਾਉਣ ਲਈ ਅਮਨ ਅਰੋੜਾ ਉਲਟਾ ਉਨ੍ਹਾਂ ਦੀਆਂ ਗਲਤੀਆਂ ਕੱਢ ਰਹੇ ਹਨ। ਪਿੰਡ

ਮੁਸਾ ਵਿਚ ਜੁੜੇ ਮਰਹੂਮ ਗਾਇਕ ਦੇ ਪ੍ਰਸੰਸਕਾਂ ਨੂੰ ਸੰਬੋਧਨ ਕਰਦਿਆਂ ਬਲਕੌਰ ਸਿੱਧੂ ਨੇ ਕਿਹਾ ਕਿ ਚੋਣਾਂ ਤੋਂ ਬਾਅਦ 9-10 ਦਿਨਾਂ ਤੱਕ ਸਿੱਧੂ ਮੁਸੇਵਾਲਾ ਨੂੰ ਕੋਈ ਸੁਰੱਖਿਆ ਨਹੀਂ ਮਿਲੀ ਹੋਈ ਸੀ, ਪਰ ਇਹ ਗੱਲ ਜਨਤਕ ਨਹੀਂ ਕੀਤੀ ਗਈ ਸੀ। 28 ਮਈ 2022 ਨੂੰ ਜਦੋਂ ਸੁਰੱਖਿਆ ਘਟਾਈ ਗਈ ਤਾਂ ਸਰਕਾਰ ਦੇ

ਅਧਿਕਾਰੀਆਂ ਨੇ ਸੋਸ਼ਲ ਮੀਡੀਆ 'ਤੇ ਇਸ ਦਾ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਗੈਰਸਟਰ ਗੋਲਡੀ ਬਰਾੜ ਨੇ ਵੀ ਇਕ ਇੰਟਰਵਿਊ ਵਿਚ ਮੰਨਿਆ ਹੈ ਕਿ ਸਿੱਧੂ ਮੁਸੇਵਾਲਾ ਦੀ ਸੁਰੱਖਿਆ ਘਟਾਏ ਜਾਣ ਦਾ ਪਤਾ ਲੱਗਣ 'ਤੇ ਹੀ ਉਸ ਨੂੰ ਮਾਰਨ ਦੀ ਯੋਜਨਾ ਬਣਾਈ ਗਈ ਸੀ। ਮੁਸੇਵਾਲਾ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ

ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੁੱਛਿਆ ਹੈ ਕਿ ਵਿਦੇਸ਼ਾਂ 'ਚ ਬੈਠੇ ਗੈਰਸਟਰਾਂ ਨੂੰ ਭਾਰਤ ਲਿਆਉਣ ਵਿਚ ਤਾਂ ਦੇਰੀ ਹੋ ਸਕਦੀ ਹੈ, ਪਰ ਨੇੜੇ ਬੈਠੇ ਦੇਸੀਆਂ ਨੂੰ ਗ੍ਰਿਫਤਾਰ ਕਰਨ ਵਿਚ ਦੇਰੀ ਕਿਉਂ ਕੀਤੀ ਜਾ ਰਹੀ ਹੈ, ਜਿਨ੍ਹਾਂ ਵੱਲੋਂ ਜਨਤਕ ਕੀਤੀ ਸੂਚਨਾ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਕਿਹਾ ਕਿ ਆਪਣੇ ਪੱਤਰ ਦੇ ਕਤਲ ਦਾ ਇਨਸਾਫ ਲੈਣ ਲਈ ਉਹ ਮੁੜ ਵਿਧਾਨ ਸਭਾ ਵੀ ਜਾ ਸਕਦੇ ਹਨ।

ਕੋਟਕਪੂਰਾ ਕਾਂਡ: ਪੰਜਾਬ ਸਰਕਾਰ ਨੇ ਜਾਂਚ 'ਚ ਲੋਕਾਂ ਤੋਂ ਸਹਿਯੋਗ ਮੰਗਿਆ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ 'ਚ ਲੋਕਾਂ ਤੋਂ ਸਹਿਯੋਗ ਮੰਗਿਆ ਹੈ। ਏ.ਡੀ.ਜੀ.ਪੀ. ਐੱਲ ਕੇ ਯਾਦਵ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ 'ਤੇ ਪ੍ਰਭਾਵ ਪੈ ਸਕਦਾ ਹੈ, ਤਾਂ ਉਹ ਵਿਅਕਤੀ ਨਿੱਜੀ ਤੌਰ 'ਤੇ ਉਨ੍ਹਾਂ ਨਾਲ ਪੁਲਿਸ ਹੈੱਡਕੁਆਰਟਰ, ਸੈਕਟਰ-9, ਚੰਡੀਗੜ੍ਹ ਵਿਖੇ ਸਥਿਤ ਦਫਤਰ ਵਿਚ 16, 23 ਅਤੇ 30 ਮਾਰਚ ਨੂੰ ਸਵੇਰੇ ਸਾਢੇ 10 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ। ਸ੍ਰੀ ਯਾਦਵ ਨੇ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਬੰਧੀ ਵਟਸਐਪ ਨੰਬਰ 9875983237 'ਤੇ ਮੈਸੇਜ ਭੇਜ ਕੇ ਜਾਂ 20210 'ਤੇ ਈਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦਾ ਹੈ।

ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ 14 ਅਕਤੂਬਰ, 2015 ਨੂੰ ਵਾਪਰਿਆ ਸੀ। ਇਸ ਕਾਂਡ ਦੀ ਜਾਂਚ ਲਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਏ.ਡੀ.ਜੀ.ਪੀ. ਐੱਲ ਕੇ ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐਸ.ਐਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕੀਤਾ ਸੀ। ਇਸ ਸਿਟ ਨੇ 24 ਫਰਵਰੀ ਨੂੰ ਅਦਾਲਤ 'ਚ ਆਪਣਾ ਪਹਿਲਾ ਚਲਾਨ ਪੇਸ਼ ਕਰ ਦਿੱਤਾ ਹੈ। ਉਸ ਤੋਂ ਬਾਅਦ ਸਿਟ ਨੇ ਪੰਜਾਬ ਦੇ ਇਕ ਆਈ.ਏ.ਐਸ. ਸਣੇ ਚਾਰ ਪੁਲਿਸ ਅਧਿਕਾਰੀਆਂ ਤੋਂ ਵੀ ਕਈ ਘੰਟੇ ਪੁੱਛ-ਗਿਛ ਕੀਤੀ ਸੀ।

ਸਿੱਖ ਕੌਮ ਨੂੰ ਦੇਸ਼ ਵਿਚ ਕਦੇ ਵੀ ਇਨਸਾਫ ਨਹੀਂ ਮਿਲਿਆ: ਜਥੇਦਾਰ

ਸ਼੍ਰੋਮਣੀ ਕਮੇਟੀ ਦੇ ਟੁਕੜੇ ਕਰਨ ਵਾਲਿਆਂ ਨੂੰ ਬਦਾਸੀਸ ਲੱਗੇਗੀ

ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੋਲੇ ਮਹੱਲੇ ਮੌਕੇ ਸਿੱਖ ਕੌਮ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਦੇਸ਼ ਦੀ ਸੰਸਦ ਨੂੰ ਅਖੰਡ ਰੱਖਣ ਲਈ ਹਾਕਮ ਧਿਰਾਂ ਸਿਰਤੋੜ ਯਤਨ ਕਰਦੀਆਂ ਹਨ ਪਰ ਸਿੱਖਾਂ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟੋਟੇ ਕਰਨਾ ਸਿੱਖਾਂ ਨੂੰ ਅਤੇ ਸਿੱਖ ਸੰਸਥਾਵਾਂ ਨੂੰ ਤੋੜਨ ਤੇ ਕਮਜ਼ੋਰ ਕਰਨ ਦਾ ਘਿਣਾਉਣਾ ਯਤਨ ਹੈ।

ਅਜਿਹਾ ਕਰਨ ਵਾਲਿਆਂ ਦਾ ਕਦੇ ਵੀ ਭਲਾ ਨਹੀਂ ਹੋ ਸਕੇਗਾ ਤੇ ਸਮੁੱਚਾ ਖਾਲਸਾ ਪੰਥ ਉਨ੍ਹਾਂ ਨੂੰ ਬਦਾਸੀਸ ਦਿੰਦਾ ਹੈ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਫਸੀਲ ਤੋਂ ਸੁਨੇਹਾ ਜਾਰੀ ਕਰਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਅਕਾਲੀ ਦਲ ਤਾਂ ਮਜ਼ਦੂਰਾਂ ਦੀ ਪਾਰਟੀ ਸੀ ਨਾ ਕਿ ਸਰਮਾਏਦਾਰਾਂ ਦੀ। ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਤੋਂ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਸੋਸ਼ਲ ਮੀਡੀਆ



ਆਈ.ਡੀ. ਬਣਾ ਕੇ ਕੁਝ ਏਜੰਸੀਆਂ ਸਿੱਖ ਕੌਮ ਖਿਲਾਫ ਕੂੜ ਪ੍ਰਚਾਰ ਕਰ ਰਹੀਆਂ ਹਨ ਅਤੇ ਕੌਮ ਖਿਲਾਫ ਗ਼ਲਤ ਧਾਰਨਾ ਵੀ ਬਣਾਈ ਜਾ ਰਹੀ ਹੈ ਤਾਂ ਜੋ ਦੁਨੀਆਂ ਭਰ ਵਿਚ ਸਿੱਖਾਂ ਖਿਲਾਫ ਲਹਿਰ ਉਸਾਰੀ ਜਾ ਸਕੇ। ਉਨ੍ਹਾਂ ਕਿਹਾ ਕਿ ਮਨੀਕਰਨ ਵਿਖੇ ਵਾਪਰੀ ਘਟਨਾ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਿੱਖ ਨੌਜਵਾਨ ਦੇ ਕਤਲ ਦੀ ਘਟਨਾ ਦੁਖਦਾਈ ਹੈ। ਉਨ੍ਹਾਂ ਨੇ ਸਮੂਹ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਗੁਰੂ ਸਾਹਿਬਾਨ ਨੇ ਹਲੀਮੀ ਤੋਂ ਨਿਮਾਣੇ ਰਹਿਣ ਦਾ ਉਪਦੇਸ਼ ਦਿੱਤਾ ਹੈ ਨਾ ਕਿ ਹੱਲਤਬਾਜ਼ੀ ਕਰਨ ਦਾ।

ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ 1947 ਤੋਂ ਲੈ ਕੇ ਹੁਣ ਤੱਕ ਕਦੇ ਵੀ ਸਿੱਖ ਕੌਮ

ਰੁਮਾਲੇ ਭੇਟ ਕਰਨ ਦੀ ਥਾਂ ਨਕਦ ਚੜ੍ਹਾਵਾ ਚੜ੍ਹਾਓ: ਧਾਮੀ

ਸ੍ਰੀ ਆਨੰਦਪੁਰ ਸਾਹਿਬ: ਹੋਲੇ ਮਹੱਲੇ ਮੌਕੇ ਸਿੱਖ ਕੌਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਬਦ ਗੁਰੂ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਰੁਮਾਲੇ ਭੇਟ ਕਰਨ ਦੀ ਥਾਂ ਸੰਗਤ 200-300 ਰੁਪਏ ਨਕਦ ਚੜ੍ਹਾਵਾ ਚੜ੍ਹਾਏ ਤਾਂ ਜੋ ਗੋਲਕ ਦੀ ਮਾਇਆ ਲੋੜਵੰਦਾਂ ਦੇ ਭਲੇ ਲਈ ਅਤੇ ਸਿੱਖ ਨੌਜਵਾਨਾਂ ਨੂੰ ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀ ਬਣਾਉਣ ਲਈ ਕੰਮ ਆ ਸਕੇ ਅਤੇ ਹਰ ਸਾਲ 8-10 ਡੀ.ਸੀ. ਜਾਂ ਐਸ.ਐਸ.ਪੀ. ਪੱਧਰ ਦੇ ਸਿੱਖ ਅਧਿਕਾਰੀ ਬਣਾਏ ਜਾ ਸਕਣ। ਉਨ੍ਹਾਂ ਕਿਹਾ ਕਿ ਕਾਰਜਪਾਲਿਕਾ ਤੇ ਨਿਆਂਪਾਲਿਕਾ ਵਿਚ ਸਿੱਖਾਂ ਦੀ ਗਿਣਤੀ ਘੱਟ ਹੋਣਾ ਕੌਮ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਦੇ ਇਸ ਬਿਆਨ 'ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾਣਗੇ ਪਰ ਟਰੱਕਾਂ ਦੇ ਟਰੱਕ ਭਰ ਕੇ ਰੁਮਾਲੇ ਵੰਡਣ ਦੀ ਬਜਾਏ ਜੇਕਰ ਗੁਰੂ ਦੀ ਗੋਲਕ ਵਿਚ ਸਿੱਖ ਸੰਗਤ ਨਕਦੀ ਚੜ੍ਹਾਵਾ ਹੀ ਚੜ੍ਹਾਏ ਤਾਂ ਉਸ ਦਾ ਵਰਤੋਂ ਸਿੱਖ ਬੱਚਿਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾਉਣ ਤੇ ਉਨ੍ਹਾਂ ਦੇ ਆਰਥਿਕ ਵਿਕਾਸ ਲਈ ਕੀਤੀ ਜਾ ਸਕਦੀ ਹੈ।

ਘਬਰਾਈਆਂ ਸਰਕਾਰਾਂ ਦੀ ਪੁਰਜ਼ੋਰ ਕੋਸ਼ਿਸ਼ ਸੀ ਕਿ ਸਿੱਖਾਂ ਦੀ ਪਾਰਲੀਮੈਂਟ (ਸ਼੍ਰੋਮਣੀ ਕਮੇਟੀ) ਨੂੰ ਤੋੜਿਆ ਜਾਵੇ ਤੇ ਉਸ ਦਾ ਸਿੱਟਾ ਹਰਿਆਣਾ ਕਮੇਟੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਨੂੰ ਪੰਥ ਕਦੇ ਵੀ ਮੁਆਫ ਨਹੀਂ ਕਰੇਗਾ ਤੇ ਅਜਿਹੀਆਂ ਤਾਕਤਾਂ ਦਾ ਕਦੇ ਵੀ ਭਲਾ ਨਹੀਂ ਹੋਵੇਗਾ ਕਿਉਂਕਿ ਅੱਜ ਸਮੁੱਚਾ ਖਾਲਸਾ ਪੰਥ ਉਨ੍ਹਾਂ ਨੂੰ ਬਦਦੁਆ ਦੇ ਰਿਹਾ ਹੈ।

ਨੂੰ ਦੇਸ਼ ਵਿਚ ਇਨਸਾਫ ਨਹੀਂ ਮਿਲਿਆ। ਇਹੀ ਕਾਰਨ ਹੈ ਕਿ ਹੁਣ ਹਰਿਆਣਾ ਦੀ ਵੱਖਰੀ ਕਮੇਟੀ ਬਿਨਾਂ ਕੌਮ ਦੀ ਮੰਗ ਜਾਂ ਜਰੂਰਤ ਤੋਂ ਬਣਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਕਾਰਨ ਇਹ ਹੈ ਕਿ ਕਿਸਾਨੀ ਅੰਦੋਲਨ ਦੌਰਾਨ ਸਭ ਤੋਂ ਵੱਡਾ ਸਹਾਰਾ ਸ਼੍ਰੋਮਣੀ ਕਮੇਟੀ ਹੀ ਸੀ ਜਿਸ ਨੇ ਕਿਸਾਨੀ ਦੀ ਮਦਦ ਲਈ ਲੰਗਰ ਲਗਾਏ ਅਤੇ ਸੰਗਤ ਨੂੰ ਪ੍ਰੇਰਿਤ ਕੀਤਾ। ਇਸ ਰੁਝਾਨ ਤੋਂ

Matrimonials

ਲੜਕੀ ਦੀ ਲੋੜ ਹੈ

US settled, Jatt Sikh, well educated, landlord family seeks professionally qualified match for US Citizen, handsome, turbaned boy, 6", 26, B.E. Computer Science, excellent salary, teetotaler, well versed in both cultures. Please respond with recent photographs and detailed particulars at singhusa2022@gmail.com, or WhatsApp: +1-248-854-0003

5-8

Khatri Hindu family looking for a suitable match for their son US Citizen 38, 5'9" divorced with full custody of child, non-smoker/non-drinker. Caste and religion no bar. Well settled in California. Please contact Whatsapp/Phone: 909-286-5400"

3-6

An educated Jatt Sikh family looking for a suitable match for their 42, 5'10" son - US citizen, a lawyer working at a major US University. Doctorate degree from US. Divorced, shared custody of two kids. Please contact us at: dsr9822@gmail.com

2-5

Looking for a suitable match for our USA green card holder, 5'7" 1987 born Sikh Tonk Kshatriya son. All family members are settled in the USA. Educational level includes business management and currently works in transportation. Serious inquiries please contact @ 314-309-4408 or E-mail at: santokhkainth53@gmail.com.

1-4

Suitable Jatt Sikh match for US born Jatt Sikh Gill boy 30, 5'8.5" and is of healthier build. Only sibling belonging to a well to do family with land and property in India and US. Currently manages the family owned Gas station. Call 269-506-0599 and/or email gill9256@gmail.com

1-4

Sikh Family looking for a suitable match for their USA Citizen handsome son 32, 5'11" , Well educated, Well Settled. Prefer Punjabi Girl in America or Canada. Minimum height 5'4". Serious enquiries only. Please Contact us at: +15103968812

9-12

Sikh Arora family looking for a suitable match for their 5'-8" B.tech. PMIM son, living in Canada (getting P R soon). Father Associate Professor in a college having Urban Agriculture land also. Want sikh beautiful girl with professional qualifications. Please Contact us at: +9198963-19944 (India).

4-7

ਗਰੀਨ ਕਾਰਡ ਹੋਲਡਰ ਰਾਮਗੜੀਆ ਸਿੱਖ, 36 ਸਾਲ, ਕੱਦ 5'11" ਡਿਗਰੀ ਹੋਲਡਰ, ਆਪਣਾ ਕਾਰੋਬਾਰ ਕਰਦੇ ਲੜਕੇ ਲਈ ਅਮਰੀਕਾ ਰਹਿੰਦੀ ਸੋਹਣੀ ਸੁਨੱਖੀ (ਤਲਾਕਸੂਦਾ ਜਾਂ ਬੱਚੇ ਵਾਲੀ ਵੀ ਵਿਚਾਰਨਯੋਗ) ਲੜਕੀ ਦੀ ਲੋੜ ਹੈ। ਕੋਈ ਜਾਤੀ ਬੰਧਨ ਨਹੀਂ। ਚਾਹਵਾਨ ਸੰਪਰਕ ਕਰਨ: 765-602-6904 (ਵਟਸਐਪ)।

2-5

Khatri Sikh family residing in USA looking for a compatible Sikh match from USA or Canada for their US citizen Turbaned son, 1984 born, 5'10", never married, BS & MS (USA), working as an Engineer with a pharmaceutical company in Pennsylvania. Caste no bar. Serious enquiries only. Please contact us with complete details and picture at WhatsApp +1-331-280-7906 or E-mail at sanjogmatri27@gmail.com

1-4

Looking for suitable, educated match for Jatt Sikh boy, born in 1995, 5'10, well settled in USA, own business, back home from moga, Punjab. Prefer girl in USA or Canada . Please send biodata and most recent pictures to whats app 17345482767 or Email- satnambhullar1966@gmail.com

1-4

Jatt Sikh family looking for a suitable Jatt Sikh girl for their US born 27 years, 5'11", Mechanical Engineer son. Boy is well established and doing a federal job. Girl must be Engineer or Doctor. Serious enquiries only. Please contact us at 678-448-2202.

1-4

SUPER TRAVEL

847-676-9090, 773-465-5566

E-mail: supertravel2003@live.com

Lowest Fares With Excellent Service

United Airlines
British Airways



Etihad, Air India,
KLM, Lufthansa,
Delta, Qatar Airlines.

For Emergency
Call anytime at
847-673-3825

EARLY BIRD SALE!!!!

Domestic fares
available

ਦੋ ਛੋਟੇ ਜਹਾਜ਼ ਆਪਸ ਵਿਚ ਟਕਰਾਏ, 4 ਮੌਤਾਂ

ਓਰਲੈਂਡੋ : ਅਮਰੀਕਾ ਵਿਚ ਦੋ ਛੋਟੇ ਜਹਾਜ਼ਾਂ ਦੇ ਮੱਧ ਅਸਮਾਨ ਵਿਚ ਆਪਸ ਵਿਚ ਟਕਰਾਅ ਜਾਣ ਕਾਰਨ ਉਨ੍ਹਾਂ ਵਿਚ ਸਵਾਰ ਸਾਰੇ 4 ਵਿਅਕਤੀਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪੋਲਕ ਕਾਉਂਟੀ ਸ਼ੈਰਿਫ ਦਫਤਰ ਨੇ ਜਾਰੀ ਕੀਤੀ ਹੈ। ਇਹ ਹਾਦਸਾ ਓਰਲੈਂਡੋ ਦੇ ਦੱਖਣ-ਪੱਛਮ ਵਿਚ ਤਕਰੀਬਨ 45 ਮੀਲ ਦੂਰ ਵਿੰਟਰ ਹੈਵਨ ਵਿਚਲੇ ਕਹਾਰਟ ਰਿਜ ਉਪਰ ਵਾਪਰਿਆ।

ਅਧਿਕਾਰੀਆਂ ਅਨੁਸਾਰ ਪਾਈਪਰ ਜੇ-3 ਕੱਬਸੀ ਪਲੇਨ ਜਿਸ ਨੂੰ ਜੈਕ ਬਰਾਉਨਜ਼ ਸੀ ਪਲੇਨ ਬੇਸ ਵੱਲੋਂ ਚਲਾਇਆ ਜਾਂਦਾ ਹੈ ਤੇ ਸਥਾਈ ਖੰਭਾਂ ਵਾਲਾ ਜਹਾਜ਼ ਚੇਰੋਕੀ ਪਾਈਪਰ 161 ਜਿਸ ਨੂੰ ਪੋਲਕ ਸਟੇਟ ਕਾਲਜ ਦੀ ਤਰਫੋਂ ਓਰਮੋਂਡ ਬੀਚ ਉਪਰ ਸਨਰਾਈਜ਼ ਐਵੀਏਸ਼ਨ ਵੱਲੋਂ ਚਲਾਇਆ ਜਾਂਦਾ ਹੈ, ਹਾਦਸੇ ਵਿਚ ਸ਼ਾਮਲ ਸਨ। ਸ਼ੈਰਿਫ

ਦਫਤਰ ਅਨੁਸਾਰ ਮ੍ਰਿਤਕਾਂ ਵਿਚ ਪਾਇਲਟ ਤੇ ਇੰਸਟਰਕਟਰ ਫੇਦਰੀ ਰੋਨਬੇਕਰ (24), ਪੋਲਕ ਸਟੇਟ ਕਾਲਜ ਦਾ ਵਿਦਿਆਰਥੀ ਜੈਚਰੀ ਜੀਨਮੇਸ (19), ਰੈਂਡਲ ਐਲਬਰਟ ਕਰਾਫੋਰਡ (67) ਤੇ ਲੂਇਸ ਸੀਡੀਫਾਜ਼ੀਓ (78) ਸ਼ਾਮਲ ਹਨ।

ਸ਼ੈਰਿਫ ਦਫਤਰ ਦੇ ਚੀਫ ਆਫ ਸਟਾਫ ਸਟੀਵ ਲੈਸਟਰ ਨੇ ਕਿਹਾ ਹੈ ਕਿ ਇਕ ਜਹਾਜ਼ ਦਾ ਮਲਬਾ ਲੋਕ ਹਾਰਟ ਰਿਜ ਵਿਚੋਂ ਪਾਣੀ ਦੀ ਸਤ੍ਹਾ ਉਪਰ ਹੀ ਮਿਲਿਆ ਹੈ ਜਦਕਿ ਦੂਜਾ ਜਹਾਜ਼ ਪਾਣੀ ਵਿਚ ਪੂਰੀ ਤਰ੍ਹਾਂ ਡੁੱਬ ਚੁੱਕਾ ਸੀ। ਉਸਦਾ ਮਲਬਾ ਪਾਣੀ ਦੇ 21 ਫੁੱਟ ਹੇਠਾਂ ਮਿਲਿਆ ਹੈ। ਪੋਲਕ ਕਾਉਂਟੀ ਸ਼ੈਰਿਫ ਗਰੈਡੀਜ਼ਡ ਨੇ ਪੀਤਤਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਹਾਦਸੇ ਦੀ ਸੰਘੀ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾਵੇਗੀ।

ਅਮਰੀਕੀ ਸੈਨੇਟ ਵੱਲੋਂ ਅਰੁਣ ਸੁਬਰਾਮਨੀਅਮ ਦੀ ਡਿਸਟ੍ਰਿਕਟ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ

ਸੈਕਰਾਮੈਂਟੋ: ਅਮਰੀਕੀ ਸੈਨੇਟ ਵੱਲੋਂ ਭਾਰਤੀ-ਅਮਰੀਕੀ ਅਰੁਣ ਸੁਬਰਾਮਨੀਅਮ ਦੀ ਨਿਯੁਕਤੀ ਦੇ ਦੱਖਣੀ ਜ਼ਿਲ੍ਹੇ ਦੇ ਡਿਸਟ੍ਰਿਕਟ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ ਕਰ ਦੇਣ ਦੀ ਖ਼ਬਰ ਹੈ। ਉਹ ਪਹਿਲੇ ਦੱਖਣ-ਏਸ਼ਿਆਈ ਹੋਣਗੇ ਜੋ ਇਸ ਬੈਂਚ ਉਪਰ ਸੇਵਾ ਨਿਭਾਉਣਗੇ। ਸੈਨੇਟ ਨੇ 58-37 ਵੋਟਾਂ ਦੇ ਫਰਕ ਨਾਲ ਉਨ੍ਹਾਂ ਦੀ ਡਿਸਟ੍ਰਿਕਟ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ। ਸੈਨੇਟਰ

ਚਾਰਲਸ ਸ਼ੂਮਰ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਸੁਬਰਾਮਨੀਅਮ ਭਾਰਤੀ ਪ੍ਰਵਾਸੀ ਦਾ ਪੁੱਤਰ ਹੈ ਜਿਸ ਦਾ ਕਰੀਅਰ ਲੋਕਾਂ ਨੂੰ ਸਮਰਪਿਤ ਰਿਹਾ ਹੈ।

ਸੁਬਰਾਮਨੀਅਮ ਦਾ ਜਨਮ ਪਿਟਸਬਰਗ, ਪੈਨਸਿਲਵਾਨੀਆ ਵਿਚ 1979 ਨੂੰ ਹੋਇਆ ਸੀ। ਉਸ ਦੇ ਮਾਂ-ਬਾਪ 1970ਵਿਆਂ ਦੇ ਸ਼ੁਰੂ ਵਿਚ ਭਾਰਤ ਤੋਂ ਆ ਕੇ ਅਮਰੀਕਾ ਵੱਸ ਗਏ ਸਨ।

4 ਅਪ੍ਰੈਲ ਦੀਆਂ ਮਿਊਂਸਪਲ ਰਨ-ਆਫ ਚੋਣਾਂ ਲਈ ਅਰਜ਼ੀਆਂ ਖੁੱਲ੍ਹੀਆਂ

ਸ਼ੁਰੂਆਤੀ ਵੋਟਿੰਗ ਸੋਮਵਾਰ, 20 ਮਾਰਚ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ

ਸ਼ਿਕਾਗੋ: ਸ਼ਿਕਾਗੋ ਸਿਟੀ ਦੇ ਅੰਦਰ ਵੋਟਰ ਹੁਣ 4 ਅਪ੍ਰੈਲ ਦੀਆਂ ਮਿਊਂਸਪਲ ਰਨ-ਆਫ ਚੋਣਾਂ ਲਈ ਡਾਕ ਰਾਹੀਂ ਵੋਟ ਪਾਉਣ ਲਈ ਅਰਜ਼ੀ ਦੇ ਸਕਦੇ ਹਨ। ਐਪਲੀਕੇਸ਼ਨ ਪੋਰਟਲ: <https://www.chicagoelections.gov/en/vote-by-mail-applicaition.html> ਖੁੱਲ੍ਹਾ ਹੈ।

ਦੱਸਣਯੋਗ ਹੈ ਕਿ ਜਦੋਂ ਤੱਕ ਕੋਈ ਵੋਟਰ ਪਹਿਲਾਂ ਹੀ ਮੇਲ ਰੋਸਟਰ ਦੁਆਰਾ ਸਥਾਈ ਵੋਟ 'ਤੇ ਨਹੀਂ ਹੈ, ਉਸ ਨੂੰ 4 ਅਪ੍ਰੈਲ ਦੀ ਚੋਣ ਲਈ ਸਵੈ-ਚਾਲਿਤ ਤੌਰ 'ਤੇ ਡਾਕ ਰਾਹੀਂ ਨਵੀਂ ਵੋਟ ਮੇਲ ਬੈਲੇਟ ਰਾਹੀਂ ਪ੍ਰਾਪਤ ਨਹੀਂ ਹੋਵੇਗੀ। ਵੋਟਰ ਨੂੰ 4 ਅਪ੍ਰੈਲ ਲਈ ਡਾਕ ਰਾਹੀਂ ਵੋਟ ਪ੍ਰਾਪਤ ਕਰਨ ਲਈ ਦੁਬਾਰਾ ਅਰਜ਼ੀ ਦੇਣ ਦੀ ਲੋੜ ਹੋਵੇਗੀ।

ਵੋਟਰ ਬੇਨਤੀ ਕਰ ਸਕਦੇ ਹਨ ਕਿ ਉਨ੍ਹਾਂ ਦੀ ਵੋਟ ਡਾਕ ਬੈਲੇਟ ਰਾਹੀਂ ਸ਼ਹਿਰ ਅਤੇ ਰਾਜ ਤੋਂ ਬਾਹਰ ਭੇਜੀ ਜਾਵੇ। ਵੋਟਰ ਅਪਲਾਈ ਕਰ ਸਕਦੇ ਹਨ ਅਤੇ ਅੰਗਰੇਜ਼ੀ, ਸਪੈਨਿਸ਼, ਚੀਨੀ, ਹਿੰਦੀ, ਪੋਲਿਸ਼, ਕੋਰੀਅਨ ਅਤੇ ਟੈਗਾਲੋਗ ਵਿਚ ਡਾਕ ਰਾਹੀਂ ਵੋਟ ਪ੍ਰਾਪਤ ਕਰਨ ਦੀ ਚੋਣ ਕਰ ਸਕਦੇ ਹਨ। ਜਦੋਂ ਵੋਟਰਾਂ ਨੂੰ ਡਾਕ ਰਾਹੀਂ ਆਪਣੀ ਵੋਟ ਪ੍ਰਾਪਤ ਹੁੰਦੀ ਹੈ, ਤਾਂ ਉਹ ਇਸਨੂੰ ਸਟੈਂਡਰਡ ਯੂ.ਐੱਸ. ਮੇਲ ਰਾਹੀਂ ਵਾਪਸ ਭੇਜ ਸਕਦੇ ਹਨ ਅਤੇ ਇਹ 4 ਅਪ੍ਰੈਲ, 2023 ਨੂੰ ਚੋਣ ਦਿਵਸ 'ਤੇ ਜਾਂ ਇਸ ਤੋਂ ਪਹਿਲਾਂ ਪੋਸਟਮਾਰਕ ਕੀਤਾ ਜਾਣਾ ਚਾਹੀਦਾ ਹੈ।

6 ਮਾਰਚ, 2023 ਮਿਊਂਸਪਲ ਰਨ-ਆਫ ਚੋਣ ਲਈ ਆਨਲਾਈਨ ਡਾਕ ਰਾਹੀਂ ਵੋਟ ਪਾਉਣ ਲਈ ਅਰਜ਼ੀ ਦੇਣ ਦਾ ਪਹਿਲਾ ਦਿਨ ਹੈ।

17 ਮਾਰਚ, ਵੋਟਰਾਂ ਨੂੰ ਡਾਕ ਰਾਹੀਂ ਵੋਟ ਪਾਉਣ ਲਈ ਸਭ ਤੋਂ ਪਹਿਲਾਂ ਸੰਭਾਵਿਤ ਦਿਨ ਹੈ।

30 ਮਾਰਚ, ਬੋਰਡ ਲਈ ਡਾਕ ਰਾਹੀਂ ਨਵੀਂ ਵੋਟ ਪ੍ਰਾਪਤ ਕਰਨ ਦਾ ਆਖਰੀ ਦਿਨ ਹੋਵੇਗਾ।

4 ਅਪ੍ਰੈਲ, 2023 ਡਾਕ ਰਾਹੀਂ ਵਾਪਸ ਆਉਣ 'ਤੇ ਬੈਲੇਟ ਰਿਟਰਨ ਲਿਫਟ 'ਤੇ ਪੋਸਟਮਾਰਕ ਲਈ ਆਖਰੀ ਦਿਨ ਹੋਵੇਗਾ। ਜੇ ਕੋਈ ਵੋਟਰ ਡਾਕ ਰਾਹੀਂ ਵੋਟ ਵਾਪਸ ਨਾ ਕਰਨ ਦਾ ਫੈਸਲਾ ਕਰਦਾ ਹੈ, ਤਾਂ ਵੋਟਰ ਉਸ ਵੋਟਰ ਦੇ ਘਰ ਦੇ ਪਤੇ ਲਈ ਚੋਣ ਸਥਾਨ ਅਤੇ ਪੋਲਿੰਗ ਸਥਾਨ 'ਤੇ ਜੱਜਾਂ ਨੂੰ ਡਾਕ ਰਾਹੀਂ ਵੋਟ ਭੇਜ ਸਕਦਾ ਹੈ, ਅਤੇ ਫਿਰ ਵਿਅਕਤੀਗਤ ਤੌਰ 'ਤੇ ਵੋਟ ਪਾ ਸਕਦਾ ਹੈ। ਜੇਕਰ ਡਾਕ ਰਾਹੀਂ ਵੋਟ ਗਵਾਹ ਗਈ ਸੀ ਜਾਂ ਨਹੀਂ ਪਹੁੰਚੀ, ਤਾਂ ਵੋਟਰ ਹਲਫਨਾਮੇ 'ਤੇ ਦਸਤਖਤ ਕਰ ਸਕਦਾ ਹੈ ਅਤੇ ਉਸ ਵੋਟਰ ਦੇ ਘਰ ਦੇ ਪਤੇ ਲਈ ਚੋਣ ਸਥਾਨ ਅਤੇ ਪੋਲਿੰਗ ਸਥਾਨ 'ਤੇ ਵੀ ਵਿਅਕਤੀਗਤ ਤੌਰ 'ਤੇ ਵੋਟ ਪਾ ਸਕਦਾ ਹੈ। ਡਾਕ ਰਾਹੀਂ ਭੇਜੀ ਗਈ ਵੋਟ ਗਿਣਤੀ ਵਿਚ ਸ਼ਾਮਲ ਕਰਨ ਲਈ 18 ਅਪ੍ਰੈਲ ਆਖਰੀ ਦਿਨ ਹੈ।

ਸ਼ਿਕਾਗੋ ਦੇ ਸਾਰੇ 50 ਵਾਰਡਾਂ ਅਤੇ 4 ਅਪ੍ਰੈਲ ਦੀ ਮਿਊਂਸਪਲ ਰਨ-ਆਫ ਚੋਣ ਲਈ ਦੋ ਡਾਉਨਟਾਊਨ ਸਾਈਟਾਂ 'ਤੇ ਸ਼ੁਰੂਆਤੀ ਵੋਟਿੰਗ ਸੋਮਵਾਰ, 20 ਮਾਰਚ ਨੂੰ ਸ਼ੁਰੂ ਹੋਵੇਗੀ ਅਤੇ 4 ਅਪ੍ਰੈਲ (ਚੋਣ ਦਿਵਸ) ਤੱਕ ਚੱਲੇਗੀ। ਸਾਰੀਆਂ 50 ਵਾਰਡ ਅਰਲੀ ਵੋਟਿੰਗ ਸਾਈਟਾਂ ਅਤੇ ਬੋਰਡ ਸੁਪਰਸਾਈਟ (191 ਐਨ. ਕਲਾਰਕ) ਚੋਣਾਂ ਵਾਲੇ ਦਿਨ ਵੋਟ ਕੇਂਦਰਾਂ ਵਜੋਂ ਖੁੱਲ੍ਹੀਆਂ ਰਹਿਣਗੀਆਂ।

ਰਜਿਸਟ੍ਰੇਸ਼ਨ ਸੇਵਾਵਾਂ ਲਈ, ਵੋਟਰ [https://www\[cihcagoelecitions.gov/en/reigster-to-vote-change-of-address\]html](https://www[cihcagoelecitions.gov/en/reigster-to-vote-change-of-address]html) 'ਤੇ ਜਾ ਸਕਦੇ ਹਨ ਜਾਂ (312) 269-7936 'ਤੇ ਸੰਪਰਕ ਕਰ ਸਕਦੇ ਹਨ।

ਪੰਜਾਬ ਟਾਈਮਜ਼ ਵਿਚ ਇਸ਼ਤਿਹਾਰ ਦੇਣ ਲਈ ਕਾਲ ਕਰੋ: 847-359-0746

ਪੰਜਾਬ ਬਜਟ: ਕਰਜ਼ੇ ਦੀ ਪੰਡ ਹੋਰ ਭਾਰੀ ਹੋਣ ਦੇ ਸੰਕੇਤ

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ 'ਚ ਪੰਜਾਬ ਸਿਰ ਕਰਜ਼ੇ ਦੀ ਪੰਡ ਦਾ ਬੋਝ ਘਟਣ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਬਲਕਿ ਕਰਜ਼ੇ ਦਾ ਭਾਰ ਵਧਣ ਦਾ ਅਨੁਮਾਨ ਹੈ। ਪੰਜਾਬ ਸਰਕਾਰ ਦੀ ਅਗਲੇ ਮਾਲੀ ਵਰ੍ਹੇ ਦੌਰਾਨ 34784.15 ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕਣ ਦੀ ਤਜਵੀਜ਼ ਹੈ ਜਦੋਂ ਕਿ 'ਆਪ' ਸਰਕਾਰ ਨੇ ਚਲੰਤ ਮਾਲੀ ਸਾਲ 'ਚ 30,985.60 ਕਰੋੜ ਦਾ ਕਰਜ਼ਾ ਚੁੱਕਿਆ ਹੈ। 'ਆਪ' ਸਰਕਾਰ ਦੇ ਦੋ ਵਰ੍ਹੇ ਪੂਰੇ ਹੋਣ 'ਤੇ ਪੰਜਾਬ ਸਿਰ ਕੁੱਲ 65769 ਕਰੋੜ (ਦੋ ਸਾਲ 'ਚ) ਦਾ ਕਰਜ਼ਾ ਚੜ੍ਹ ਜਾਣਾ ਹੈ। ਮਾਰਚ 2024 ਤੱਕ ਪੰਜਾਬ ਸਿਰ ਕਰਜ਼ਾ 3,47,542 ਕਰੋੜ ਰੁਪਏ ਹੋ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਨਵਾਂ ਕਰਜ਼ਾ ਘੱਟ ਵਿਆਜ ਦਰਾਂ 'ਤੇ ਲੈਣ ਨੂੰ ਤਰਜੀਹ ਦਿੱਤੀ ਜਾਵੇਗੀ। ਬਜਟ 'ਚ ਕਰਜ਼ੇ ਦੀ ਅਦਾਇਗੀ ਲਈ 22 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।



ਖਰਚਿਆਂ ਦਾ ਅਨੁਮਾਨ ਦੇਖੀਏ ਤਾਂ 2023-24 ਵਿੱਚ 34620.26 ਕਰੋੜ ਰੁਪਏ ਤਾਂ ਤਨਖਾਹਾਂ ਅਤੇ ਉਜ਼ਰਤਾਂ ਵਿੱਚ ਚਲੇ ਜਾਣਗੇ ਜਦੋਂ ਕਿ 18 ਹਜ਼ਾਰ ਕਰੋੜ ਰੁਪਏ ਪੈਨਸ਼ਨ ਅਤੇ ਸੇਵਾਮੁਕਤੀ ਲਾਭ 'ਚ ਖਰਚ ਹੋਣਗੇ। ਐਤਕੀ ਪੁਲਿਸ ਦੇ ਬਜਟ 'ਚ 11 ਫੀਸਦੀ ਦਾ ਵਾਧਾ ਕੀਤਾ ਗਿਆ ਹੈ ਅਤੇ ਸੂਬੇ ਵਿੱਚ ਅਮਨ ਕਾਨੂੰਨ ਨੂੰ ਲੈ ਕੇ ਮਿਲ ਰਹੀਆਂ ਸਖ਼ਤ ਚੁਣੌਤੀਆਂ ਨਾਲ ਨਜਿੱਠਣ ਲਈ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੁਲਿਸ ਦੇ ਆਧੁਨਿਕੀਕਰਨ 'ਤੇ ਜ਼ੋਰ ਦਿੱਤਾ

ਗਿਆ ਹੈ। ਇਸੇ ਤਰ੍ਹਾਂ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਨੂੰ ਮੱਠਾ ਕਰਨ ਵਾਸਤੇ ਖੇਡ ਬਜਟ ਵਿੱਚ ਵੀ 55 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਖੇਤੀ ਵਿਭਿੰਨਤਾ ਲਈ ਇੱਕ ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ ਅਤੇ ਕਿਸਾਨਾਂ ਲਈ ਫਸਲ ਬੀਮਾ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ। ਕਿਸਾਨਾਂ ਨੂੰ ਮੁਫਤ ਬਿਜਲੀ ਜਾਰੀ ਰਹੇਗੀ ਅਤੇ 9331 ਕਰੋੜ ਰੁਪਏ ਬਿਜਲੀ ਸਬਸਿਡੀ ਵਾਸਤੇ ਰੱਖੇ ਗਏ ਹਨ।

‘ਮਿਰਜ਼ਾ ਗਾਲਿਬ’ ਦੇ ਬੀਜੇ ਕੰਡੇ ਚੁਗ ਰਹੇ ਹਾਂ: ਮੁੱਖ ਮੰਤਰੀ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ 'ਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਬਿਨਾਂ ਨਾਮ ਲਏ ਤਿੱਖੇ ਹਮਲੇ ਕੀਤੇ। ਸ੍ਰੀ ਮਾਨ ਨੇ ਪੰਜਾਬ ਦੀ ਉਲਝੀ ਤਾਣੀ ਦੀ ਗੱਲ ਕਰਦਿਆਂ ਕਿਹਾ, "ਅਸੀਂ ਤਾਂ ਮਿਰਜ਼ਾ ਗਾਲਿਬ ਦੇ ਬੀਜੇ ਹੋਏ ਕੰਡੇ ਚੁਗ ਰਹੇ ਹਾਂ।" ਉਨ੍ਹਾਂ ਕਿਹਾ ਕਿ ਹਰਪਾਲ ਚੀਮਾ ਨੇ ਆਮ ਭਾਸ਼ਾ 'ਚ ਗੱਲ ਕੀਤੀ, ਜਦੋਂਕਿ ਪਹਿਲਾਂ ਤਾਂ ਬਜਟ ਮੌਕੇ ਅਲਾਮਾ ਇਕਬਾਲ, ਮਿਰਜ਼ਾ ਗਾਲਿਬ, ਇਜ਼ਰਾਈਲ ਤੇ ਗਾਜ਼ਾ ਪੱਟੀ ਦੀਆਂ ਗੱਲਾਂ ਹੁੰਦੀਆਂ ਸਨ, ਕਿੰਨੀਆਂ ਪਾਰਟੀਆਂ ਬਦਲ ਲਈਆਂ ਪਰ ਸ਼ੇਅਰ ਅੱਜ ਵੀ ਉਹੀ ਨੇ। ਭਗਵੰਤ ਮਾਨ ਨੇ ਵਿਰੋਧੀ ਬੈਂਚਾਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਉਸ ਨੂੰ ਬਜਟ ਲਈ ਡੈਪੂਟੇਸ਼ਨ 'ਤੇ ਲਿਆਂਦਾ ਸੀ, ਹੁਣ ਮਿਹਣੇ ਕਾਂਗਰਸ ਨੂੰ ਸੁਣਨੇ ਪੈ ਰਹੇ ਨੇ।

ਸਿਖਲਾਈ ਲਈ 20 ਕਰੋੜ ਦਾ ਬਜਟ ਰੱਖਿਆ ਗਿਆ ਹੈ ਜਦੋਂ ਕਿ 'ਸਕੂਲ ਆਫ ਐਮੀਨੈਂਸ' ਲਈ ਬਜਟ 'ਚ ਬਿਨਾਂ ਕੋਈ ਵਾਧਾ ਕੀਤੇ 200 ਕਰੋੜ ਰੁਪਏ ਹੀ ਰੱਖੇ ਗਏ ਹਨ। ਖੇਡਾਂ ਅਤੇ ਯੁਵਕ ਸੇਵਾਵਾਂ ਲਈ 258 ਕਰੋੜ ਦੇ ਫੰਡ ਰੱਖੇ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ 2023-24 ਦੇ ਬਜਟ ਵਿੱਚ ਅੰਕੜਿਆਂ ਦਾ ਹੋਰ-ਫੇਰ ਕਰ ਕੇ ਲੁਭਾਉਣੀ ਤਸਵੀਰ ਵਿਖਾ ਕੇ ਪੰਜਾਬੀਆਂ ਨਾਲ ਇੱਕ ਵਾਰ ਫਿਰ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸਲੀਅਤ ਵਿੱਚ ਪੰਜਾਬ ਆਰਥਿਕ ਬਰਬਾਦੀ ਦੇ ਰਾਹ ਪੈ ਗਿਆ ਹੈ ਕਿਉਂਕਿ ਕਰਜ਼ਾ ਵਧ ਰਿਹਾ ਹੈ ਤੇ ਸਾਰੇ ਪੈਮਾਨਿਆਂ 'ਤੇ ਸਾਡੀ ਕਾਰਗੁਜ਼ਾਰੀ ਬਹੁਤ ਮਾੜੀ ਹੈ। ਸੂਬੇ ਸਿਰ ਕਰਜ਼ਾ 42,181 ਕਰੋੜ ਰੁਪਏ ਹੋਰ ਵਧ ਕੇ 3.47 ਲੱਖ ਕਰੋੜ ਰੁਪਏ ਹੋ ਗਿਆ

ਹੈ। ਉਨ੍ਹਾਂ ਕਿਹਾ ਕਿ ਇਹ ਕਰਜ਼ਾ ਜੀ.ਐਸ.ਡੀ.ਪੀ. ਦਾ 46.81 ਫੀਸਦੀ ਬਣਦਾ ਹੈ ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਸੂਬਾ ਆਰਥਿਕ ਕੰਗਾਲੀ ਵੱਲ ਵੱਧ ਰਿਹਾ ਹੈ। ਉਨ੍ਹਾਂ 'ਆਪ' ਸਰਕਾਰ ਵੱਲੋਂ ਪੇਸ਼ ਕੀਤੇ ਮਾਲੀਆ ਅੰਕੜਿਆਂ ਨੂੰ ਵੀ ਬੇਨਕਾਬ ਕੀਤਾ। ਉਨ੍ਹਾਂ ਕਿਹਾ ਕਿ ਮਾਲੀਆ ਘਾਟਾ 12,553 ਕਰੋੜ ਰੁਪਏ ਤੋਂ ਵਧ ਕੇ 24,588 ਕਰੋੜ ਰੁਪਏ ਹੋ ਗਿਆ ਹੈ। ਬਜਟ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਸ਼ਾਸਨਿਕ ਨਕਾਮੀ ਦਾ ਝਲਕਾਰਾ ਹੈ ਤੇ 'ਆਪ' ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੀ ਭੱਜ ਗਈ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦਾ ਇਹ ਦੂਜਾ ਬਜਟ ਹੈ, ਪਰ ਅਜੇ ਤੱਕ ਇਸ ਨੇ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੀਤਾ ਵਾਅਦਾ ਨਹੀਂ ਨਿਭਾਇਆ। ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਵਾਸਤੇ ਵੀ ਕੋਈ ਪੈਸਾ ਨਹੀਂ ਰੱਖਿਆ ਗਿਆ।

ਸਰਕਾਰ ਵੱਲੋਂ ਬੁਢਾਪਾ ਪੈਨਸ਼ਨ 'ਚ ਛੇਤੀ ਵਾਧੇ ਦਾ ਭਰੋਸਾ



ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਅਤੇ ਵਾਹਨ ਚਾਲਕਾਂ ਦੇ ਮੁੱਦਿਆਂ 'ਤੇ ਸਵਾਲ ਉੱਠੇ। ਅਕਾਲੀ ਵਿਧਾਇਕਾ ਗੁਨੀਵ ਕੌਰ ਮਜੀਠੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ 'ਚ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਸਦਨ 'ਚ ਕਿਹਾ ਕਿ 'ਆਪ' ਵੱਲੋਂ ਬੁਢਾਪਾ ਪੈਨਸ਼ਨ 'ਚ ਵਾਧੇ ਦਾ ਜੋ ਵਾਅਦਾ ਕੀਤਾ ਗਿਆ ਸੀ, ਉਹ ਜਲਦੀ ਪੂਰਾ ਹੋਵੇਗਾ।

ਡਾ. ਬਲਜੀਤ ਕੌਰ ਨੇ ਤਰਕ ਦਿੱਤਾ ਕਿ ਮੁਢਲੇ ਪੜਾਅ 'ਤੇ ਇਨ੍ਹਾਂ ਪੈਨਸ਼ਨਾਂ ਵਿੱਚ ਹੋਈਆਂ ਬੇਨਿਯਮੀਆਂ ਨੂੰ ਦਰੁਸਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜੁਲਾਈ 2022 ਵਿੱਚ ਸਰਵੇਖਣ ਕਰਕੇ 90,248 ਮ੍ਰਿਤਕ ਸਨਾਖਤ ਕੀਤੇ ਗਏ ਅਤੇ ਇਨ੍ਹਾਂ ਦੇ ਨਾਮ 'ਤੇ ਲਈ ਗਈ ਬੁਢਾਪਾ ਪੈਨਸ਼ਨ 'ਚੋਂ 23.94 ਕਰੋੜ ਵਸੂਲੇ ਵੀ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ 2017 'ਚ ਕਰਵਾਏ ਅਜਿਹੇ ਸਰਵੇਖਣ 'ਚ 70,137 ਲਾਭਪਾਤਰੀ ਆਯੋਗ ਨਿਕਲੇ ਸਨ।

ਮੈਰੀਟੋਰੀਅਸ ਸਕੂਲਾਂ ਨੂੰ ਲੈ ਕੇ ਉੱਠੇ ਸਵਾਲ

ਚੰਡੀਗੜ੍ਹ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਇਕ ਚਰਨਜੀਤ ਸਿੰਘ ਵੱਲੋਂ ਮੈਰੀਟੋਰੀਅਸ ਸਕੂਲਾਂ ਬਾਰੇ ਚੁੱਕੇ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਪੰਜਾਬ ਦੇ 10 ਮੈਰੀਟੋਰੀਅਸ ਸਕੂਲਾਂ ਦੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਨੂੰ ਪੰਜਾਬ ਸਰਕਾਰ ਵੱਲੋਂ 7 ਅਕਤੂਬਰ 2022 ਨੂੰ ਬਣਾਈ ਨੀਤੀ ਤਹਿਤ ਹੀ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਦੇ ਜਿਹੜੇ ਅਧਿਆਪਕ ਤੇ ਹੋਰ ਕਰਮਚਾਰੀ ਸਰਕਾਰੀ ਨੀਤੀ ਦੀਆਂ ਸ਼ਰਤਾਂ ਪੂਰੀਆਂ ਕਰਦੇ ਹੋਣਗੇ, ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇਗਾ। ਬੈਂਸ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਇਸ ਵੇਲੇ 5363 ਵਿਦਿਆਰਥੀ ਪੜ੍ਹ ਰਹੇ ਹਨ ਅਤੇ ਇਨ੍ਹਾਂ ਸਕੂਲਾਂ ਵਿੱਚ 309 ਅਧਿਆਪਕ ਤਾਇਨਾਤ ਹਨ।

ਰੁਪਏ ਹੀ ਵਸੂਲੇ ਗਏ। ਡਾ. ਬਲਜੀਤ ਕੌਰ ਨੇ ਨਰੇਸ਼ ਕਟਾਰੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ 'ਚ ਕਿਹਾ ਕਿ ਮੌਜੂਦਾ ਸੈਸ਼ਨ ਤੋਂ ਤੁਰਤ ਬਾਅਦ ਜ਼ੀਰਾ ਹਲਕੇ 'ਚ ਸ਼ਗਨ ਸਕੀਮ ਦੇ ਬਕਾਇਆ ਕੇਸਾਂ ਦੀ ਅਦਾਇਗੀ ਕਰ ਦਿੱਤੀ ਜਾਵੇਗੀ।

ਬਜਟ 'ਤੇ ਬਹਿਸ ਦੌਰਾਨ ਮੋਦੀ 'ਤੇ ਖੁੱਲ੍ਹ ਕੇ ਵਰ੍ਹੇ ਭਗਵੰਤ ਮਾਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ 'ਚ ਬਜਟ ਉੱਤੇ ਬਹਿਸ ਦੀ ਸਮਾਪਤੀ ਮੌਕੇ ਪਹਿਲੀ ਦਫ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਧੇ ਤੌਰ 'ਤੇ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ, "ਅਸੀਂ ਕੇਂਦਰ ਤੋਂ ਭੀਖ ਨਹੀਂ ਬਲਕਿ ਆਪਣਾ ਹੱਕ ਮੰਗਦੇ ਹਾਂ ਪਰ ਭਾਜਪਾ ਵਾਲੇ ਆਖਦੇ ਨੇ ਕਿ ਕੇਂਦਰ ਪੰਜਾਬ ਨੂੰ ਫੰਡ ਦੇ ਕੇ ਮਦਦ ਕਰਦਾ ਹੈ।" ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਜੀ.ਐਸ.ਟੀ. ਇਕੱਠਾ ਕਰਕੇ ਕੇਂਦਰ ਕੋਲ ਜਮ੍ਹਾਂ ਕਰਾਉਂਦਾ ਹੈ ਅਤੇ ਉਸ 'ਚੋਂ ਆਪਣਾ ਹਿੱਸਾ ਮੰਗਦਾ ਹੈ, ਇਹ ਕੇਂਦਰ ਦਾ ਕੋਈ ਅਹਿਸਾਨ ਨਹੀਂ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਖੁੱਲ੍ਹਾ ਹੱਲਾ ਬੋਲਦਿਆਂ ਕਿਹਾ ਕਿ ਜਦੋਂ ਉਹ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਲੋਕਾਂ ਨੂੰ ਹੀ ਸਹੂਲਤਾਂ ਦਿੰਦੇ ਹਨ ਤਾਂ "ਵੱਡੇ ਸਾਹਿਬ" ਇਸ ਨੂੰ ਰਿਝੀ ਵੰਡ ਆਖ ਦਿੰਦੇ ਹਨ। ਉਨ੍ਹਾਂ ਕਿਹਾ ਕਿ "ਵੱਡੇ ਸਾਹਿਬ" ਨੇ ਜਨਤਕ ਅਦਾਰੇ ਵੇਚ ਦਿੱਤੇ ਪਰ ਖਰੀਦਿਆਂ ਕੁੱਝ ਮੀਡੀਆ ਹੀ ਹੈ। ਮਾਨ ਨੇ ਕੇਂਦਰ ਵੱਲੋਂ ਵਿਤਕਰੇ ਦੀ ਗੱਲ ਕਰਦਿਆਂ ਕਿਹਾ ਕਿ ਕੇਂਦਰੀ ਬਜਟ 'ਚੋਂ ਪੰਜਾਬ ਗਾਇਬ ਸੀ ਅਤੇ ਗਣਤੰਤਰ ਵਿਵਸਥਾ ਮੌਕੇ ਪੰਜਾਬ ਦੀ ਝਾਕੀ ਕੱਢ ਦਿੱਤੀ ਗਈ ਜੋ ਪੰਜਾਬੀਆਂ ਦੀ ਕੁਰਬਾਨੀ ਦੀ



ਤੋਂ ਹੀਨ ਹੈ। ਉਨ੍ਹਾਂ ਨੇ ਅਕਾਲੀ-ਭਾਜਪਾ ਤੇ ਕਾਂਗਰਸ ਦੀਆਂ ਸਰਕਾਰਾਂ ਨੂੰ ਪੰਜਾਬ ਦੀ ਲੁੱਟ ਲਈ ਜ਼ਿੰਮੇਵਾਰ ਦੱਸਿਆ।

ਕਮਜ਼ੋਰ ਵਰਗਾਂ ਲਈ 25 ਹਜ਼ਾਰ ਮਕਾਨ ਬਣਾਏ ਮਾਨ ਸਰਕਾਰ: ਅਰੋੜਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਚੱਲ ਰਹੇ ਬਜਟ ਇਜਲਾਸ ਦੇ ਪ੍ਰਸ਼ਨ ਕਾਲ ਦੌਰਾਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 25 ਹਜ਼ਾਰ ਮਕਾਨ ਬਣਾ ਕੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦੋ ਪੜਾਵਾਂ ਵਿੱਚ ਸਮਾਂ-ਬੱਧ ਤਰੀਕੇ ਨਾਲ ਇਨ੍ਹਾਂ ਮਕਾਨਾਂ ਦੀ ਉਸਾਰੀ ਕਰਵਾਈ ਜਾਵੇਗੀ ਤੇ ਪਹਿਲੇ ਪੜਾਅ ਤਹਿਤ 15 ਹਜ਼ਾਰ ਮਕਾਨ ਉਸਾਰਨ ਸਬੰਧੀ ਟੈਂਡਰ ਛੇਤੀ ਹੀ ਜਾਰੀ ਕੀਤੇ ਜਾਣਗੇ। 'ਆਪ' ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਦੇ ਜਵਾਬ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਭ ਤੋਂ ਜ਼ਿਆਦਾ ਮਕਾਨ ਕਮਜ਼ੋਰ ਵਰਗ ਦੇ ਪਰਿਵਾਰਾਂ ਨੂੰ ਦਿੱਤੇ ਜਾਣਗੇ। ਪਟਿਆਲਾ ਵਿੱਚ 826 ਮਕਾਨ ਇਸ ਵਰਗ ਨੂੰ ਅਲਾਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੀਤੇ 22 ਵਰ੍ਹਿਆਂ 'ਚ 615 ਕਲੋਨੀਆਂ ਨੂੰ ਲਾਇਸੈਂਸ ਦਿੱਤੇ ਗਏ ਹਨ ਤੇ 58 ਮੈਗਾ ਪ੍ਰਾਜੈਕਟ ਪ੍ਰਵਾਨ ਕੀਤੇ ਗਏ ਹਨ, ਜਿਨ੍ਹਾਂ ਵਿੱਚ 472 ਏਕੜ ਥਾਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਰਾਖਵੀਂ ਕੀਤੀ ਗਈ ਹੈ। ਇਸ ਜ਼ਮੀਨ 'ਚੋਂ 300 ਏਕੜ ਦਾ ਕਬਜ਼ਾ ਸਰਕਾਰ ਨੇ ਲੈ ਲਿਆ ਹੈ।

ਵਿਰੋਧੀ ਧਿਰ ਨੇ ਕੇਂਦਰ ਵੱਲੋਂ ਜਾਰੀ ਫੰਡਾਂ ਬਾਰੇ ਪਾਇਆ ਰੌਲਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਕਲੀਨਿਕਾਂ ਦੇ ਹਵਾਲੇ ਨਾਲ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਆਯੂਸ਼ਮਾਨ ਸਕੀਮ ਦੇ ਫੰਡਾਂ ਨੂੰ ਹੋਰ ਥਾਂ ਵਰਤਿਆ ਗਿਆ ਹੈ, ਜਦਕਿ ਦਿਹਾਤੀ ਹਸਪਤਾਲ ਤੇ ਡਿਸਪੈਂਸਰੀਆਂ ਖਾਲੀ ਹੋ ਗਏ ਹਨ। ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਆਯੂਸ਼ਮਾਨ ਫੰਡ ਸਿਰਫ ਸਿਹਤ ਸੇਵਾਵਾਂ 'ਤੇ ਹੀ ਵਰਤੇ ਗਏ ਹਨ। ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਫਗਵਾੜਾ ਦੇ ਸਿਵਲ ਹਸਪਤਾਲ 'ਚ ਖਾਲੀ ਪਈਆਂ ਅਸਾਮੀਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਉਹ ਫਗਵਾੜਾ ਦੇ ਹਸਪਤਾਲ ਵਿੱਚ ਅਗਲੇ ਮਾਲੀ ਵਰ੍ਹੇ ਦੌਰਾਨ ਡਾਕਟਰਾਂ ਤੇ ਹੋਰ ਸਟਾਫ ਦੀ ਭਰਤੀ ਕਰਨਗੇ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਡਾਕਟਰਾਂ ਦੀ ਨਵੀਂ ਭਰਤੀ ਕਰ ਰਹੀ ਹੈ, ਜਿਸ

ਮਗਰੋਂ ਆਮ ਆਦਮੀ ਕਲੀਨਿਕਾਂ 'ਚ ਤਾਇਨਾਤ ਕੀਤੇ ਡਾਕਟਰਾਂ ਨੂੰ ਵਾਪਸ ਡਿਸਪੈਂਸਰੀਆਂ 'ਚ ਭੇਜ ਦਿੱਤਾ ਜਾਵੇਗਾ। ਉਨ੍ਹਾਂ ਸੁਪਰ ਸਪੈਸ਼ਲਿਸਟ ਡਾਕਟਰਾਂ ਦੇ ਮਿਹਨਤਾਨੇ ਵਿੱਚ ਵਾਧਾ ਕਰਨ ਦੀ ਗੱਲ ਵੀ ਕਹੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਜ਼ਿਲ੍ਹਾ ਹਸਪਤਾਲਾਂ ਦੀ ਕਾਇਆ-ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪ੍ਰਾਈਵੇਟ ਡਾਕਟਰਾਂ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਸੇਵਾਵਾਂ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ। ਸ੍ਰੀ ਬਾਜਵਾ ਵੱਲੋਂ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਲਗਾਉਣ ਬਾਰੇ ਪੁੱਛੇ ਸਵਾਲ ਦਾ ਸਿਹਤ ਮੰਤਰੀ ਨੇ ਜਵਾਬ ਨਹੀਂ ਦਿੱਤਾ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅਕਾਲੀ ਵਿਧਾਇਕਾ ਗੁਨੀਵ ਕੌਰ ਮਜੀਠੀਆ



ਦੇ ਸਵਾਲ ਦੇ ਜਵਾਬ 'ਚ ਦੱਸਿਆ ਕਿ ਅੰਮ੍ਰਿਤਸਰ-ਮਜੀਠਾ-ਫਤਿਹਗੜ੍ਹ ਚੂੜੀਆਂ ਸੜਕ

ਦੀ ਮੁਰੰਮਤ ਲਈ ਸੈਂਟਰਲ ਰੋਡ ਇਨਫਰਾਸਟਰਕਚਰ ਸਕੀਮ ਤਹਿਤ ਫੰਡ ਲੈਣ ਲਈ ਕੇਂਦਰ ਸਰਕਾਰ ਨੂੰ ਤਜਵੀਜ਼ ਭੇਜੀ ਹੈ ਤੇ ਚਾਲੂ ਮਾਲੀ ਵਰ੍ਹੇ ਦੇ ਅਖੀਰ ਤੱਕ ਪ੍ਰਵਾਨਗੀ ਮਿਲਣ ਦੀ ਸੰਭਾਵਨਾ ਹੈ। ਵਿਧਾਇਕਾ ਨੇ ਕਿਹਾ ਕਿ ਸੜਕ ਦੀ ਮੁਰੰਮਤ ਲਈ ਫੰਡ ਸੂਬਾ ਸਰਕਾਰ ਜਾਰੀ ਕਰੇ। ਉਨ੍ਹਾਂ ਖਸਤਾ ਹਾਲ ਸੜਕ ਕਰਕੇ ਹੁੰਦੇ ਹੋਏ ਦਾਸਿਆਂ ਦਾ ਮੁੱਦਾ ਵੀ ਚੁੱਕਿਆ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਟਾਹਰੀ ਤੋਂ ਰਾਤਾ ਸਾਹਿਬ ਜਾਣ ਵਾਲੀ ਨਹਿਰ 'ਤੇ ਬਣੇ ਕਮਜ਼ੋਰ ਪੁਲ ਦਾ ਸਵਾਲ ਚੁੱਕਿਆ, ਜਿਸ ਦੇ ਜਵਾਬ ਵਿੱਚ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ ਪੁਲ ਆਵਾਜਾਈ ਲਈ ਸੁਰੱਖਿਅਤ ਹੈ ਅਤੇ ਪੁਲ ਦੀ ਮੁੜ ਉਸਾਰੀ ਲਈ ਤਖ਼ਮੀਨਾ ਤਿਆਰ ਕਰਕੇ ਕੇਂਦਰ ਨੂੰ ਭੇਜਿਆ ਹੋਇਆ ਹੈ।

ਮਾਨ ਸਰਕਾਰ ਦੇ ਟੈਕਸ ਮੁਕਤ ਬਜਟ 'ਚ ਹਰ ਧਿਰ ਨੂੰ ਖੁਸ਼ ਕਰਨ ਦੀ ਕੋਸ਼ਿਸ਼

ਚੰਡੀਗੜ੍ਹ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿਨਾਂ ਕੋਈ ਨਵਾਂ ਟੈਕਸ ਲਗਾਏ ਵਿੱਤੀ ਵਰ੍ਹਾ 2023-24 ਲਈ 'ਆਪ' ਸਰਕਾਰ ਦਾ 1,96,462.28 ਕਰੋੜ ਰੁਪਏ ਦਾ ਪਹਿਲਾ ਮੁਕੰਮਲ ਬਜਟ ਪੇਸ਼ ਕੀਤਾ। 'ਆਪ' ਸਰਕਾਰ ਦੀ ਪਹਿਲੀ ਵਰ੍ਹੇਗੰਢ ਮੌਕੇ ਪੇਸ਼ ਬਜਟ ਵਿੱਚ ਵਿੱਤ ਮੰਤਰੀ ਨੇ 'ਰੰਗਲਾ ਪੰਜਾਬ' ਸਿਰਜਣ ਦੀ ਝਲਕ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ।

ਬਜਟ ਵਿੱਚ ਔਰਤਾਂ ਲਈ ਇੱਕ ਹਜ਼ਾਰ ਰੁਪਏ ਮਾਸਿਕ ਮਾਣ ਭੱਤੇ ਬਾਰੇ ਕੋਈ ਤਜਵੀਜ਼ ਨਾ ਹੋਣ ਦੇ ਰੋਸ ਵਜੋਂ ਵਿਰੋਧੀ ਧਿਰ ਕਾਂਗਰਸ ਨੇ ਸਦਨ 'ਚੋਂ ਵਾਕਆਊਟ ਕੀਤਾ। ਵਿੱਤ ਮੰਤਰੀ ਚੀਮਾ ਨੇ ਆਪਣੇ ਦੂਜੇ ਬਜਟ 'ਚ ਬਿਨਾਂ ਨਵੇਂ ਟੈਕਸ ਲਾਏ ਮਾਲੀਆ ਪ੍ਰਾਪਤੀ 'ਚ ਵਾਧੇ ਦਾ ਦਾਅਵਾ ਕੀਤਾ। ਉਨ੍ਹਾਂ ਸਦਨ ਵਿੱਚ 11 ਵਜੇ ਡਿਜ਼ੀਟਲ ਬਜਟ ਪੇਸ਼ ਕੀਤਾ ਅਤੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਦਨ ਵਿੱਚ ਮੌਜੂਦ ਸਨ। ਵਿੱਤੀ ਸੰਕਟ ਦੌਰਾਨ ਬਕਾਇਆ (ਚੋਣ) ਗਾਰੰਟੀਆਂ ਦੀ ਪੂਰਤੀ ਕਰਨਾ 'ਆਪ' ਸਰਕਾਰ ਲਈ ਵੱਡੀ ਚੁਣੌਤੀ ਹੈ।

ਵਿੱਤ ਮੰਤਰੀ ਨੇ ਬਜਟ 'ਚ ਖੇਤੀ, ਸਿੱਖਿਆ ਅਤੇ ਸਿਹਤ ਨੂੰ ਕੇਂਦਰੀ ਧੁਰੇ 'ਚ ਰੱਖਿਆ ਅਤੇ ਸੂਬੇ ਵਿੱਚ ਬੁਨਿਆਦੀ ਢਾਂਚਾ ਵਿਕਸਤ ਕਰਨ ਵਾਸਤੇ ਨਵੇਂ ਪੂੰਜੀਕਰਨ ਦਾ ਐਲਾਨ ਕੀਤਾ। ਪਹਿਲੇ ਬਜਟ ਨੂੰ 'ਆਪ' ਸਰਕਾਰ ਨੇ 'ਜਨਤਾ ਬਜਟ' ਦਾ ਨਾਮ ਦਿੱਤਾ ਸੀ, ਜੋ ਵੱਖ-ਵੱਖ ਵਰਗਾਂ ਨਾਲ ਸਲਾਹ ਮਸ਼ਵਰੇ ਮਗਰੋਂ ਤਿਆਰ ਕੀਤਾ ਗਿਆ ਸੀ। ਐਤਕੀ ਅਜਿਹਾ ਕਿਧਰੇ ਨਜ਼ਰ ਨਹੀਂ ਆਇਆ ਹੈ। ਪੰਜਾਬ ਬਜਟ 'ਚ ਵਰ੍ਹਾ 2023-24 ਲਈ 1,96,462.28 ਕਰੋੜ ਰੁਪਏ ਦਾ ਖਰਚਾ ਤਜਵੀਜ਼ ਕੀਤਾ ਗਿਆ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਐਤਕੀ ਸਰਕਾਰ ਨੇ 1,23,440 ਕਰੋੜ ਰੁਪਏ ਦੇ ਮਾਲੀਆ ਖਰਚਿਆਂ ਦੇ ਮੁਕਾਬਲੇ 98,852.13 ਕਰੋੜ ਰੁਪਏ ਮਾਲੀਆ ਪ੍ਰਾਪਤੀਆਂ ਦਾ ਟੀਚਾ ਰੱਖਿਆ ਹੈ। ਚੀਮਾ ਨੇ ਕਿਹਾ



ਰੰਗਲੇ ਪੰਜਾਬ ਵੱਲ ਕਦਮ: ਮੁੱਖ ਮੰਤਰੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਸਰਕਾਰ ਦੇ ਸਾਲ 2023-24 ਦੇ ਬਜਟ ਨੂੰ 'ਰੰਗਲਾ ਪੰਜਾਬ' ਬਣਾਉਣ ਵੱਲ ਇੱਕ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਮ ਲੋਕਾਂ ਦੇ ਬਜਟ ਵਿੱਚ ਆਮ ਲੋਕਾਂ 'ਤੇ ਕੋਈ ਨਵਾਂ ਟੈਕਸ ਨਹੀਂ ਲਾਇਆ ਹੈ। ਬਜਟ ਵਿੱਚ ਹਰ ਵਰਗ ਸਮੇਤ ਸਿਹਤ, ਸਿੱਖਿਆ, ਖੇਤੀ, ਰੁਜ਼ਗਾਰ ਤੇ ਵਪਾਰ 'ਤੇ ਖਾਸ ਧਿਆਨ ਦਿੱਤਾ ਗਿਆ ਹੈ।

ਕਿ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ ਹੈ ਅਤੇ ਮਾਲੀਆ ਘਾਟਾ 24,588.78 ਕਰੋੜ ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਟੈਕਸ ਵਸੂਲੀ 'ਚ ਸਭ ਕਮੀਆਂ ਦੂਰ ਕਰਨ ਲਈ ਟੈਕਸ ਇੰਟੈਲੀਜੈਂਸ ਮਜ਼ਬੂਤ ਕੀਤਾ ਜਾ ਰਿਹਾ ਹੈ।

ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲਏ ਕਰਜ਼ਿਆਂ 'ਤੇ 15,946 ਕਰੋੜ ਰੁਪਏ ਦੇ ਮੂਲ ਅਤੇ 20,100 ਕਰੋੜ ਰੁਪਏ ਵਿਆਜ

ਵਜੋਂ ਵਾਪਸ ਕਰ ਦਿੱਤੇ ਹਨ। ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਕਰਜ਼ਿਆਂ ਦੀ ਅਦਾਇਗੀ ਅਤੇ ਐਮਰਜੈਂਸੀ ਵਰਤੋਂ ਲਈ ਤਿੰਨ ਹਜ਼ਾਰ ਕਰੋੜ ਰੁਪਏ ਦਾ ਸਿੱਕਿੰਗ ਫੰਡ ਬਣਾਇਆ ਹੈ। ਵਿੱਤ ਮੰਤਰੀ ਨੇ ਕੇਂਦਰ ਸਰਕਾਰ ਵੱਲ ਬਕਾਇਆ ਖੜ੍ਹੀ 9035 ਕਰੋੜ ਦੀ ਰਾਸ਼ੀ ਜਿਸ 'ਚ ਕੇਂਦਰੀ ਲਿਮਟ ਦੀ ਅਭਜਸਮੇਂਟ ਵਾਲੇ 6155 ਕਰੋੜ ਅਤੇ ਦਿਹਾਤੀ ਵਿਕਾਸ ਫੰਡ ਦੀ 2880 ਕਰੋੜ ਦੀ ਰਾਸ਼ੀ

'ਆਪ' ਨੇ ਬਜਟ ਲਈ ਪੰਜਾਬ ਸਰਕਾਰ ਦੀ ਪਿੱਠ ਥਾਪੜੀ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਦੇ ਬਜਟ 2023-24 ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ। 'ਆਪ' ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਜਟ 'ਚ ਹਰ ਵਰਗ ਦਾ ਧਿਆਨ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਬਜਟ 'ਚ ਪੰਜਾਬ ਦੇ ਕਿਸਾਨਾਂ ਅਤੇ ਕਿਸਾਨੀ 'ਤੇ ਵਿਸ਼ੇਸ਼ ਤੌਰ 'ਤੇ ਧਿਆਨ ਦਿੱਤਾ ਹੈ ਤਾਂ ਜੋ ਕਿਸਾਨਾਂ ਦੀ ਹਾਲਤ ਸੁਧਾਰੀ ਜਾ ਸਕੇ। ਖੇਤੀਬਾੜੀ ਲਈ ਬਜਟ 'ਚ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਸਲੀ ਵਿਭਿੰਨਤਾ ਲਈ ਇੱਕ ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ।

ਬਜਟ ਨੇ ਸੁਪਨੇ ਚੂਰ-ਚੂਰ ਕੀਤੇ: ਬਾਜਵਾ

ਚੰਡੀਗੜ੍ਹ: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੇ ਪਹਿਲੇ ਮੁਕੰਮਲ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੰਦਿਆਂ ਕਿਹਾ ਕਿ ਇਸ ਬਜਟ ਨੇ ਉਨ੍ਹਾਂ ਲੋਕਾਂ ਦੇ ਸੁਪਨੇ ਚੂਰ-ਚੂਰ ਕਰ ਦਿੱਤੇ ਹਨ, ਜਿਨ੍ਹਾਂ ਨੇ 'ਆਪ' ਨੂੰ ਸੱਤਾ ਵਿੱਚ ਲਿਆਂਦਾ ਹੈ। ਬਾਜਵਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ 75 ਸਾਲਾਂ 'ਚ ਪੰਜਾਬ 'ਤੇ 2,75,000 ਕਰੋੜ ਦਾ ਕਰਜ਼ਾ ਸੀ। ਜੇਕਰ ਇਹ ਸਰਕਾਰ ਆਪਣੀ ਪੰਜ ਸਾਲ ਦੀ ਮਿਆਦ ਪੂਰੀ ਕਰਨ ਵਿੱਚ ਸਫਲ ਹੋ ਜਾਂਦੀ ਹੈ, ਤਾਂ ਇਹ ਮੌਜੂਦਾ ਕਰਜ਼ੇ ਵਿੱਚ ਦੋ ਲੱਖ ਕਰੋੜ ਹੋਰ ਜੋੜ ਦੇਵੇਗੀ।

ਸ਼ਾਮਲ ਹੈ, 'ਤੇ ਵੀ ਟੇਕ ਲਾਈ ਹੈ। ਬਜਟ 'ਚ ਆਪਣੇ ਕਰਾਂ ਤੋਂ 51,835 ਕਰੋੜ ਦੀ ਆਮਦਨ ਦਾ ਅਤੇ 20,735 ਕਰੋੜ ਦੀਆਂ ਕੇਂਦਰ ਤੋਂ ਗਰਾਂਟਾਂ ਪ੍ਰਾਪਤ ਹੋਣ ਦਾ ਅਨੁਮਾਨ ਹੈ ਜਦੋਂ ਕਿ ਕੇਂਦਰੀ ਕਰਾਂ ਦੇ ਹਿੱਸੇ ਵਜੋਂ 18,458 ਕਰੋੜ ਮਿਲਣ ਦਾ ਅਨੁਮਾਨ ਹੈ। ਇਸੇ ਤਰ੍ਹਾਂ ਬਜਟ 'ਚ 1,23,440.91 ਕਰੋੜ ਦਾ ਮਾਲੀਆ ਖਰਚਾ ਅਤੇ 10354.53 ਕਰੋੜ ਦਾ ਪੂੰਜੀਗਤ ਖਰਚਾ ਤਜਵੀਜ਼ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦਿੱਤੇ ਜਾਣ ਪਿੱਛੋਂ ਅਗਲੇ ਮਾਲੀ ਵਰ੍ਹੇ 'ਚ ਸਭ ਤੋਂ ਵੱਡਾ ਖਰਚਾ 20,243.76 ਕਰੋੜ ਰੁਪਏ ਹਰ ਤਰ੍ਹਾਂ ਦੀ ਬਿਜਲੀ ਸਬਸਿਡੀ ਆਉਣ ਦਾ ਅਨੁਮਾਨ ਹੈ। ਵਿੱਤ ਮੰਤਰੀ ਨੇ ਜੀ.ਐਸ.ਟੀ. ਤੋਂ 23 ਹਜ਼ਾਰ ਕਰੋੜ ਦੀ ਪ੍ਰਾਪਤੀ ਅਤੇ ਆਬਕਾਰੀ ਤੋਂ 9785

ਕਰੋੜ ਦੀ ਆਮਦਨ ਦਾ ਅਨੁਮਾਨ ਲਾਇਆ ਹੈ। ਆਬਕਾਰੀ ਆਮਦਨੀ ਤੋਂ ਸਰਕਾਰ ਨੂੰ ਚਾਲੂ ਮਾਲੀ ਸਾਲ 'ਚ 45 ਫੀਸਦੀ ਵੱਧ ਆਮਦਨ ਹੋਈ ਹੈ। ਪੈਟਰੋਲੀਅਮ ਪਦਾਰਥਾਂ 'ਤੇ ਵੈਟ 'ਚ ਵਾਧੇ ਵਜੋਂ 7600 ਕਰੋੜ ਦੀ ਆਮਦਨ ਦਾ ਅਨੁਮਾਨ ਹੈ। ਬਜਟ 'ਚ ਸ਼ਹਿਰੀ ਵਿਕਾਸ ਤੋਂ ਵੱਡਾ ਮਾਲੀਆ 1550 ਕਰੋੜ ਮਿਲਣ ਦੀ ਤਜਵੀਜ਼ ਹੈ ਜਦੋਂ ਕਿ ਚਾਲੂ ਵਰ੍ਹੇ 'ਚ 200 ਕਰੋੜ ਰੁਪਏ ਪ੍ਰਾਪਤ ਹੋਏ ਹਨ। ਔਰਤਾਂ ਨੂੰ ਮੁਫਤ ਸਫਰ ਦੀ ਸਹੂਲਤ ਵਜੋਂ ਪੰਜਾਬ ਰੋਡਵੇਜ਼ ਤੋਂ 335.60 ਕਰੋੜ ਦੀ ਸੰਭਾਵੀ ਆਮਦਨ ਦੇ ਅਨੁਮਾਨ ਦੇ ਮੁਕਾਬਲੇ ਚਲੜੇ ਵਰ੍ਹੇ 'ਚ 90 ਕਰੋੜ ਰੁਪਏ ਹੀ ਪ੍ਰਾਪਤ ਹੋਏ ਹਨ। ਕੇਂਦਰ ਤੋਂ ਗਰਾਂਟ ਇਨ ਏਡ ਵਜੋਂ 20735.08 ਕਰੋੜ ਮਿਲਣ ਦਾ ਅਨੁਮਾਨ ਹੈ ਜਦੋਂ ਕਿ ਚਾਲੂ ਵਿੱਤੀ ਵਰ੍ਹੇ 'ਚ 26206.78 ਕਰੋੜ ਪ੍ਰਾਪਤ ਹੋਏ ਹਨ।

ਭਾਜਪਾ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ 'ਤੇ ਫਿਕਰਮੰਦੀ ਖੇਤੀ, ਸਿੱਖਿਆ ਤੇ ਸਿਹਤ ਸਹੂਲਤਾਂ ਵੱਲੋਂ ਖਾਸ ਧਿਆਨ

ਅੰਮ੍ਰਿਤਸਰ: ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਯੂਪੀ ਤੇ ਬਿਹਾਰ ਤੋਂ ਵੀ ਬਦਤਰ ਹੋ ਗਈ ਹੈ ਅਤੇ ਹਰ ਪਾਸੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ। ਭਾਜਪਾ ਆਗੂਆਂ ਨੇ ਆਖਿਆ ਕਿ ਸੂਬੇ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਗੈਂਗਸਟਰ ਅਤੇ ਵੱਖਵਾਦੀ ਤਾਕਤਾਂ ਦੀਆਂ ਸਰਗਰਮੀਆਂ ਕਾਰਨ ਲੋਕ ਸਹਿਮੇ ਹੋਏ ਹਨ। ਅਜਨਾਲਾ ਬਾਣੇ ਵਿੱਚ ਵਾਪਰੀ ਹਿੰਸਕ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੇ ਹਥਿਆਰਾਂ ਦੇ ਜੋਰ 'ਤੇ ਬਾਣੇ 'ਤੇ



ਕਬਜ਼ਾ ਕੀਤਾ। ਉਨ੍ਹਾਂ ਪੁਲਿਸ 'ਤੇ ਹਮਲਾ ਕਰਕੇ ਡਰ ਦਾ ਮਾਹੌਲ ਪੈਦਾ ਕੀਤਾ। ਇਹ ਘਟਨਾ ਨੂੰ ਵਾਪਰਿਆਂ ਦੇ ਹਫਤੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਹੁਣ ਤੱਕ ਪੁਲਿਸ ਵੱਲੋਂ ਹਮਲਾ ਕਰਨ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਨਾਲ ਪੰਜਾਬ ਦੀ ਆਪ ਸਰਕਾਰ ਦੀ ਭੂਮਿਕਾ ਸ਼ੱਕ ਦੇ ਘੇਰੇ ਵਿੱਚ ਆ ਗਈ ਹੈ।

ਚੰਡੀਗੜ੍ਹ: ਬਜਟ ਵਿੱਚ ਮੁੱਖ ਫੋਕਸ ਖੇਤੀ

'ਤੇ ਕੀਤਾ ਗਿਆ ਹੈ। ਖੇਤੀ ਲਈ ਬਜਟ ਵਿੱਚ 13,888 ਕਰੋੜ ਰੁਪਏ ਰੱਖੇ ਗਏ ਹਨ ਜਿਸ 'ਚ 20 ਫੀਸਦੀ ਵਾਧਾ ਕੀਤਾ ਗਿਆ ਹੈ। ਖੇਤੀ ਵਿਭਿੰਨਤਾ ਲਈ ਇੱਕ ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ। 125 ਕਰੋੜ ਰੁਪਏ ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਲਈ ਰਾਖਵੇਂ ਰੱਖੇ ਹਨ। ਪਿੰਡਾਂ ਵਿੱਚ 2754 ਕਿਸਾਨ ਮਿੱਤਰ ਰੱਖੇ ਜਾਣੇ ਹਨ। ਫਸਲੀ ਬੀਮਾ ਸਕੀਮ ਤੋਂ ਇਲਾਵਾ ਨਵੀਂ ਖੇਤੀ ਨੀਤੀ ਦਾ ਐਲਾਨ ਵੀ ਕੀਤਾ ਗਿਆ ਹੈ। ਪਹਾਲੀ ਸਾੜਨ ਤੋਂ ਰੋਕਣ ਵਾਸਤੇ 350 ਕਰੋੜ ਰੱਖੇ ਗਏ ਹਨ। ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਖੇਤੀ ਸੈਕਟਰ 'ਚ ਕਿਸਾਨਾਂ ਲਈ ਮੁਫਤ ਬਿਜਲੀ ਦੀ ਸਹੂਲਤ ਜਾਰੀ ਰੱਖੀ ਜਾਵੇਗੀ।

ਸਿੱਖਿਆ ਲਈ ਬਜਟ ਵਿੱਚ 12 ਫੀਸਦੀ ਵਾਧੇ ਨਾਲ ਐਤਕੀ 17,072 ਕਰੋੜ ਰੁਪਏ ਦਾ



ਪ੍ਰਬੰਧ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਸਿਹਤ ਖੇਤਰ ਲਈ 11 ਫੀਸਦੀ ਵਾਧੇ ਨਾਲ 4781 ਕਰੋੜ ਰੁਪਏ ਰੱਖੇ ਗਏ ਹਨ। ਸਕੂਲ ਆਫ ਐਮੀਨੈਂਸ ਵਾਸਤੇ 200 ਕਰੋੜ, ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਸਮੇਤ ਬੁਨਿਆਦੀ ਢਾਂਚੇ ਵਾਸਤੇ 324

ਕਰੋੜ, ਪੰਜਾਬ ਯੁਵਾ ਉੱਦਮੀ ਪ੍ਰੋਗਰਾਮ ਲਈ 30 ਕਰੋੜ, ਪ੍ਰੀ-ਮੈਟ੍ਰਿਕ ਵਜ਼ੀਫਾ ਸਕੀਮ ਲਈ 78 ਕਰੋੜ, ਮਿਡ-ਡੇ-ਮੀਲ ਲਈ 456 ਕਰੋੜ ਰੱਖੇ ਗਏ ਹਨ। ਇਸੇ ਤਰ੍ਹਾਂ 142 ਹੋਰ ਮੁਹੱਲਾ ਕਲੀਨਿਕ ਤਿਆਰੀ ਅਧੀਨ ਹਨ।

ਚੋਣ ਗਾਰੰਟੀਆਂ ਦੀ ਪੂਰਤੀ 'ਆਪ' ਸਰਕਾਰ ਲਈ ਵੱਡੀ ਚੁਣੌਤੀ

ਚੰਡੀਗੜ੍ਹ: ਵਿੱਤੀ ਸੰਕਟ ਦੌਰਾਨ ਬਕਾਇਆ (ਚੋਣ) ਗਾਰੰਟੀਆਂ ਦੀ ਪੂਰਤੀ ਕਰਨਾ 'ਆਪ' ਸਰਕਾਰ ਲਈ ਵੱਡੀ ਚੁਣੌਤੀ ਹੈ। ਪੰਜਾਬ ਸਰਕਾਰ ਦੇ ਬਜਟ ਵਿੱਚ 18 ਸਾਲ ਤੋਂ ਉੱਪਰ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਵਿੱਤੀ ਮਦਦ ਦੇਣ ਦੀ ਗਾਰੰਟੀ ਦੀ ਪੂਰਤੀ ਲਈ ਕੋਈ ਪੈਸਾ ਨਹੀਂ ਰੱਖਿਆ ਗਿਆ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਹ ਜਲਦ ਹੀ ਇਸ ਗਾਰੰਟੀ ਨੂੰ ਪੂਰਾ ਕਰਨਗੇ। ਬਜਟ ਵਿੱਚ ਬੁਢਾਪਾ ਪੈਨਸ਼ਨ ਵਿੱਚ ਵਾਧਾ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ। 'ਆਪ' ਸਰਕਾਰ ਨੇ 2500 ਰੁਪਏ ਬੁਢਾਪਾ ਪੈਨਸ਼ਨ ਕਰਨ ਦਾ ਐਲਾਨ ਕੀਤਾ ਸੀ। ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਮਜ਼ਦੂਰਾਂ ਦੇ ਵਾਰਸਾਂ ਦੀ ਵਿੱਤੀ ਮਦਦ ਲਈ ਵੀ ਬਜਟ 'ਚ ਕੋਈ ਵਿਵਸਥਾ ਨਹੀਂ ਕੀਤੀ ਗਈ ਹੈ।



ਨਿਭਾਇਆ। ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਵਾਸਤੇ ਵੀ ਕੋਈ ਪੈਸਾ ਨਹੀਂ ਰੱਖਿਆ ਗਿਆ।

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਜਟ ਨਿਰਾਸ਼ ਕਰਨ ਵਾਲਾ ਹੈ। ਬਜਟ ਨੇ ਕਿਸਾਨ, ਮਜ਼ਦੂਰ ਅਤੇ ਵਪਾਰੀ ਵਰਗ

ਨੂੰ ਨਿਰਾਸ਼ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਵਾਸਤੇ ਕੋਈ ਤਜਵੀਜ਼ ਨਹੀਂ ਰੱਖੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਮਿਲੇ ਫੰਡਾਂ 'ਤੇ ਪੰਜਾਬ ਸਰਕਾਰ ਸ਼ੁਕਰਗੁਜ਼ਾਰ ਹੀ ਨਹੀਂ ਹੋ ਰਹੀ ਹੈ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਸਰਕਾਰ ਨੇ ਬਜਟ

ਗਾਰੰਟੀ ਜਲਦ ਪੂਰੀ ਕੀਤੀ ਜਾਵੇਗੀ: ਚੀਮਾ

ਚੰਡੀਗੜ੍ਹ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਨ ਮਗਰੋਂ ਕੀਤੀ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਮਦਦ ਦੇਣ ਦੀ ਗਾਰੰਟੀ ਜਲਦ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦੂਸਰੇ ਵਰ੍ਹੇ ਬਿਨਾਂ ਕੋਈ ਟੈਕਸ ਲਾਏ ਲੋਕ ਪੱਖੀ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਦਾ ਮੁੱਖ ਜੋਰ ਚੋਰੀ ਰੋਕਣ 'ਤੇ ਹੋਵੇਗਾ ਤਾਂ ਜੋ ਖ਼ਜ਼ਾਨੇ ਵਿੱਚ ਇੱਕ-ਇੱਕ ਪੈਸਾ ਲਿਆਂਦਾ ਜਾ ਸਕੇ। ਟੈਕਸ ਚੋਰੀ ਰੋਕੇ ਜਾਣ ਨਾਲ ਇੱਕ ਸਾਲ ਵਿੱਚ 205 ਕਰੋੜ ਰੁਪਏ ਖ਼ਜ਼ਾਨੇ ਵਿੱਚ ਆਏ ਹਨ।

'ਆਪ' ਸਰਕਾਰ ਹੋਈ ਬੇਨਕਾਬ: ਵੜਿੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਜਟ ਵਿੱਚ ਕੀਤੇ ਗਏ ਆਪਣੇ ਹੀ ਐਲਾਨਾਂ ਨਾਲ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਾਅਵਿਆਂ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਉਹ ਤਾਂ ਕਹਿੰਦੇ ਸਨ ਕਿ ਰੇਤੋਂ ਦੀ ਮਾਈਨਿੰਗ ਤੋਂ ਹਰ ਸਾਲ 20,000 ਕਰੋੜ ਰੁਪਏ ਕਮਾਉਣਗੇ, ਪਰ ਬਜਟ ਦੇ ਅੰਕੜੇ ਦਰਸਾਉਂਦੇ ਹਨ ਕਿ ਸੂਬੇ ਨੇ ਪਿਛਲੇ ਸਾਲ ਰੇਤ ਦੀ ਮਾਈਨਿੰਗ ਤੋਂ ਸਿਰਫ 153 ਕਰੋੜ ਰੁਪਏ ਕਮਾਏ ਹਨ।

ਨੂੰ ਸੰਜੀਦਗੀ ਨਾਲ ਲਿਆ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਾਗਡੋਰ ਭਾਜਪਾ ਦੇ ਹੱਥ

ਆਉਣ 'ਤੇ ਹੀ ਸੂਬਾ ਸੰਕਟ 'ਚੋਂ ਨਿਕਲ ਸਕਦਾ ਹੈ।

Punjab Times

Established in 2000
22nd Year in Publication

Published every Saturday
by **A B Publication Inc.**
20451 N Plum Grove Rd.
Palatine, IL 60074-2018

Ph:847-359-0746
Fax:847-705-9388

Email:punjabtimes1@gmail.com
www.punjabtimesusa.com

Founder Editor:

Amolak Singh Jammu

Astt. Editors:

Jaspreet Kaur

Amrit Pal Kaur

Our Columnists

Gurbakhsh Singh Bhandal

Baljit Basi

Buta Singh

Tarlochan Singh Dupalpur

Major Kular

California:

Shiara Dhindsa

Photographer

661-703-6664

Sacramento

Gurbarinder Singh Raja

916-533-2678

Distributed in:

California, Illinois, Indiana, Ohio,
Michigan, Wisconsin, Mississippi,
Iowa, Arkansas, Massachusetts,
Texas, Virginia, Nevada, Washington,
Oregon, Arizona, Georgia, Florida,
New York, New Jersey, Connecticut,
Oklahoma, Pennsylvania, Missouri,
Kentucky, Kansas

ਡਾਕ ਰਾਹੀਂ ਪਰਚਾ ਮੰਗਵਾਉਣ ਲਈ

ਸਾਲਾਨਾ ਚੰਦਾ: 115 ਡਾਲਰ

ਪੰਜ ਸਾਲ ਲਈ: 475 ਡਾਲਰ

ਨੋਟ: ਪੰਜਾਬ ਟਾਈਮਜ਼ ਵਿਚ ਛਪੇ ਲੇਖਾਂ ਵਿਚਲੇ ਵਿਚਾਰਾਂ ਨਾਲ ਅਦਾਰਾ ਪੰਜਾਬ ਟਾਈਮਜ਼ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ ਹੈ। ਇਹ ਪਾਠਕਾਂ ਦੀ ਮਹਿਜ਼ ਜਾਣਕਾਰੀ ਹਿੱਤ ਛਾਪੇ ਜਾਂਦੇ ਹਨ। ਉਨ੍ਹਾਂ ਦੇ ਸਹੀ ਜਾਂ ਗਲਤ ਹੋਣ ਬਾਰੇ ਫੈਸਲਾ ਪਾਠਕਾਂ ਦੇ ਹੱਥ ਵਿਚ ਹੈ।

ਪੰਜਾਬ ਟਾਈਮਜ਼ ਵਿਚ ਛਪੇ ਇਸ਼ਤਿਹਾਰਾਂ ਵਿਚ ਕੀਤੇ ਗਏ ਦਾਅਵਿਆਂ ਦੀ ਜ਼ਰੂਰੀ ਨਹੀਂ ਕਿ ਅਦਾਰਾ ਪੰਜਾਬ ਟਾਈਮਜ਼ ਤਾਈਦ ਕਰਦਾ ਹੋਵੇ। ਪਾਠਕ ਕਿਸੇ ਵੀ ਇਸ਼ਤਿਹਾਰ ਦੇ ਦਾਅਵਿਆਂ ਦੀ ਪੁਸ਼ਟੀ ਆਪ ਕਰ ਲੈਣ।

Disclaimer

The views expressed in the articles published in the columns of Punjab Times are that of their writers, and it is not implied that Punjab Times endorses them.

Sameway Punjab Times does not necessarily endorses the claims made in the advertisements published in Punjab Times.

All disputes subject to Chicago jurisdiction.

ਦਿੱਲੀ ਫਤਹਿ ਦਿਵਸ: ਦਿੱਲੀ ਕਮੇਟੀ ਵੱਲੋਂ ਜਥੇਦਾਰ ਨੂੰ ਸੱਦਾ ਪੱਤਰ

ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠਲੇ ਇਕ ਵਫਦ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਤੇ ਹੋਰ ਪੰਥਕ ਸ਼ਖਸੀਅਤਾਂ ਨੂੰ 8 ਅਤੇ 9 ਅਪਰੈਲ ਨੂੰ ਲਾਲ ਕਿਲ੍ਹੇ 'ਤੇ ਮਨਾਏ ਜਾ ਰਹੇ ਦਿੱਲੀ ਫਤਹਿ ਦਿਵਸ ਸਮਾਗਮਾਂ ਦੇ ਸੱਦਾ ਪੱਤਰ ਦਿੱਤੇ।

ਇਸ ਵਫਦ ਨੇ ਨਿਹੰਗ ਜਥੇਬੰਦੀ ਬੁੱਢਾ ਦਲ ਵੱਲੋਂ ਸ਼ਹੀਦ ਅਕਾਲੀ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਗਏ ਸਮਾਗਮ ਵਿਚ ਸ਼ਮੂਲੀਅਤ ਕੀਤੀ ਅਤੇ ਦਰਬਾਰ ਸਾਹਿਬ ਮੱਥਾ

ਮੱਥ ਪ੍ਰਦੇਸ਼: 'ਆਪ' ਨੇ ਮੁਫਤ

ਸਹੂਲਤਾਂ ਦਾ ਵਾਅਦਾ ਕੀਤਾ

ਭੁਪਾਲ: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਥੇ ਵਾਅਦਾ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਮੱਥ ਪ੍ਰਦੇਸ਼ ਵਿਚ ਸੱਤਾ ਵਿਚ ਆਉਂਦੀ ਹੈ ਤਾਂ ਮੁਫਤ ਬਿਜਲੀ, ਸਿੱਖਿਆ ਅਤੇ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੇ ਨਾਲ ਪੰਜਾਬ ਹਮਰੁਤਬਾ ਭਗਵੰਤ ਮਾਨ ਵੀ ਸਨ। ਇੱਥੇ ਭੋਲ ਦੇ ਦੁਸਹਿਰਾ ਮੈਦਾਨ ਵਿਚ ਜਨਤਕ ਮੀਟਿੰਗ ਦੌਰਾਨ ਸ੍ਰੀ ਕੇਜਰੀਵਾਲ ਨੇ ਇਹ ਵੀ ਐਲਾਨ ਕੀਤਾ ਕਿ 'ਆਪ' ਸਰਕਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰੇਗੀ ਅਤੇ ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰੇਗੀ। ਉਨ੍ਹਾਂ ਕਿਹਾ, 'ਮੈਂ ਦਿੱਲੀ ਅਤੇ ਪੰਜਾਬ ਵਾਂਗ ਮੱਥ ਪ੍ਰਦੇਸ਼ ਵਿਚ ਮੁਫਤ ਬਿਜਲੀ ਦਿਆਂਗਾ' ਉਨ੍ਹਾਂ ਨੇ ਦਿੱਲੀ ਤੇ ਪੰਜਾਬ ਵਿਚ 'ਆਪ' ਸਰਕਾਰਾਂ ਦੀ ਕਾਰਗੁਜ਼ਾਰੀ 'ਤੇ ਚਾਨਣਾ ਪਾਇਆ

ਵੀ ਟੇਕਿਆ। ਦਿੱਲੀ ਕਮੇਟੀ ਦੇ ਸਿੱਖ ਆਗੂਆਂ ਨੇ ਦੱਸਿਆ ਕਿ ਇਸ ਵਾਰ ਮਨਾਇਆ ਜਾ ਰਿਹਾ ਦਿੱਲੀ ਫਤਹਿ ਦਿਵਸ ਅਕਾਲੀ ਬਾਬਾ ਫੂਲਾ ਸਿੰਘ ਦੇ 200 ਸਾਲਾ ਸ਼ਹੀਦੀ ਦਿਹਾੜੇ ਅਤੇ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 6 ਅਪਰੈਲ ਨੂੰ ਅਕਾਲ ਤਖਤ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਦਿੱਲੀ ਪੁੱਜ ਕੇ ਸੰਪੂਰਨ ਹੋਵੇਗਾ। ਇਹ ਨਗਰ ਕੀਰਤਨ 6 ਅਪਰੈਲ ਦੀ ਰਾਤ ਨੂੰ ਅੰਬਾਲਾ ਵਿਚ ਗੁਰਦੁਆਰਾ ਮੰਜੀ ਸਾਹਿਬ ਠਹਿਰਾਅ ਕਰੇਗਾ ਅਤੇ ਅਗਲੇ ਦਿਨ 7 ਅਪਰੈਲ ਨੂੰ ਦਿੱਲੀ ਵਿਚ ਗੁਰਦੁਆਰਾ ਮਜਨੂ ਕਾ ਟਿੱਲਾ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ 8 ਅਪਰੈਲ ਨੂੰ ਕੀਰਤਨ ਦਰਬਾਰ ਹੋਵੇਗਾ ਤੇ 9 ਅਪਰੈਲ ਨੂੰ ਖਾਲਸਾ ਮਾਰਚ ਸਜਾਇਆ ਜਾਵੇਗਾ।

ਸਿਲੀਕਾਨ ਵੈਲੀ ਬੈਂਕ ਮਗਰੋਂ ਇਕ ਹੋਰ ਅਮਰੀਕੀ ਬੈਂਕ ਡੁੱਬਿਆ

ਨਿਊ ਯਾਰਕ: ਸਿਲੀਕਾਨ ਵੈਲੀ ਬੈਂਕ (ਐਸ.ਵੀ.ਬੀ.) ਮਗਰੋਂ ਅਮਰੀਕਾ ਦਾ 'ਸਿਗਨੇਚਰ ਬੈਂਕ' ਡੁੱਬ ਗਿਆ ਹੈ। ਬਾਇਡਨ ਸਰਕਾਰ ਨੇ ਇਸ ਖੇਤਰੀ ਬੈਂਕ ਨੂੰ ਬੰਦ ਕਰ ਦਿੱਤਾ ਹੈ। ਅਮਰੀਕੀ ਸਦਰ ਜੋਅ ਬਾਇਡਨ ਨੇ ਮੁਲਕ ਦੇ ਬੈਂਕਿੰਗ ਪ੍ਰਬੰਧ ਵਿਚ ਲੋਕਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਐਲਾਨ ਕੀਤਾ ਹੈ ਕਿ ਸਿਗਨੇਚਰ ਬੈਂਕ ਦੇ ਖਾਤਾਧਾਰਕਾਂ ਨੂੰ ਐਸ.ਵੀ.ਬੀ. ਦੇ ਖਾਤਾਧਾਰਕਾਂ ਨਾਲ ਕੀਤੇ ਸਮਝੌਤੇ ਵਾਂਗ ਉਨ੍ਹਾਂ ਦਾ ਸਾਰਾ ਪੈਸਾ ਮਿਲੇਗਾ। ਬਾਇਡਨ ਨੇ ਦਾਅਵਾ ਕੀਤਾ ਕਿ ਅਮਰੀਕੀ ਬੈਂਕਿੰਗ ਪ੍ਰਬੰਧ ਪੂਰੀ ਤਰ੍ਹਾਂ ਸੁਰੱਖਿਅਤ ਤੇ ਚੜ੍ਹਦੀ ਕਲਾ ਵਿਚ ਹੈ। ਅਮਰੀਕੀ ਬੈਂਕਾਂ ਦੇ

ਪੰਜਾਬੀ ਯੂਨੀਵਰਸਿਟੀ ਨੂੰ ਲੋੜੀਂਦੀ ਗਰਾਂਟ ਦੇਣ ਦਾ ਫੈਸਲਾ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਘਟਾਉਣ ਕਾਰਨ ਪੈਦਾ ਹੋਇਆ ਰੋੜਕਾ ਖਤਮ ਹੋਇਆ ਜਾਪ ਰਿਹਾ ਹੈ, ਕਿਉਂਕਿ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਦੀ ਮੰਗ 'ਤੇ ਬਣਦੀ ਬਜਟ ਗਰਾਂਟ ਦੇਣ ਦਾ ਫੈਸਲਾ ਕੀਤਾ ਹੈ। ਇਹ ਸਹਿਮਤੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਦਰਮਿਆਨ ਹੋਈ ਮੀਟਿੰਗ ਦੌਰਾਨ ਬਣੀ।

ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਚੀਮਾ, ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਵਿੱਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਤੇ ਪ੍ਰਿੰਸੀਪਲ ਸਕੱਤਰ (ਉਚੇਰੀ ਸਿੱਖਿਆ) ਨਾਲ ਵਾਈਸ ਚਾਂਸਲਰ ਅਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀਆਂ ਦੀਆਂ ਮੀਟਿੰਗਾਂ ਹੋਈਆਂ, ਜਿਸ ਵਿਚ ਸਰਕਾਰ ਨੇ

ਸਪੱਸ਼ਟ ਕੀਤਾ ਕਿ ਯੂਨੀਵਰਸਿਟੀ ਵੱਲੋਂ ਮੰਗੀ ਲੋੜੀਂਦੀ (30 ਕਰੋੜ ਪ੍ਰਤੀ ਮਹੀਨਾ) ਪੂਰੀ ਗਰਾਂਟ ਦਿੱਤੀ ਜਾ ਰਹੀ ਹੈ। ਯੂਨੀਵਰਸਿਟੀ ਵੱਲੋਂ ਪਹਿਲੀ ਤਿਮਾਹੀ ਲਈ ਬਣਦੀ ਰਕਮ ਦਾ ਬਿੱਲ ਭੇਜ ਦਿੱਤਾ ਜਾਵੇ। ਸਰਕਾਰ ਨੇ ਭਰੋਸਾ ਦਿਵਾਇਆ ਕਿ ਯੂਨੀਵਰਸਿਟੀ ਨੂੰ ਕੋਈ ਵਿੱਤੀ ਸੰਕਟ ਨਹੀਂ ਆਉਣ ਦਿੱਤਾ ਜਾਵੇਗਾ। ਵਾਈਸ ਚਾਂਸਲਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਬੰਧਤ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ। ਯੂਨੀਵਰਸਿਟੀ ਵੱਲੋਂ ਪਹਿਲੀ ਤਿਮਾਹੀ ਦੀ ਬਣਦੀ ਰਕਮ ਦਾ ਬਿੱਲ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਵਾਈਸ ਚਾਂਸਲਰ ਨੇ ਆਸ ਪ੍ਰਗਟਾਈ ਕਿ ਇਸ ਮਾਰਚ ਵਿਚ ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਯੂਨੀਵਰਸਿਟੀ ਦੇ ਹਰ ਪੱਖੋਂ ਵਿਕਾਸ ਲਈ ਆਪਣਾ ਪੂਰਾ ਤਾਣ ਲਗਾ ਦੇਣਗੇ। ਯਾਦ ਰਹੇ ਕਿ ਸਰਕਾਰ ਨੇ ਯੂਨੀਵਰਸਿਟੀ ਨੂੰ ਮਿਲਦੀ 200 ਕਰੋੜ ਦੀ ਗਰਾਂਟ ਘਟਾ ਕੇ 164 ਕਰੋੜ ਕਰਨ ਦੇ ਖਿਲਾਫ ਵਿਦਿਆਰਥੀਆਂ, ਅਧਿਆਪਕਾਂ ਤੇ ਮੁਲਾਜ਼ਮਾਂ ਵੱਲੋਂ 13 ਮਾਰਚ ਨੂੰ ਯੂਨੀਵਰਸਿਟੀ ਦੇ ਮੁੱਖ ਗੇਟ 'ਤੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਸੀ।

3 ਸਾਲਾ ਬੱਚੀ ਨੇ 4 ਸਾਲਾ

ਭੈਣ ਨੂੰ ਮਾਰੀ ਗੋਲੀ

ਰਿਉਸਟਨ: ਅਮਰੀਕਾ ਦੇ ਟੈਕਸਾਸ ਸੂਬੇ ਵਿਚ 3 ਸਾਲਾ ਬੱਚੀ ਨੇ ਆਪਣੀ 4 ਸਾਲਾ ਭੈਣ ਦੀ ਉਦੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਜਦੋਂ ਉਸ ਦੇ ਹੱਥ ਭਰੀ ਹੋਈ ਸੈਮੀ-ਆਟੋਮੈਟਿਕ ਬੰਦੂਕ ਲੱਗ ਗਈ। ਘਟਨਾ ਉਦੋਂ ਹੋਈ ਜਦੋਂ ਘਰ ਵਿਚ ਮਾਪੇ ਵੀ ਸਨ ਪਰ ਹਥਿਆਰ ਲਾਪਰਵਾਹੀ ਨਾਲ ਰੱਖਿਆ ਹੋਇਆ ਸੀ।

ਸ਼ਰਾਬੀ ਟੀ.ਟੀ.ਈ. ਵੱਲੋਂ

ਯਾਤਰੀ ਨਾਲ ਬਦਸਲੂਕੀ

ਲਖਨਊ: ਅਕਾਲ ਤਖਤ ਐਕਸਪ੍ਰੈਸ ਵਿਚ ਸ਼ਰਾਬੀ ਟੀ.ਟੀ.ਈ. ਨੇ ਕਥਿਤ ਤੌਰ ਉੱਤੇ ਔਰਤ ਦੇ ਸਿਰ ਉੱਤੇ ਪਿਸ਼ਾਬ ਕਰ ਦਿੱਤਾ ਹੈ।

ਮਹਿਲਾ ਆਪਣੇ ਪਤੀ ਰਾਜੇਸ਼ ਕੁਮਾਰ ਨਾਲ ਯਾਤਰਾ ਕਰ ਰਹੀ ਸੀ। ਦੋਵੇਂ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਜੀ.ਆਰ.ਪੀ. ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਅੱਧੀ ਰਾਤ ਨੂੰ ਅਕਾਲ ਤਖਤ ਐਕਸਪ੍ਰੈਸ ਦੇ ਏ1 ਕੋਚ ਵਿਚ ਉਸ ਸਮੇਂ ਵਾਪਰੀ, ਜਦੋਂ ਗੱਡੀ ਅੰਮ੍ਰਿਤਸਰ ਤੋਂ ਕੋਲਕਾਤਾ ਜਾ ਰਹੀ ਸੀ। ਔਰਤ ਦਾ ਰੋਲਾ ਸੁਣ ਕੇ ਆਸਪਾਸ ਦੇ ਯਾਤਰੀ ਇਕੱਠੇ ਹੋ ਗਏ ਅਤੇ ਸ਼ਰਾਬੀ ਟੀ.ਟੀ.ਈ. ਨੂੰ ਕਾਬੂ ਕਰ ਲਿਆ। ਜਦੋਂ ਟਰੇਨ ਚਾਰਬਾਗ ਰੇਲਵੇ ਸਟੇਸ਼ਨ ਲਖਨਊ ਪਹੁੰਚੀ ਤਾਂ ਟੀ.ਟੀ.ਈ. ਨੂੰ ਫਿਰ ਜੀ.ਆਰ.ਪੀ. ਦੇ ਹਵਾਲੇ ਕਰ ਦਿੱਤਾ ਗਿਆ।

ਬਾਦਲਾਂ ਖਿਲਾਫ ਸ਼ਿਕੰਜਾ ਕੱਸਿਆ

(ਪਹਿਲੇ ਸਫੇ ਦੀ ਬਾਕੀ)

ਬਾਅਦ ਸਰਕਾਰ ਨੂੰ ਫੁਰਤੀ ਦਿਖਾਉਣੀ ਪਈ। ਇਸ ਤੋਂ ਪਹਿਲਾਂ ਕਾਂਗਰਸ ਵੀ ਇਨਸਾਫ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਸੀ। ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਸੂਬੇ ਦੇ ਉਸ ਵੇਲੇ ਦੇ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਦੇ ਇਸ਼ਾਰੇ ਬਿਨਾ ਇਹ ਗੋਲੀਕਾਂਡ ਹੋਣਾ ਸੰਭਵ ਹੀ ਨਹੀਂ ਸੀ ਪਰ ਕਾਂਗਰਸ ਸਰਕਾਰ ਨੇ ਆਪਣੇ ਪੰਜ ਸਾਲ ਜਾਂਚ ਕਮੇਟੀਆਂ ਬਣਾਉਂਦੇ ਹੀ ਲੰਘਾ ਦਿੱਤੇ।

ਪਹਿਲੀ ਜੂਨ 2015 ਨੂੰ ਕੋਟਕਪੂਰਾ ਦੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਾਪਤਾ ਹੋ ਗਿਆ ਸੀ। 12 ਅਕਤੂਬਰ ਨੂੰ ਗੁਰੂ ਗ੍ਰੰਥ ਸਾਹਿਬ ਦੇ ਅੰਗ ਬਰਗਾੜੀ ਪਿੰਡ

ਵਿਚੋਂ ਮਿਲੇ ਸਨ। 14 ਅਕਤੂਬਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਕੋਟਕਪੂਰਾ ਵਿਚ ਸਿੱਖਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਇਸੇ ਦਿਨ ਬਹਿਬਲ ਕਲਾਂ ਵਿਚ ਸ਼ਾਂਤਮਈ ਧਰਨੇ ਉੱਤੇ ਬੈਠੀ ਸੰਗਤ ਉੱਤੇ ਪੁਲਿਸ ਵੱਲੋਂ ਫਾਇਰਿੰਗ ਕਰ ਦਿੱਤੀ ਗਈ ਸੀ ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ। ਸਿੱਖ ਸੰਗਤ ਵਿਚ ਵਧਦੇ ਰੋਸ ਨੂੰ ਦੇਖਦੇ ਹੋਏ ਉਸ ਵੇਲੇ ਦੀ ਅਕਾਲੀ-ਭਾਜਪਾ ਸਰਕਾਰ ਨੇ 24 ਅਕਤੂਬਰ ਨੂੰ ਸੇਵਾ ਮੁਕਤ ਜਸਟਿਸ ਜੋਰਾ ਸਿੰਘ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। 30 ਜੂਨ 2016 ਨੂੰ ਜਸਟਿਸ ਜੋਰਾ ਸਿੰਘ ਕਮਿਸ਼ਨ ਨੇ ਰਿਪੋਰਟ ਸਰਕਾਰ ਨੂੰ ਸੌਂਪੀ ਪਰ

ਕਮਿਸ਼ਨ ਦੀਆਂ ਤਜਵੀਜ਼ਾਂ ਉੱਤੇ ਸਰਕਾਰ ਨੇ ਕੋਈ ਕਾਰਵਾਈ ਹੀ ਨਹੀਂ ਕੀਤੀ। 14 ਅਪਰੈਲ 2017 ਨੂੰ ਅਮਰਿੰਦਰ ਸਿੰਘ ਸਰਕਾਰ ਨੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿਚ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕਮਿਸ਼ਨ ਦਾ ਗਠਨ ਕੀਤਾ। 30 ਜੂਨ 2018 ਨੂੰ ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਦੇ ਮਾਮਲਿਆਂ ਦੀ ਰਿਪੋਰਟ ਸਰਕਾਰ ਨੂੰ ਸੌਂਪੀ। ਪੰਜਾਬ ਵਿਧਾਨ ਸਭਾ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਬਹਿਸ ਹੋਈ ਪਰ ਇਸ ਤੋਂ ਅੱਗੇ ਕੋਈ ਗੱਲ ਹੀ ਨਾ ਵਧੀ। ਹੁਣ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਵੱਲੋਂ ਇਸ ਮਾਮਲੇ ਵਿਚ ਕੀਤੀ ਜਾ ਰਹੀ ਕਾਰਵਾਈ ਤੋਂ ਵੱਡੀਆਂ ਉਮੀਦਾਂ ਜਾਗੀਆਂ ਹਨ।

ਪੰਜ ਕਿਸਾਨ ਜਥੇਬੰਦੀਆਂ ਵੱਲੋਂ ਸੰਸਦ ਵੱਲ ਮਾਰਚ

ਨਵੀਂ ਦਿੱਲੀ: ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਸੰਸਦ ਵੱਲ ਮਾਰਚ ਕੀਤਾ ਗਿਆ ਅਤੇ ਬਾਅਦ ਵਿਚ ਜੰਤਰ-ਮੰਤਰ ਵਿਚ ਰੋਸ ਰੈਲੀ ਕੀਤੀ ਗਈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਹੱਥਾਂ ਵਿਚ ਝੰਡੇ ਅਤੇ ਮਾਟੋ ਲੈ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਮਾਰਚ ਕੱਢਿਆ। ਉਹ ਕੇਂਦਰ ਸਰਕਾਰ ਵਿਰੁੱਧ ਆਪਣੀ ਨਾਰਾਜ਼ਗੀ ਜ਼ਾਹਰ ਕਰਨ ਲਈ ਦਿੱਲੀ ਪੁੱਜੇ।

ਆਗੂਆਂ ਨੇ ਕਿਹਾ ਕਿ ਕਿਸਾਨਾਂ ਅਤੇ

ਪਾਣੀਆਂ ਦੇ ਮੁੱਦੇ ਬਾਰੇ ਗਲਤ ਫੈਸਲੇ ਲੈ ਕੇ ਕੇਂਦਰ ਸਰਕਾਰ ਨੇ ਬੇਇਨਸਾਫੀ ਕੀਤੀ ਹੈ। ਆਗੂਆਂ ਕਿਹਾ ਕਿ ਰਾਜਸਥਾਨ ਤੇ ਦਿੱਲੀ ਵਰਗੇ ਗੈਰ-ਰਿਪੋਰੀਅਨ ਰਾਜਾਂ ਨੂੰ ਬਹੁਤ ਸਾਰਾ ਪਾਣੀ ਦਿੱਤਾ ਗਿਆ ਸੀ, ਜਿਸ ਕਰਕੇ ਸੂਬੇ ਦੀ 73 ਫੀਸਦੀ ਖੇਤੀ ਵਾਲੀ ਜ਼ਮੀਨ ਸਿੰਜਾਈ ਰਹਿਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਾਣੀ ਦੇ ਗੰਭੀਰ ਸੰਕਟ ਨਾਲ ਜੂਝ ਰਿਹਾ ਹੈ ਕਿਉਂਕਿ ਧਰਤੀ ਹੇਠਲਾ ਪਾਣੀ ਦਿਨੋ-ਦਿਨ ਘਟਦਾ ਜਾ ਰਿਹਾ ਹੈ। ਪਾਣੀ, ਸਿੰਜਾਈ ਤੇ ਨਹਿਰਾਂ ਆਦਿ ਰਾਜ ਸੂਚੀ ਦੇ ਲੜੀ ਨੰਬਰ 17 'ਤੇ ਰਾਜਾਂ ਦਾ ਵਿਸ਼ਾ ਹੈ, ਇਸ ਲਈ ਕੇਂਦਰ ਨੂੰ ਪਾਣੀ ਦੇ ਮੁੱਦੇ 'ਤੇ ਕਾਨੂੰਨ ਬਣਾਉਣ ਜਾਂ ਕੋਈ ਕਾਰਜਕਾਰੀ ਆਦੇਸ਼ ਪਾਸ ਕਰਨ ਦਾ ਕੋਈ ਅਧਿਕਾਰ ਨਹੀਂ ਹੈ।

ਆਸਕਰ 'ਚ ਭਾਰਤ ਨੇ ਇਤਿਹਾਸ ਰਚਿਆ, 2 ਐਵਾਰਡ ਜਿੱਤੇ

ਲਾਸ ਏਂਜਲਸ: ਆਸਕਰ 'ਚ ਭਾਰਤ ਨੇ ਪਹਿਲੀ ਵਾਰ ਦੋ ਪੁਰਸਕਾਰ ਹਾਸਲ ਕਰਕੇ ਇਤਿਹਾਸ ਰਚਿਆ ਹੈ। 95ਵੇਂ ਆਸਕਰ ਸਮਾਰੋਹ ਦੌਰਾਨ ਫਿਲਮ 'ਆਰ.ਆਰ.ਆਰ.' ਦੇ ਗੀਤ 'ਨਾਟੂ-ਨਾਟੂ' ਨੂੰ ਬਿਹਤਰੀਨ ਗੀਤ ਜਦਕਿ 'ਦਾ ਐਲੀਫੈਂਟ ਵਿਸਪਰਰਸ' ਨੂੰ ਬਿਹਤਰੀਨ ਦਸਤਾਵੇਜ਼ੀ ਲਘੂ ਫਿਲਮ ਵਜੋਂ ਆਸਕਰ ਪੁਰਸਕਾਰ ਮਿਲਿਆ ਹੈ। 'ਨਾਟੂ-ਨਾਟੂ' ਨੂੰ ਇਸ ਤੋਂ ਪਹਿਲਾਂ ਗੋਲਡਨ ਗਲੋਬ ਐਵਾਰਡ 'ਚ ਬਿਹਤਰੀਨ ਗੀਤ ਦਾ ਪੁਰਸਕਾਰ ਮਿਲ ਚੁੱਕਾ ਹੈ।

ਆਸਕਰ ਸਮਾਰੋਹ ਦੌਰਾਨ 'ਨਾਟੂ-ਨਾਟੂ' ਗੀਤ ਲਿਖਣ ਵਾਲੇ ਚੰਦਰਬੋਸ ਤੇ ਕੰਪੋਜ਼ਰ ਐਮ.ਐਮ. ਕਿਰਵਾਨੀ ਨੇ ਟਰਾਫੀ ਹਾਸਲ ਕੀਤੀ। ਇਸ ਦੌਰਾਨ ਫਿਲਮ ਦੇ ਨਿਰਦੇਸ਼ਕ ਐਸ.ਐਸ. ਰਾਜਮੋਲੀ ਵੀ ਹਾਜ਼ਰ ਸਨ। ਬਿਹਤਰੀਨ ਸ਼ਾਰਟ ਦਸਤਾਵੇਜ਼ੀ ਫਿਲਮ ਚੁਣੀ ਗਈ 'ਦਾ ਐਲੀਫੈਂਟ ਵਿਸਪਰਰਸ' ਦੀ ਨਿਰਦੇਸ਼ਕ ਕਾਰਤਿਕੀ ਗੋਸਾਲਵੇਸ ਤੇ ਨਿਰਮਾਤਾ ਗੁਨੀਤ ਮੋਗਾ ਨੇ ਪੁਰਸਕਾਰ ਪ੍ਰਾਪਤ ਕੀਤਾ। ਇਸ ਦੌਰਾਨ ਉਥੇ ਪੇਸ਼ਕਰਤਾ ਵਜੋਂ ਮੌਜੂਦ ਬਾਲੀਵੁੱਡ ਅਦਾਕਾਰਾ ਦੀਪਿਕਾ ਪਾਠੂਕੋਨ ਭਾਵੁਕ ਹੋ ਗਈ।

ਪੰਜਾਬ ਟਾਈਮਜ਼ ਦਾ ਆਨਰੇਰੀ ਸਲਾਹਕਾਰ ਬੋਰਡ

(ਡਾ.) ਨਵਦੀਪ ਕੌਰ ਬਲਵਿੰਦਰ (ਨਿੱਕੀ) ਕੌਰ ਸੇਖੋਂ ਜਸਬੀਰ ਕੌਰ ਢਿੱਲੋਂ ਅਮੋਲਕ ਸਿੰਘ ਗਾਖਲ ਦਰਸ਼ਨ ਸਿੰਘ ਗਰੇਵਾਲ ਹਰਦਿਆਲ ਸਿੰਘ ਦਿਓਲ	ਡਾ. ਗੁਰਦਿਆਲ ਸਿੰਘ ਬਸਰਾਨ ਹਰਜੀਤ ਸਿੰਘ ਸਾਹੀ ਸਰਵਣ ਸਿੰਘ ਟਿਵਾਣਾ ਜੈਦੇਵ ਸਿੰਘ ਭੱਠਲ ਪਰਮਿੰਦਰ ਸਿੰਘ ਵਾਲੀਆ ਜਸਵਿੰਦਰ ਸਿੰਘ (ਜੱਸੀ) ਗਿੱਲ	ਡਾ. ਹਰਗੁਰਮੁਖਪਾਲ ਸਿੰਘ ਡਾ. ਤੇਜਿੰਦਰ ਸਿੰਘ ਮੰਡੇਰ ਜਗਦੀਸ਼ਰ ਸਿੰਘ ਕਲੇਰ ਰਘਬੀਰ ਸਿੰਘ ਘੁੰਨ ਦਰਸ਼ਨ ਸਿੰਘ ਦਰਤ ਡਾ. ਗੁਰਚਰਨ ਸਿੰਘ ਗਰੇਵਾਲ	ਰਾਜਿੰਦਰ ਸਿੰਘ ਬੈਸ ਮਨਦੀਪ ਸਿੰਘ ਭੂਰਾ ਗੁਲਜ਼ਾਰ ਸਿੰਘ ਮੁਲਤਾਨੀ ਅਵਤਾਰ ਸਿੰਘ ਸਪਰਿੰਗਫੀਲਡ ਗੁਰਵੀਰ ਸਿੰਘ ਗਿੱਲ
--	--	--	--

ਆਸਟਰੇਲੀਆ 'ਚ ਖਾਲਿਸਤਾਨ ਪੱਖੀ ਸਰਗਰਮੀਆਂ ਵਧਣ 'ਤੇ ਫਿਕਰ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਆਸਟਰੇਲੀਆਈ ਹਮਰੁਤਬਾ ਐਂਬਨੀ ਅਲਬਨੀਜ ਨਾਲ ਮੁਲਾਕਾਤ ਦੌਰਾਨ ਉਥੋਂ ਦੇ ਮੰਦਰਾਂ 'ਤੇ ਹਮਲਿਆਂ ਅਤੇ ਖਾਲਿਸਤਾਨ ਪੱਖੀ ਸਰਗਰਮੀਆਂ ਵਧਣ 'ਤੇ ਚਿੰਤਾ ਜਤਾਈ। ਅਲਬਨੀਜ ਨੇ ਭਰੋਸਾ ਦਿੱਤਾ ਹੈ ਕਿ ਉਹ ਇਨ੍ਹਾਂ ਚੁਣੌਤੀਆਂ ਦੇ ਟਾਕਰੇ ਲਈ ਢੁਕਵੇਂ ਕਦਮ ਉਠਾਉਣਗੇ। ਉਂਜ ਦੋਵੇਂ ਆਗੂਆਂ ਨੇ ਰੱਖਿਆ ਸਬੰਧ ਮਜ਼ਬੂਤ ਕਰਨ ਸਮੇਤ ਵਿਆਪਕ ਆਰਥਿਕ ਸਹਿਯੋਗ ਸਮਝੌਤੇ (ਸੀ.ਈ.ਸੀ.ਏ.) ਦੇ ਨਿਬੇੜੇ ਦਾ ਅਹਿਦ ਲਿਆ। ਪਲੇਠੀ ਭਾਰਤ-ਆਸਟਰੇਲੀਆ ਸਿਖਰ ਵਾਰਤਾ ਮਗਰੋਂ ਅਲਬਨੀਜ ਨੇ ਕਿਹਾ ਕਿ ਦੋਵੇਂ ਮੁਲਕ ਸੀ.ਈ.ਸੀ.ਏ. 'ਤੇ ਛੇਤੀ ਦਸਤਖਤ ਕਰਨਗੇ ਜਿਸ ਦਾ ਵਿਦਿਆਰਥੀਆਂ ਅਤੇ ਮਾਹਿਰਾਂ ਨੂੰ ਲਾਭ ਹੋਵੇਗਾ। ਦੋਵੇਂ ਮੁਲਕਾਂ ਨੇ ਚਾਰ ਸਮਝੌਤਿਆਂ 'ਤੇ ਦਸਤਖਤ ਕਰਦਿਆਂ ਖੇਡਾਂ, ਕਾਢਾਂ, ਆਡੀਓ-ਵਿਜ਼ੁਅਲ ਪ੍ਰੋਡਕਸ਼ਨ ਅਤੇ ਸੋਲਰ ਪਾਵਰ ਦੇ ਖੇਤਰਾਂ 'ਚ ਸਹਿਯੋਗ ਵਧਾਉਣ 'ਤੇ ਸਹਿਮਤੀ ਜਤਾਈ। ਸ੍ਰੀ ਮੋਦੀ ਨੇ ਆਪਣੇ ਬਿਆਨ 'ਚ ਭਾਰਤੀ



ਭਾਈਚਾਰੇ ਵੱਲੋਂ ਆਸਟਰੇਲੀਆ 'ਚ ਦਿੱਤੇ ਜਾ ਰਹੇ ਯੋਗਦਾਨ ਦਾ ਹਵਾਲਾ ਦਿੱਤਾ ਅਤੇ ਪਿਛਲੇ ਕੁਝ ਹਫ਼ਤਿਆਂ ਤੋਂ ਆਸਟਰੇਲੀਆ ਦੇ ਮੰਦਰਾਂ 'ਤੇ ਹਮਲਿਆਂ ਦੀਆਂ ਰਿਪੋਰਟਾਂ 'ਤੇ ਅਫਸੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਅਜਿਹੀਆਂ ਖਬਰਾਂ ਨਾਲ ਭਾਰਤ 'ਚ ਹਰ ਕਿਸੇ ਦਾ ਫਿਕਰਮੰਦ ਹੋਣਾ

ਕੁਦਰਤੀ ਗੱਲ ਹੈ। 'ਅਲਬਨੀਜ ਨੇ ਮੈਨੂੰ ਭਰੋਸਾ ਦਿੱਤਾ ਹੈ ਕਿ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਉਨ੍ਹਾਂ ਦੀ ਵਿਸ਼ੇਸ਼ ਤਰਜੀਹ ਹੈ। ਸਾਡੀਆਂ ਟੀਮਾਂ ਇਸ ਮਾਮਲੇ ਬਾਰੇ ਨਿਯਮਤ ਤੌਰ 'ਤੇ ਇਕ-ਦੂਜੇ ਦੇ ਸੰਪਰਕ 'ਚ ਰਹਿਣਗੀਆਂ ਅਤੇ ਜਿਥੋਂ ਤੱਕ ਸੰਭਵ ਹੋਵੇਗਾ, ਉਹ ਸਹਿਯੋਗ ਕਰਨਗੀਆਂ।'

ਕੇਂਦਰ ਵੱਲੋਂ ਖਾਲਿਸਤਾਨ ਪੱਖੀ ਛੇ ਯੂਟਿਊਬ ਚੈਨਲਾਂ 'ਤੇ ਰੋਕ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਖਾਲਿਸਤਾਨ ਨੂੰ ਉਤਸ਼ਾਹਿਤ ਕਰਨ ਵਾਲੇ ਛੇ ਯੂਟਿਊਬ ਚੈਨਲਾਂ 'ਤੇ ਰੋਕ ਲਗਾ ਦਿੱਤੀ ਹੈ। ਇਸ ਸਬੰਧੀ ਸੂਚਨਾ ਤੇ ਪ੍ਰਸਾਰਨ ਸਕੱਤਰ ਅਪੂਰਵਾ ਚੰਦਰਾ ਨੇ ਕਿਹਾ ਕਿ ਵਿਦੇਸ਼ੀ ਮੁਲਕਾਂ ਵੱਲੋਂ ਚਲਾਏ ਜਾ ਰਹੇ ਛੇ ਚੈਨਲਾਂ 'ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੈਨਲਾਂ ਰਾਹੀਂ ਸਰਹੱਦੀ ਸੂਬੇ ਵਿਚ ਗਤਬਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜ਼ਿਕਰਯੋਗ ਹੈ ਕਿ ਸਰਕਾਰ ਨੇ ਇਹ ਕਾਰਵਾਈ ਕੱਟੜ ਪ੍ਰਚਾਰਕ ਤੇ ਖਾਲਿਸਤਾਨੀ ਪੱਖੀ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਾਥੀਆਂ ਸਣੇ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਥਿਆਰਾਂ ਸਣੇ ਹੱਲਾ ਬੋਲ ਕੇ ਆਪਣੇ ਸਾਥੀ ਦੀ ਰਿਹਾਈ ਕਰਵਾ ਲੈਣ ਦੇ ਮੰਦੇਨਜ਼ਰ ਕੀਤੀ ਗਈ ਹੈ।

ਅਤਿਵਾਦੀ ਗਤੀਵਿਧੀਆਂ ਬਰਦਾਸ਼ਤ ਨਹੀਂ ਕਰਾਂਗੇ: ਸ਼ਾਹ

ਰੈਦਰਾਬਾਦ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਖਿਆ ਹੈ ਕਿ ਅਤਿਵਾਦ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਮੋਦੀ ਸਰਕਾਰ ਦੀ ਨੀਤੀ ਭਵਿੱਖ ਵਿਚ ਵੀ ਜਾਰੀ ਰਹੇਗੀ। ਉਨ੍ਹਾਂ ਇਥੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਦੀ 54ਵੀਂ ਸਥਾਪਨਾ ਦਿਵਸ ਪਰੇਡ ਵਿਚ ਕਿਹਾ ਕਿ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਵੱਖਵਾਦ, ਅਤਿਵਾਦ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਰੋਸਾ ਜਾਹਿਰ ਕੀਤਾ ਕਿ ਆਸਟਰੇਲੀਅਨ ਸਰਕਾਰ ਉਥੇ ਵਸਦੇ ਭਾਰਤੀ ਭਾਈਚਾਰੇ ਨੂੰ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਲਈ ਕਦਮ ਉਠਾਏਗੀ।

ਜੀ-20 ਸੰਮੇਲਨ ਖਿਲਾਫ ਰੋਸ ਪ੍ਰਦਰਸ਼ਨ ਦਾ ਐਲਾਨ

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਨੇ ਅੰਮ੍ਰਿਤਸਰ 'ਚ ਹੋਣ ਵਾਲੇ ਜੀ-20 ਸੰਮੇਲਨ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀ ਨੇ ਮੰਗ ਕੀਤੀ ਕਿ ਦੇਸ਼ ਤੇ ਪੰਜਾਬ ਦੀ ਖੇਤੀ ਤੇ ਸਨਅਤ ਨੂੰ ਸਾਮਰਾਜੀ ਲੁਟੇਰਿਆਂ ਦੇ ਪਰਛਾਵੇਂ ਤੋਂ ਦੂਰ ਰੱਖਿਆ ਜਾਵੇ ਤੇ ਸੰਸਾਰ ਵਪਾਰ ਸੰਸਥਾ ਵਰਗੇ ਸਾਮਰਾਜੀ ਅਦਾਰਿਆਂ ਨਾਲ ਕੀਤੇ ਲੋਕ ਵਿਰੋਧੀ ਸਮਝੌਤੇ ਰੱਦ ਕੀਤੇ ਜਾਣ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਸਾਨ ਜਥੇਬੰਦੀ ਨੇ ਸਾਮਰਾਜੀ ਜਮਹੂਰੀ ਤਾਕਤਾਂ ਨੂੰ ਸੱਦਾ ਦਿੱਤਾ ਕਿ ਉਹ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਇਸ ਪ੍ਰਦਰਸ਼ਨ ਦੀ ਹਮਾਇਤ ਕਰਨ ਤੇ ਸਾਮਰਾਜੀ ਲੁਟੇਰੇ ਹਿੰਤਾਂ ਲਈ ਕਰਵਾਏ ਜਾ ਰਹੇ ਇਸ ਸੰਮੇਲਨ ਦਾ ਵਿਰੋਧ ਕਰਨ ਲਈ ਆਵਾਜ਼ ਬੁਲੰਦ ਕਰਨ।

ਮੋਦੀ ਦੀ ਸੁਰੱਖਿਆ 'ਚ ਕੁਤਾਹੀ ਮਾਮਲੇ 'ਚ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 5 ਜਨਵਰੀ 2022 ਦੇ ਪੰਜਾਬ ਦੇ ਦੌਰੇ ਦੌਰਾਨ ਹੋਈ ਸੁਰੱਖਿਆ ਕੁਤਾਹੀ ਦੇ ਮਾਮਲੇ ਵਿਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਵਿਚ ਹੋ ਰਹੀ ਦੇਰੀ ਤੋਂ ਨਾਰਾਜ਼ ਕੇਂਦਰ ਨੇ ਰਾਜ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਹੈ। ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਇਸ ਮਾਮਲੇ ਵਿਚ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਗੱਲਬਾਤ ਕੀਤੀ। ਹਲਕਿਆਂ ਮੁਤਾਬਕ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਇਸ ਮਹੀਨੇ ਚਾਰਜਸ਼ੀਟ ਹੋ ਸਕਦੀ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ 5 ਮੈਂਬਰੀ ਕਮੇਟੀ ਦਾ



ਗਠਨ ਕੀਤਾ ਗਿਆ ਸੀ, ਜਿਸ ਦੀ ਅਗਵਾਈ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਨੇ ਕੀਤੀ ਸੀ। ਪਤਤਾਲੀਆ ਕਮੇਟੀ ਵੱਲੋਂ 6 ਮਹੀਨੇ ਪਹਿਲਾਂ ਪੇਸ਼ ਕੀਤੀ ਰਿਪੋਰਟ ਵਿਚ ਰਾਜ ਦੇ ਉਸ ਵੇਲੇ ਦੇ

ਪੁਲਿਸ ਦੇ ਅਧਿਕਾਰੀਆਂ ਦੇ ਲਾਪਰਵਾਹ ਰਵੱਈਏ ਅਤੇ ਯੋਜਨਾ ਅਤੇ ਤਾਲਮੇਲ ਵਿਚ ਭਾਰੀ ਕਮੀ ਦਾ ਵੀ ਜ਼ਿਕਰ ਕੀਤਾ ਗਿਆ ਸੀ। ਇਹ ਘਟਨਾ ਜਿਸ ਵੇਲੇ ਹੋਈ ਸੀ, ਉਸ ਵੇਲੇ ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਦੀ ਸਰਕਾਰ ਸੀ। ਇਸ ਹਫ਼ਤੇ ਦੀ ਸ਼ੁਰੂਆਤ ਵਿਚ ਭੱਲਾ ਨੇ ਜੰਜੂਆ ਤੋਂ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਸੀ। ਕੇਂਦਰੀ ਗ੍ਰਹਿ ਸਕੱਤਰ ਨੇ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਵਿਚ ਦੇਰੀ ਦਾ ਵੀ ਜ਼ਿਕਰ ਕੀਤਾ ਸੀ। ਜ਼ਿਕਰਯੋਗ ਹੈ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ਉਤੇ ਗਏ ਸਨ। ਉਸ ਵੇਲੇ ਬਠਿੰਡਾ ਹਵਾਈ ਅੱਡੇ ਤੋਂ ਹੁਸੈਨੀਵਾਲਾ ਜਾਣ ਲਈ ਸੜਕੀ ਰਸਤੇ ਰਾਹੀਂ ਸਫਰ ਕਰ ਰਹੇ ਸਨ ਜਦੋਂ ਉਨ੍ਹਾਂ ਦਾ ਕਾਫਲਾ ਇਕ ਫਲਾਈਓਵਰ ਉਤੇ ਅੱਧੇ ਘੰਟੇ ਤੱਕ ਫਸਿਆ ਰਿਹਾ।

ਖਾਲਿਸਤਾਨ ਪੱਖੀ ਸੁਨੇਹੇ ਭੇਜਣ ਦੇ ਦੋਸ਼ ਹੇਠ ਦੋ ਗ੍ਰਿਫਤਾਰ

ਅਹਿਮਦਾਬਾਦ: ਗੁਜਰਾਤ ਪੁਲਿਸ ਨੇ ਭਾਰਤ ਤੋਂ ਆਸਟਰੇਲੀਆ ਵਿਚਾਲੇ ਕ੍ਰਿਕਟ ਟੈਸਟ ਮੈਚ ਤੋਂ ਪਹਿਲਾਂ ਨਰਿੰਦਰ ਮੋਦੀ ਸਟੇਡੀਅਮ ਵਿਚ ਦਾਖਲ ਹੋਣ ਦੀ ਧਮਕੀ ਦੇਣ ਵਾਲੇ ਖਾਲਿਸਤਾਨ ਪੱਖੀ ਸਮੂਹ ਵੱਲੋਂ ਜਾਰੀ ਵੀਡੀਓ ਤੇ ਆਵਾਜ਼ ਸੁਨੇਹੇ ਦੇ ਮਾਮਲੇ ਵਿਚ ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਤੋਂ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਯਾਦ ਰਹੇ ਕਿ ਭਾਰਤ ਤੋਂ ਆਸਟਰੇਲੀਆ ਵਿਚਾਲੇ ਚੌਥਾ ਤੇ ਆਖਰੀ

ਟੈਸਟ ਮੈਚ 9 ਮਾਰਚ ਤੋਂ ਅਹਿਮਦਾਬਾਦ ਵਿਚ ਸ਼ੁਰੂ ਹੋਇਆ ਸੀ। ਅਧਿਕਾਰੀ ਨੇ ਕਿਹਾ ਕਿ ਅਹਿਮਦਾਬਾਦ ਪੁਲਿਸ ਦੀ ਸਾਈਬਰ ਅਪਰਾਧ ਸ਼ਾਖਾ ਨੇ ਗੁਆਂਢੀ ਸੂਬੇ ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਵਿਚੋਂ ਸੁਨੇਹਾ ਭੇਜੇ ਜਾਣ ਦਾ ਪਤਾ ਲਗਾਇਆ ਅਤੇ ਉਥੋਂ ਦੋ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਵੱਡੀ ਗਿਣਤੀ ਵਿਚ ਭੇਜੇ ਗਏ ਸੁਨੇਹਿਆਂ ਵਿਚ ਲੋਕਾਂ ਨੂੰ ਘਰਾਂ ਵਿਚ ਸੁਰੱਖਿਅਤ ਰਹਿਣ ਦੀ ਅਪੀਲ

ਕੀਤੀ ਗਈ ਸੀ ਕਿਉਂਕਿ ਖਾਲਿਸਤਾਨ ਸਮਰਥਕ ਸਮੂਹ ਨੇ ਕ੍ਰਿਕਟ ਸਟੇਡੀਅਮ ਵਿਚ ਦਾਖਲ ਹੋਣ ਅਤੇ ਆਪਣਾ ਝੰਡਾ ਲਗਾਉਣ ਦੀ ਯੋਜਨਾ ਬਣਾਈ ਸੀ। ਇਹ ਸੁਨੇਹਾ ਭਾਰਤ-ਆਸਟਰੇਲੀਆ ਕ੍ਰਿਕਟ ਟੈਸਟ ਮੈਚ ਤੋਂ ਪਹਿਲਾਂ ਜਾਰੀ ਕੀਤਾ ਗਿਆ ਸੀ ਜਿਸ ਨੂੰ ਦੇਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਆਸਟਰੇਲੀਆਈ ਹਮਰੁਤਬਾ ਐਂਬਨੀ ਅਲਬਨੀਜ ਵੀ ਸਟੇਡੀਅਮ ਪਹੁੰਚੇ ਸਨ।

ਭਾਰਤ ਤੇ ਰੂਸ ਹੋਰ ਹਵਾਈ ਉਡਾਣਾਂ ਸ਼ੁਰੂ ਕਰਨ ਲਈ ਸਹਿਮਤ

ਨਵੀਂ ਦਿੱਲੀ: ਭਾਰਤ ਅਤੇ ਰੂਸ ਨੇ 'ਸਿਧਾਂਤਕ ਤੌਰ ਉਤੇ' ਦੁਵੱਲਾ ਹਵਾਈ ਸੇਵਾ ਸਮਝੌਤਾ ਸੋਧਣ ਲਈ ਸਹਿਮਤੀ ਜਤਾਈ ਹੈ ਜਿਸ ਤਹਿਤ ਵੱਖ-ਵੱਖ ਭਾਰਤੀ ਸ਼ਹਿਰਾਂ ਲਈ ਹਫਤਾਵਾਰੀ 64 ਰੂਸੀ ਉਡਾਣਾਂ ਦੀ ਇਜਾਜ਼ਤ ਦਿੱਤੀ ਜਾਵੇਗੀ। ਮੌਜੂਦਾ ਸਮਝੌਤੇ ਤਹਿਤ ਰੂਸ

ਭਾਰਤ ਵੱਲ ਹਫਤਾਵਾਰੀ 52 ਨਾਗਰਿਕ ਉਡਾਣਾਂ ਚਲਾ ਸਕਦਾ ਹੈ। ਮੌਜੂਦਾ ਸਮੇਂ ਦੌਰਾਨ ਐਰੋਫਲੋਟ ਭਾਰਤ ਲਈ ਸੱਤ ਹਫਤਾਵਾਰੀ ਹਵਾਈ ਉਡਾਣਾਂ ਚਲਾ ਰਹੀ ਹੈ ਜਦ ਕਿ ਕੋਈ ਵੀ ਭਾਰਤੀ ਏਅਰਲਾਈਨ ਰੂਸ ਲਈ ਉਡਾਣ ਨਹੀਂ ਭਰ ਰਹੀ ਹੈ। ਏਅਰ ਇੰਡੀਆ ਮਾਸਕੋ ਲਈ ਹਵਾਈ ਉਡਾਣਾਂ ਚਲਾਉਂਦੀ ਸੀ। ਰੂਸੀ ਕੰਪਨੀ ਨੂੰ ਭਾਰਤ ਲਈ ਹਫਤਾਵਾਰੀ ਉਡਾਣਾਂ ਕੁੱਲ ਸੰਖਿਆ ਦੇ ਕੋਟੇ ਦੀ ਪੂਰੀ ਤਰ੍ਹਾਂ ਵਰਤੋਂ ਕਰਨ ਵਿਚ ਕੁਝ ਸਮਾਂ ਲੱਗੇਗਾ। ਪਿਛਲੇ ਮਹੀਨੇ ਸ਼ਹਿਰੀ ਹਵਾਬਾਜ਼ੀ ਸਕੱਤਰ ਰਾਜੀਵ ਬਾਂਸਲ ਦੀ ਅਗਵਾਈ ਹੇਠ ਭਾਰਤੀ ਵਫਦ ਨੇ ਸ਼ਹਿਰੀ ਹਵਾਬਾਜ਼ੀ 'ਚ ਦੁਵੱਲੇ ਸਹਿਯੋਗ ਨਾਲ ਸਬੰਧਤ ਮੀਟਿੰਗ ਲਈ ਮਾਸਕੋ ਦਾ ਦੌਰਾ ਕੀਤਾ ਸੀ।

ਭਾਰਤ ਅਤੇ ਫਰਾਂਸ ਨੇ ਅਰਬ ਸਾਗਰ ਵਿਚ ਸਾਂਝੀਆਂ ਮਸ਼ਕਾਂ ਕੀਤੀਆਂ

ਨਵੀਂ ਦਿੱਲੀ: ਭਾਰਤੀ ਜਲ ਸੈਨਾ ਦੇ ਦੇਸ਼ ਵਿਚ ਬਣੇ ਮਿਜ਼ਾਈਲ ਫੁੰਡਣ ਵਾਲੇ ਜੰਗੀ ਬੋਝੇ ਆਈ.ਐਨ.ਐਸ. ਸਹਿਯਾਦਰੀ ਨੇ ਅਰਬ ਸਾਗਰ ਵਿਚ ਫਰਾਂਸੀਸੀ ਜਲ ਸੈਨਾ ਦੇ ਦੋ ਮੁੱਖ ਜੰਗੀ ਬੋਝਿਆਂ ਨਾਲ ਸਾਂਝੀ ਸਮੁੰਦਰੀ ਮਸ਼ਕ ਵਿਚ

ਹਿੱਸਾ ਲਿਆ। 11 ਅਤੇ 12 ਮਾਰਚ ਨੂੰ ਹੋਈ ਮਸ਼ਕ ਦੌਰਾਨ ਦੋਵਾਂ ਦੇਸ਼ਾਂ ਦੀਆਂ ਜਲ ਸੈਨਾਵਾਂ ਅਤੇ ਫੌਜੀ ਸਾਜ਼ੋ-ਸਾਮਾਨ ਨੂੰ ਸਾਂਝਾ ਕੀਤਾ ਗਿਆ ਅਤੇ ਜੰਗੀ ਬੋਝਿਆਂ ਦੀ ਸਮਰੱਥਾ ਪਰਖੀ ਗਈ। ਫਰਾਂਸ ਦੀ ਜਲ ਸੈਨਾ ਵੱਲੋਂ ਇਸ ਮੌਕੇ

ਜੰਗੀ ਬੋਝੇ ਐੱਫ.ਐੱਸ ਡਿਕਸਮਿਊਡ ਅਤੇ ਐੱਫ.ਐੱਸ ਲਾ ਫੇਰੇਟ ਨੂੰ ਤਾਇਨਾਤ ਕੀਤਾ ਗਿਆ ਸੀ। ਇਸ ਅਭਿਆਸ ਤੋਂ ਦੋਵਾਂ ਸਮੁੰਦਰੀ ਫੌਜਾਂ ਦਰਮਿਆਨ ਆਪਸੀ ਸਹਿਯੋਗ ਦੀ ਪੁਸ਼ਟੀ ਹੁੰਦੀ ਹੈ। ਯਾਦ ਰਹੇ ਕਿ ਭਾਰਤ 'ਚ ਬਣਿਆ ਮਿਜ਼ਾਈਲ

ਫੁੰਡਣ ਵਾਲਾ ਭਾਰਤੀ ਜੰਗੀ ਬੋਝਾ ਸਹਿਯਾਦਰੀ ਅਤਿਆਧੁਨਿਕ ਹਥਿਆਰਾਂ ਅਤੇ ਸੈਸਰ ਨਾਲ ਲੈਸ ਹੈ, ਜੋ ਉਸ ਨੂੰ ਹਵਾ ਤੇ ਸਤਾ ਅਤੇ ਸਤਾ ਤੋਂ ਹੇਠਲੇ ਖਤਰਿਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਬੇਅਸਰ ਕਰਨ ਦੇ ਸਮਰੱਥ ਬਣਾਉਂਦਾ ਹੈ।

ਫੁੰਡਣ ਵਾਲਾ ਭਾਰਤੀ ਜੰਗੀ ਬੋਝਾ ਸਹਿਯਾਦਰੀ ਅਤਿਆਧੁਨਿਕ ਹਥਿਆਰਾਂ ਅਤੇ ਸੈਸਰ ਨਾਲ ਲੈਸ ਹੈ, ਜੋ ਉਸ ਨੂੰ ਹਵਾ ਤੇ ਸਤਾ ਅਤੇ ਸਤਾ ਤੋਂ ਹੇਠਲੇ ਖਤਰਿਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਬੇਅਸਰ ਕਰਨ ਦੇ ਸਮਰੱਥ ਬਣਾਉਂਦਾ ਹੈ।

ਅਜਨਾਲਾ ਘਟਨਾ: ਕਮੇਟੀ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਰਿਪੋਰਟ ਸੌਂਪੀ

ਅੰਮ੍ਰਿਤਸਰ: ਧਰਨਿਆਂ, ਰੋਸ ਪ੍ਰਦਰਸ਼ਨਾਂ ਅਤੇ ਝਗੜਿਆਂ ਵਾਲੀਆਂ ਥਾਵਾਂ ਉਤੇ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖਤ ਵੱਲੋਂ ਕਾਇਮ 15 ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪ ਦਿੱਤੀ ਹੈ।



ਜਾਣਾ ਚਾਹੀਦਾ। ਪਾਵਨ ਸਰੂਪ ਦਾ ਅਦਬ-ਸਤਿਕਾਰ ਸਭ ਤੋਂ ਪਹਿਲਾਂ ਹੈ ਅਤੇ ਇਸ ਨੂੰ ਹਰ ਹਾਲ ਵਿਚ ਬਰਕਰਾਰ ਰੱਖਣਾ ਹਰ ਸਿੱਖ ਦਾ ਮੁਢਲਾ ਫਰਜ਼ ਹੈ। ਇਸ ਰਿਪੋਰਟ ਵਿਚ ਵੱਖ-ਵੱਖ ਮੈਂਬਰਾਂ ਵੱਲੋਂ ਦਿੱਤੀ ਗਈ ਰਾਇ ਵੱਖਰੇ ਤੌਰ 'ਤੇ ਵੀ ਦਰਜ ਕੀਤੀ ਗਈ ਹੈ। ਜਦਕਿ ਸਮੂਹਿਕ ਰਾਇ ਨੂੰ ਇਸ

ਰਿਪੋਰਟ ਵਿਚ ਦਰਜ ਕੀਤਾ ਗਿਆ ਹੈ। ਕਮੇਟੀ ਦੇ ਬਹੁਗਿਣਤੀ ਮੈਂਬਰਾਂ ਨੇ ਅਜਨਾਲਾ ਵਿਚ ਵਾਪਰੀ ਹਿੰਸਕ ਘਟਨਾ, ਜਿੱਥੇ ਪਾਵਨ ਸਰੂਪ ਦੀ ਕਬਿਤ ਬੇਅਦਬੀ ਹੋਈ ਹੈ, ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਅਤੇ ਇਸ 'ਤੇ ਇਤਰਾਜ਼ ਪ੍ਰਗਟ ਕੀਤਾ ਹੈ। ਕਮੇਟੀ ਦੇ ਬਹੁਤੇ ਮੈਂਬਰਾਂ ਨੇ ਸਿਧਾਂਤਕ ਤੌਰ 'ਤੇ ਇਸ ਨੂੰ ਗਲਤ ਕਰਾਰ ਦਿੱਤਾ ਹੈ।

ਦੱਸਣਯੋਗ ਹੈ ਕਿ 23 ਫਰਵਰੀ ਨੂੰ ਅਜਨਾਲਾ ਵਿਚ 'ਵਾਰਿਸ ਪੰਜਾਬ ਦੇ' ਜਥੇਬੰਦੀ ਵੱਲੋਂ ਆਪਣੇ ਇਕ ਗ੍ਰਿਫਤਾਰ ਸਾਥੀ ਨੂੰ ਰਿਹਾਅ ਕਰਵਾਉਣ ਅਤੇ ਦਰਜ ਕੇਸ ਨੂੰ ਰੱਦ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਪਾਵਨ ਸਰੂਪ ਦੀ ਅਗਵਾਈ ਹੇਠ ਥਾਣੇ ਦਾ ਘਿਰਾਓ ਕੀਤਾ ਗਿਆ ਸੀ, ਜਿਥੇ ਪੁਲਿਸ ਅਤੇ ਜਥੇਬੰਦੀ ਦੇ ਕਾਰਕੁਨਾਂ ਵਿਚਾਲੇ ਹਿੰਸਕ ਝੜਪ ਹੋਈ। ਇਸ ਦੌਰਾਨ ਪਾਵਨ ਸਰੂਪ ਵਾਲੀ ਬੱਸ ਦੇ ਸੀਟਿਆਂ ਨੂੰ ਨੁਕਸਾਨ ਪਹੁੰਚਿਆ ਸੀ। ਮਾਮਲੇ 'ਚ ਸਿੱਖ ਜਥੇਬੰਦੀ 'ਤੇ ਦੋਸ਼ ਲੱਗ ਰਿਹਾ ਹੈ ਕਿ ਉਸ ਨੇ ਪਾਵਨ ਸਰੂਪ ਨੂੰ ਆਪਣੇ ਮੰਤਵ ਵਾਸਤੇ ਢਾਲ ਬਣਾ ਕੇ ਵਰਤਿਆ ਹੈ ਅਤੇ ਨਿਰਾਦਰ ਹੋਇਆ ਹੈ। ਇਸ ਘਟਨਾ 'ਤੇ ਹੁਣ ਤੱਕ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਚੁੱਪ ਹਨ ਪਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਭਵਿੱਖ ਵਿਚ ਇਸ ਸਬੰਧੀ ਨੀਤੀ ਬਣਾਉਣ ਲਈ ਸਿੱਖ ਸੰਪਰਦਾਵਾਂ ਤੇ

ਜਥੇਬੰਦੀਆਂ ਦੇ ਨੁਮਾਇੰਦਿਆਂ ਦੀ 15 ਮੈਂਬਰੀ ਕਮੇਟੀ ਬਣਾਈ ਗਈ ਸੀ ਅਤੇ ਕਮੇਟੀ ਨੂੰ ਇਸ ਮਾਮਲੇ ਵਿਚ ਆਪਣੀ ਰਾਇ ਦੇਣ ਲਈ ਆਖਿਆ ਗਿਆ ਸੀ। ਕਮੇਟੀ ਦੇ ਕੋ-ਆਰਡੀਨੇਟਰ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਸਬ-ਕਮੇਟੀ ਵੱਲੋਂ ਤਿਆਰ ਕੀਤੀ ਰਿਪੋਰਟ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਚ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਲੰਘੀ 6 ਮਾਰਚ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਸ਼ਾਮਲ ਹੋਏ ਸਨ ਅਤੇ ਸਬ ਕਮੇਟੀ ਵਿਚ ਸ਼ਾਮਲ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਤੇ ਨਿਹੰਗ ਸਿੰਘ ਸੰਪਰਦਾਵਾਂ ਦੇ ਮੁਖੀਆਂ ਨੇ ਸਰਬਸੰਮਤੀ ਨਾਲ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਸੌਂਪਣ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਲਾਈ ਸੀ।

ਪੰਜਾਬੀ ਯੂਨੀਵਰਸਿਟੀ ਦੇ ਬਜਟ ਵਿਚ ਕੱਟ ਪਿੱਛੇ ਗੰਭੀਰ ਵਿੱਤੀ ਸੰਕਟ ਦਾ ਖਦਸ਼ਾ



ਪਟਿਆਲਾ: ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਸਾਲਾਨਾ ਬਜਟ ਵਿਚ ਪਹਿਲਾਂ ਹੀ ਵਿੱਤੀ ਘਾਟੇ 'ਚ ਚੱਲ ਰਹੀ ਪੰਜਾਬੀ ਯੂਨੀਵਰਸਿਟੀ ਨੂੰ ਰਾਹਤ ਦੇਣ ਦੀ ਥਾਂ 34 ਕਰੋੜ ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ। ਪਿਛਲੀ ਵਾਰ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ ਮਿਲੇ 200 ਕਰੋੜ ਰੁਪਏ ਦੀ ਥਾਂ ਇਸ ਵਾਰ ਸਿਰਫ 164 ਕਰੋੜ ਰੁਪਏ ਹੀ ਰੱਖੇ ਗਏ ਹਨ, ਜਿਸ ਨਾਲ ਯੂਨੀਵਰਸਿਟੀ ਦਾ ਵਿੱਤੀ ਸੰਕਟ ਹੋਰ ਗੰਭੀਰ ਹੋਣ ਦਾ ਖਦਸ਼ਾ ਹੈ। ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਪ੍ਰਤੀ ਯੂਨੀਵਰਸਿਟੀ ਖੇਮੇ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੇ ਟੀਚਿੰਗ ਤੇ ਨਾਨ ਟੀਚਿੰਗ ਅਮਲੇ ਦੀਆਂ ਤਨਖਾਹਾਂ 'ਤੇ ਪਹਿਲਾਂ ਲਗਭਗ 360 ਕਰੋੜ

ਦਾ ਖਰਚਾ ਆਉਂਦਾ ਸੀ, ਜੋ ਨਵੇਂ ਪੇਸ਼ ਕੀਤੇ ਬਜਟ ਮਗਰੋਂ ਵੱਧ ਕੇ ਹੁਣ ਲਗਭਗ 460 ਕਰੋੜ ਰੁਪਏ ਹੋ ਗਿਆ ਹੈ, ਜਦਕਿ 150 ਕਰੋੜ ਰੁਪਏ ਦਾ ਕਰਜ਼ਾ ਪਹਿਲਾਂ ਹੀ 'ਵਰਸਿਟੀ ਦੇ ਸਿਰ 'ਤੇ ਹੈ। ਯੂਨੀਵਰਸਿਟੀ ਦੇ ਵਿਦਿਆਰਥੀ ਰਹਿ ਚੁੱਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਯੂਨੀਵਰਸਿਟੀ ਦੀਆਂ ਫੇਰੀਆਂ ਦੌਰਾਨ ਇਸ ਨੂੰ ਕਰਜ਼ਾ ਮੁਕਤ ਕਰਨ ਦਾ ਭਰੋਸਾ ਦਿਵਾਇਆ ਜਾਂਦਾ ਰਿਹਾ ਹੈ, ਪਰ ਤਾਜ਼ਾ ਬਜਟ ਵਿੱਚ ਪਿਛਲੇ ਸਾਲ ਨਾਲੋਂ 34 ਕਰੋੜ ਰੁਪਏ ਘਟਾ ਦਿੱਤੇ ਗਏ ਹਨ।

ਕਾਂਗਰਸੀ ਸੰਸਦ ਮੈਂਬਰ ਪਰਨੀਤ ਕੌਰ ਦਾ ਕਹਿਣਾ ਹੈ ਕਿ ਸਿੱਖਿਆ ਨੂੰ ਤਰਜੀਹ ਦੇਣ ਦੇ ਦਾਅਵੇ ਕਰਨ ਵਾਲੀ 'ਆਪ' ਸਰਕਾਰ ਦੌਰੇ ਮਾਪਦੰਡ ਅਪਣਾ ਰਹੀ ਹੈ। ਪੀਯੂ ਦੀ

ਸਰਕਾਰ ਸਿੱਖਿਆ ਖੇਤਰ ਨੂੰ ਪੂੰਜੀਪਤੀਆਂ ਹਵਾਲੇ ਕਰਨ ਲੱਗੀ: ਉਗਰਾਹਾਂ

ਪਟਿਆਲਾ: ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਬਜਟ ਵਿਚ 18 ਫੀਸਦੀ ਕਟੌਤੀ ਕਰਨ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵੀ ਪੰਜਾਬ ਦੇ ਸਿੱਖਿਆ ਖੇਤਰ ਨੂੰ ਪੂੰਜੀਪਤੀਆਂ ਦੇ ਹਵਾਲੇ ਕਰਨ 'ਤੇ ਤੁਲੀ ਹੋਈ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸਾਂਝੇ ਪ੍ਰੈੱਸ ਬਿਆਨ ਵਿਚ ਕਿਹਾ ਕਿ ਪਿਛਲੇ ਸਾਲ ਦੌਰਾਨ ਵੀ ਯੂਨੀਵਰਸਿਟੀ ਲਈ ਘਾਟੇ ਦਾ ਬਜਟ ਪੇਸ਼ ਕੀਤਾ ਜਾਂਦਾ ਰਿਹਾ ਹੈ, ਜਿਸ ਕਾਰਨ 'ਵਰਸਿਟੀ ਸਿਰ ਪਹਿਲਾਂ ਹੀ 150 ਕਰੋੜ ਦਾ ਕਰਜ਼ਾ ਚੜ੍ਹ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਜਟ ਘਟਾ ਕੇ ਯੂਨੀਵਰਸਿਟੀ ਬੰਦ ਕਰਨ ਦਾ ਰਾਹ ਫੜ ਲਿਆ ਹੈ।

ਗਰਾਂਟ 'ਚ ਕਟੌਤੀ ਦੇ ਮਾਮਲੇ 'ਚ ਸਰਕਾਰ ਦੀ ਆਲੋਚਨਾ ਕਰਦਿਆਂ, ਉਨ੍ਹਾਂ ਕਿਹਾ ਕਿ ਆਪਣੇ ਵਾਅਦੇ ਮੁਤਾਬਕ ਸਰਕਾਰ ਨੂੰ ਚਾਹੀਦਾ ਸੀ ਕਿ ਯੂਨੀਵਰਸਿਟੀ ਨੂੰ ਘਾਟੇ 'ਚੋਂ ਬਾਹਰ ਕੱਢਣ ਸਮੇਤ ਗਰਾਂਟ 'ਚ ਵਾਧਾ ਕੀਤਾ ਜਾਂਦਾ।

ਸਰਕਾਰੀ ਸਕੂਲਾਂ 'ਚ ਪਹਿਲੇ ਦਿਨ ਰਿਕਾਰਡ ਇਕ ਲੱਖ ਦਾਖਲੇ



ਮੁਹਾਲੀ: ਸਿੱਖਿਆ ਵਿਭਾਗ ਵੱਲੋਂ ਵਿੱਚੀ ਗਈ ਦਾਖਲਾ ਮੁਹਿੰਮ ਤਹਿਤ ਪਹਿਲੇ ਦਿਨ ਵਿਚ ਇਕ ਲੱਖ ਤੋਂ ਵੱਧ ਦਾਖਲੇ ਕਰਨ ਦਾ ਰਿਕਾਰਡ ਬਣਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਵੱਲੋਂ 10 ਮਾਰਚ ਨੂੰ ਸਵੇਰੇ 8 ਵਜੇ ਇਹ ਮੁਹਿੰਮ ਆਰੰਭੀ ਗਈ ਸੀ, ਜੋ ਰਾਤ 10 ਵਜੇ ਤੱਕ ਜਾਰੀ ਰਹੀ। ਇਸ ਦੌਰਾਨ ਵਿਭਾਗ ਵੱਲੋਂ 1,00,298 ਵਿਦਿਆਰਥੀਆਂ ਦੇ ਦਾਖਲੇ ਦਰਜ ਕੀਤੇ ਗਏ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਪਤੀ ਲਈ ਮਿਹਨਤੀ ਅਧਿਆਪਕਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਾਰੇ ਅਧਿਆਪਕਾਂ ਦੇ ਸਹਿਯੋਗ ਨਾਲ ਇਹ ਟੀਚਾ ਹਾਸਲ ਕੀਤਾ ਜਾ ਸਕਿਆ ਹੈ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਚੰਗੇ ਨਤੀਜੇ ਦੇਖਣ ਨੂੰ ਮਿਲਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਅਭਿਆਨ ਦੌਰਾਨ ਵੱਡੀ ਗਿਣਤੀ 'ਚ ਬੱਚਿਆਂ ਨੇ

ਪ੍ਰਾਈਵੇਟ ਸਕੂਲਾਂ 'ਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿਚ ਦਾਖਲੇ ਲਏ ਹਨ। ਸਰਕਾਰੀ ਅੰਕੜਿਆਂ ਮੁਤਾਬਕ ਸ੍ਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਤੈਅ ਟੀਚੇ ਦੀ ਥਾਂ 134.6 ਫੀਸਦੀ ਦਾਖਲੇ ਹੋਏ ਹਨ, ਜਦਕਿ ਸਰਹੰਦੀ ਜ਼ਿਲ੍ਹਿਆਂ ਫਿਰੋਜ਼ਪੁਰ, ਅੰਮ੍ਰਿਤਸਰ, ਫਾਜ਼ਿਲਕਾ, ਤਰਨ ਤਾਰਨ ਸਮੇਤ ਬਰਨਾਲਾ, ਬਠਿੰਡਾ, ਕਪੂਰਥਲਾ, ਪਟਿਆਲਾ, ਐੱਸ.ਬੀ.ਐੱਸ. ਨਗਰ, ਮਾਲੇਰਕੋਟਲਾ ਤੇ ਸੰਗਰੂਰ ਵਿਚ 128.28 ਫੀਸਦ ਤੋਂ 103.44 ਦਾਖਲੇ ਦਰਜ ਕੀਤੇ ਗਏ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਦਾਖਲਾ ਮੁਹਿੰਮ ਨੂੰ ਮਿਲੇ ਭਰਪੂਰ ਹੁੰਗਾਰੇ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ 'ਆਪ' ਸਰਕਾਰ ਵੱਲੋਂ ਸਿੱਖਿਆ ਪ੍ਰਤੀ ਅਪਣਾਈ ਗਈ ਨੀਤੀ ਨੂੰ ਲੋਕਾਂ ਨੇ ਆਪਣੀ ਹਾਮੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ 31 ਮਾਰਚ ਤੱਕ ਸਾਰੇ ਸਰਕਾਰੀ ਸਕੂਲ ਵਿਚ ਜਾਰੀ ਰਹੇਗੀ।

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਅਹੁਦੇ ਤੋਂ ਮੁੜ ਲਾਂਭੇ

ਚੰਡੀਗੜ੍ਹ: ਸਰਕਾਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਮੁੜ ਅਹੁਦੇ ਤੋਂ ਹਟਾ ਦਿੱਤਾ ਹੈ। ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿਚ ਕੀਤੇ ਵਾਧੇ ਨੂੰ ਤੁਰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ।

ਇਹ ਵਾਧਾ 18 ਸਤੰਬਰ 2020 ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਕੀਤਾ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਫਰਵਰੀ 2023 ਵਿਚ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ

ਤੋਂ ਹਟਾ ਦਿੱਤਾ ਸੀ। ਉਸ ਸਮੇਂ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਕ੍ਰਿਪਾ ਸ਼ੰਕਰ ਸਰੋਜ ਨੇ ਪੱਤਰ ਜਾਰੀ ਕਰਦਿਆਂ ਸਾਲ 2020 'ਚ ਮਨੀਸ਼ਾ ਗੁਲਾਟੀ ਦੇ ਕਾਰਜਕਾਲ 'ਚ ਕੀਤੇ ਗਏ ਤਿੰਨ ਸਾਲ ਦੇ ਵਾਧੇ ਨੂੰ ਵਾਪਸ ਲੈ ਲਿਆ ਸੀ।

ਸੂਬਾ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਕਾਰਜਕਾਲ ਵਿਚ ਵਾਧਾ ਨਹੀਂ ਕੀਤਾ ਜਾ ਸਕਦਾ। ਉਸ ਸਮੇਂ ਸੂਬਾ ਸਰਕਾਰ ਦੇ ਫੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ, ਜਿਸ ਤੋਂ ਬਾਅਦ



ਸੂਬਾ ਸਰਕਾਰ ਨੇ ਜਾਰੀ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਸੀ। ਚੰਡੀਗੜ੍ਹ ਹੈ ਕਿ ਮਨੀਸ਼ਾ ਗੁਲਾਟੀ

ਪੰਜਾਬ ਵਿਧਾਨ ਸਭਾ ਚੋਣਾਂ 2022 ਸਮੇਂ ਭਾਜਪਾ ਵਿਚ ਸ਼ਾਮਲ ਹੋ ਗਏ ਸਨ।

ਦੂਜੇ ਪਾਸੇ ਮਨੀਸ਼ਾ ਗੁਲਾਟੀ ਨੇ ਉਨ੍ਹਾਂ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਮੁੜ ਹਟਾਉਣ ਸਬੰਧੀ ਕੋਈ ਵੀ ਟਿੱਪਣੀ ਗੁਰੇਜ਼ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੇ ਫੈਸਲੇ ਹਨ ਤੇ ਇਸ ਬਾਰੇ ਕੁਝ ਵੀ ਕਿਹਾ ਨਹੀਂ ਜਾ ਸਕਦਾ। ਮਨੀਸ਼ਾ ਗੁਲਾਟੀ ਨੇ ਕਿਹਾ, "ਸਮਾਜ ਵਿਚ ਇਹੋ ਜਿਹੇ ਅਹੁਦਿਆਂ ਬਾਰੇ ਫੈਸਲੇ ਰਾਜਨੀਤੀ ਨੂੰ ਪਾਸੇ ਰੱਖ ਕੇ ਲੈਣੇ ਚਾਹੀਦੇ ਹਨ।"

ਡੇਰਾ ਸਿਰਸਾ ਦੇ ਮੁਖੀ ਖਿਲਾਫ ਕੇਸ ਦਰਜ



ਜਲੰਧਰ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਧਾਰਮਿਕ ਭਾਵਨਾਵਾਂ ਭਠਕਾਉਣ ਦੇ ਦੋਸ਼ ਹੇਠ ਬਣਾ ਪਤਾਰਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲਣ ਵੱਲੋਂ ਦਿਹਾੜੀ ਪੁਲਿਸ ਨੂੰ ਕੀਤੀ ਗਈ ਸ਼ਿਕਾਇਤ ਵਿਚ ਕਿਹਾ ਗਿਆ ਕਿ ਡੇਰਾ ਮੁਖੀ ਆਪਣੇ ਧਾਰਮਿਕ ਚੈਨਲ 'ਤੇ ਗੁਰੂ ਰਵਿਦਾਸ ਅਤੇ ਭਗਤ ਕਬੀਰ ਬਾਰੇ ਤੱਥਾਂ ਤੋਂ ਰਹਿਤ ਮਨਘੜਤ ਸਾਖੀਆਂ ਸੁਣਾ ਕੇ ਦੋਵੇਂ ਧਾਰਮਿਕ ਰਹਿਬਰਾਂ ਦਾ ਅਪਮਾਨ ਕਰ ਰਿਹਾ ਹੈ। ਜੱਸੀ ਨੇ ਸ਼ਿਕਾਇਤ ਵਿਚ ਕਿਹਾ ਕਿ ਡੇਰਾ ਮੁਖੀ ਦੇ ਇਸ ਬਿਆਨ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਸ ਨੇ ਦੱਸਿਆ ਕਿ ਉਸ ਨੇ ਪੁਲਿਸ ਨੂੰ ਇਸ ਸਬੰਧੀ ਤਿੰਨ ਮਾਰਚ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਜਿਸ 'ਤੇ ਕਾਰਵਾਈ ਕਰਦਿਆਂ ਬਣਾ ਪਤਾਰਾ ਵਿਚ 7 ਮਾਰਚ ਨੂੰ ਕੇਸ ਦਰਜ ਕੀਤਾ ਗਿਆ ਹੈ।

ਬੀ.ਐਸ.ਐਫ. 'ਚ ਸਾਬਕਾ ਅਗਨੀਵੀਰਾਂ ਲਈ ਰਾਖਵੇਂਕਰਨ ਦਾ ਐਲਾਨ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਬੀ.ਐਸ.ਐਫ. ਦੀ ਭਰਤੀ ਲਈ ਸਾਬਕਾ ਅਗਨੀਵੀਰਾਂ ਵਾਸਤੇ 10% ਰਾਖਵੇਂਕਰਨ ਦਾ ਐਲਾਨ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਸੀਮਾ ਸੁਰੱਖਿਆ ਬਲ, ਜਨਰਲ ਡਿਊਟੀ ਕਾਡਰ (ਨਾਨ-ਗਜਟਿਡ) ਭਰਤੀ ਨਿਯਮ, 2015 ਵਿਚ ਸੋਧ ਕੀਤੀ ਹੈ। ਨੋਟੀਫਿਕੇਸ਼ਨ ਅਨੁਸਾਰ ਕਾਂਸਟੇਬਲਾਂ ਦੀ ਭਰਤੀ ਵਿਚ ਸਾਬਕਾ ਅਗਨੀਵੀਰਾਂ ਦੇ ਪਹਿਲੇ ਬੈਚ ਦੇ ਉਮੀਦਵਾਰਾਂ ਲਈ ਉਪਰਲੀ ਉਮਰ ਸੀਮਾ ਵਿਚ ਪੰਜ ਸਾਲ ਦੀ ਛੋਟ ਦਿੱਤੀ ਜਾਵੇਗੀ। ਅਗਲੇ ਬੈਚ ਨੂੰ ਉਮਰ ਹੱਦ ਵਿਚ ਤਿੰਨ ਸਾਲ ਦੀ ਛੋਟ ਮਿਲੇਗੀ। ਨੋਟੀਫਿਕੇਸ਼ਨ ਅਨੁਸਾਰ ਸਾਬਕਾ ਅਗਨੀਵੀਰਾਂ ਨੂੰ ਸਰੀਰਕ ਕੁਸ਼ਲਤਾ ਟੈਸਟ ਵਿਚ ਵੀ ਛੋਟ ਮਿਲੇਗੀ।

ਪੰਜਾਬ ਵਿਚ ਨਰਮਾ ਤੇ ਬਾਸਮਤੀ ਹੇਠ ਰਕਬਾ ਵਧਾਉਣ 'ਤੇ ਜ਼ੋਰ

ਚੰਡੀਗੜ੍ਹ: ਪੰਜਾਬ ਭਵਨ ਵਿਚ ਮਿਸ਼ਨ ਉੱਨਤ ਕਿਸਾਨ ਅਧੀਨ ਪ੍ਰਮੁੱਖ ਸਕੱਤਰ ਖੇਤੀਬਾੜੀ ਸੁਮੇਰ ਸਿੰਘ ਗੁਰਜਰ ਵੱਲੋਂ ਨਰਮਾ ਅਤੇ ਬਾਸਮਤੀ ਉਤਪਾਦਕ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫਸਰਾਂ ਅਤੇ ਖੇਤੀਬਾੜੀ ਵਿਕਾਸ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸੁਮੇਰ ਸਿੰਘ ਗੁਰਜਰ ਨੇ ਜ਼ਮੀਨੀ ਪੱਧਰ 'ਤੇ ਨਰਮੇ ਅਤੇ ਬਾਸਮਤੀ ਦੀ ਫਸਲ ਨੂੰ ਖੇਤੀ ਵਿਭਿੰਨਤਾ ਵਜੋਂ ਪ੍ਰਫੁੱਲਤ ਕਰਨ ਬਾਰੇ ਖੇਤੀਬਾੜੀ ਅਫਸਰਾਂ ਨਾਲ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ।

ਇਸ ਦੌਰਾਨ ਉਨ੍ਹਾਂ ਖੇਤੀ ਧੰਦੇ ਨੂੰ ਨਵੀਂ ਦਿਸ਼ਾ ਦੇ ਕੇ ਪੰਜਾਬ ਦੀ ਕਿਸਾਨੀ ਨੂੰ ਖੁਸ਼ਹਾਲ



ਬਣਾਉਣ ਲਈ ਸਾਰਿਆਂ ਦੇ ਸਹਿਯੋਗ ਦੀ ਮੰਗ ਕੀਤੀ ਅਤੇ ਜ਼ਿੰਮੇਵਾਰੀ ਨਾਲ ਜ਼ਮੀਨੀ ਪੱਧਰ 'ਤੇ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ 'ਮਿਸ਼ਨ ਉੱਨਤ ਕਿਸਾਨ ਅਧੀਨ' ਨਰਮੇ ਦੀ ਫਸਲ ਹੇਠ ਰਕਬਾ ਵਧਾਉਣ

ਲਈ ਹਰ ਸੰਭਵ ਯਤਨ ਕਰ ਰਹੀ ਹੈ, ਜਿਸ ਤਹਿਤ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪੀ.ਏ.ਯੂ. ਲੁਪਿਆਣਾ ਵੱਲੋਂ ਸਿਫਾਰਸ਼ ਨਰਮੇ ਦੇ ਬੀਜ ਉਪਰ 33 ਫੀਸਦ ਸਬਸਿਡੀ ਅਤੇ ਸਮੇਂ-ਸਿਰ ਨਹਿਰੀ ਪਾਣੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇੱਥੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਇਸ ਸਾਲ ਨਰਮਾ ਜ਼ਿਲ੍ਹਿਆਂ ਵਿਚ ਬਹਾਰ ਰੁੱਤ ਦੀ ਮੂੰਗੀ ਨਹੀਂ ਖਰੀਦੇਗੀ। ਇਸ ਦੌਰਾਨ ਉਨ੍ਹਾਂ ਮੀਟਿੰਗ ਵਿਚ ਆਏ ਖੇਤੀਬਾੜੀ ਅਫਸਰਾਂ ਨੂੰ ਨਰਮਾ ਅਤੇ ਬਾਸਮਤੀ ਉਤਪਾਦਕ ਜ਼ਿਲ੍ਹਿਆਂ ਵਿਚ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਕਿਸਾਨ ਮਿੱਤਰ ਦੇ ਤੌਰ 'ਤੇ ਭਰਤੀ ਕਰਨ ਦੀ ਹਦਾਇਤ ਵੀ ਕੀਤੀ।

ਵੱਧ ਉਮਰ ਦੇ ਬਜ਼ੁਰਗ ਘਰੋਂ ਪਾ ਸਕਣਗੇ ਵੋਟ

ਬੰਗਲੁਰੂ: ਚੋਣ ਕਮਿਸ਼ਨ ਨੇ ਆਖਿਆ ਹੈ ਕਿ ਉਸ ਨੇ ਕਰਨਾਟਕ ਵਿਚ ਵਿਧਾਨ ਸਭਾ ਚੋਣਾਂ ਦੌਰਾਨ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਵੋਟ-ਫਰੋਮ-ਹੋਮ (ਵੀ.ਐਫ.ਐਚ) ਸਹੂਲਤ ਸ਼ੁਰੂ ਕੀਤੀ ਹੈ। ਮੁੱਖ ਚੋਣ ਕਮਿਸ਼ਨ ਰਾਜੀਵ ਕੁਮਾਰ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਕਮਿਸ਼ਨ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਇਹ ਸਹੂਲਤ ਮੁਹੱਈਆ ਕਰਵਾ ਰਿਹਾ ਹੈ। ਵੋਟਿੰਗ ਦੌਰਾਨ ਵੀਡੀਓਗ੍ਰਾਫੀ ਕਰਵਾਈ ਜਾਵੇਗੀ ਅਤੇ ਵੋਟਰਾਂ ਦੀ ਗੁਪਤਤਾ ਯਕੀਨੀ ਬਣਾਈ ਜਾਵੇਗੀ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਲ 2023-24 ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ। ਬੁਲਾਰੇ ਨੇ ਦੱਸਿਆ ਕਿ ਮੌਜੂਦਾ ਰਿਟੋਲ ਲਾਇਸੈਂਸਾਂ ਨੂੰ ਨਵਿਆਉਣ ਲਈ ਪੂਰਨ ਵਿਕਰੀ ਲਾਇਸੈਂਸ ਐਲ-2/ਐਲ-14ਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਨੀਤੀ ਤਹਿਤ ਸਾਲ 2023-24 ਦੌਰਾਨ 1004 ਕਰੋੜ ਰੁਪਏ ਦੇ ਵਾਧੇ ਨਾਲ 9754 ਕਰੋੜ ਰੁਪਏ ਇਕੱਤਰ ਕਰਨ ਦਾ ਟੀਚਾ ਹੈ। ਬੀਅਰ ਬਾਰ, ਹਾਰਡ ਬਾਰ, ਕਲੱਬਾਂ ਤੇ ਮਾਈਕਰੋਬ੍ਰਿਊਰੀਜ਼ ਵੱਲੋਂ ਵੇਚੀ ਜਾਂਦੀ ਸ਼ਰਾਬ ਉੱਤੇ ਲਗਦਾ ਵੈਟ ਘਟਾ ਕੇ 13 ਫੀਸਦੀ ਤੋਂ 10 ਫੀਸਦੀ ਸਰਚਾਰਜ ਕੀਤਾ ਗਿਆ ਹੈ। ਗਰੁੱਪ ਦੀ ਤਬਦੀਲੀ, ਇਕ ਆਬਕਾਰੀ ਸਾਲ ਵਿਚ 10 ਲੱਖ ਰੁਪਏ ਤੇ ਸ਼ਰਤਾਂ ਪੂਰੀਆਂ

ਕਰਨ ਉੱਤੇ ਸਿਰਫ ਇਕ ਵਾਰ ਕਰਨ ਦੀ ਇਜਾਜ਼ਤ ਹੋਵੇਗੀ। ਐਲ-50 ਪਰਮਿਟ ਦੀ ਸਾਲਾਨਾ ਫੀਸ 2500 ਤੋਂ ਘਟਾ ਕੇ 2000 ਰੁਪਏ ਤੇ ਜੀਵਨ ਭਰ ਲਈ ਐਲ-50 ਪਰਮਿਟ ਦੀ ਫੀਸ 20 ਹਜ਼ਾਰ ਤੋਂ ਘਟਾ ਕੇ 10 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ।

ਕੈਬਨਿਟ ਨੇ 'ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023' ਨੂੰ ਮਨਜ਼ੂਰੀ ਦੇ ਦਿੱਤੀ। ਮਾਈਨਿੰਗ ਸਾਈਟਾਂ ਨੂੰ ਦੋ ਸ਼੍ਰੇਣੀਆਂ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐਮ.ਐਸ.) ਅਤੇ ਪਬਲਿਕ ਮਾਈਨਿੰਗ ਸਾਈਟਾਂ (ਪੀ.ਐਮ.ਐਸ.) ਵਿਚ ਵੰਡਿਆ ਗਿਆ ਹੈ। ਵਪਾਰਕ ਮਾਈਨਿੰਗ ਸਾਈਟਾਂ ਦੀ ਈ-ਟੈਂਡਰ ਪ੍ਰਕਿਰਿਆ ਰਾਹੀਂ ਨਿਲਾਮੀ ਕੀਤੀ



ਜਾਵੇਗੀ, ਜਦੋਂ ਕਿ ਜਨਤਕ ਮਾਈਨਿੰਗ ਸਾਈਟਾਂ ਨੂੰ ਵਿਭਾਗ ਵੱਲੋਂ ਹੱਥੀ ਚਲਾਇਆ ਜਾਵੇਗਾ। ਇਨ੍ਹਾਂ ਦੋਵਾਂ ਕਮਰਸਲ ਮਾਈਨਿੰਗ ਸਾਈਟਾਂ ਅਤੇ

ਪਬਲਿਕ ਮਾਈਨਿੰਗ ਸਾਈਟਾਂ ਉੱਤੇ ਪਿਟ ਹੈਂਡ ਤੋਂ ਰੇਤਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੀ ਦਰ ਨਾਲ ਵੇਚਿਆ ਜਾਵੇਗਾ। ਦੋ ਏਕੜ ਜਾਂ ਤਿੰਨ ਫੁੱਟ ਤੱਕ ਡੂੰਘਾਈ ਤੱਕ ਦੇ ਖੇਤਰ ਵਿਚ ਗੈਰ ਵਪਾਰਕ ਪ੍ਰੋਜੈਕਟਾਂ ਲਈ ਸਿਰਫ ਸਾਧਾਰਨ ਮਿੱਟੀ ਦੀ ਹੱਥੀ ਖੁਦਾਈ ਦੀ ਇਜਾਜ਼ਤ ਹੋਵੇਗੀ। ਕੈਬਨਿਟ ਨੇ ਜਲ ਸਰੋਤ ਤੇ ਟਰਾਂਸਪੋਰਟ ਵਿਭਾਗ ਦੇ ਪੁਨਰਗਠਨ ਦੀ ਤਜਵੀਜ਼ ਨੂੰ ਵੀ ਪ੍ਰਵਾਨ ਕਰ ਲਿਆ। ਟਰਾਂਸਪੋਰਟ ਵਿਭਾਗ ਦੇ ਵਿੰਗ ਸਟੇਟ ਟਰਾਂਸਪੋਰਟ ਕਮਿਸ਼ਨਰ ਦੀਆਂ ਅਸਾਮੀਆਂ ਦੇ ਪੁਨਰਗਠਨ ਨੂੰ ਵੀ ਮਨਜ਼ੂਰ ਕਰ ਲਿਆ।

ਰਾਸ਼ਟਰਪਤੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਬਾਰੇ ਹਾਂ-ਪੱਖੀ ਹੁੰਗਾਰਾ

ਅੰਮ੍ਰਿਤਸਰ: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਦੇਸ ਦੀ ਖੁਸ਼ਹਾਲੀ, ਤਰੱਕੀ ਅਤੇ ਸਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿਖੇ ਵੀ ਸਹੀਦੀ ਸਮਾਰਕ 'ਤੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕੀਤੀ। ਅੰਮ੍ਰਿਤਸਰ ਦੌਰੇ 'ਤੇ ਰਾਸ਼ਟਰਪਤੀ ਮੁਰਮੂ ਮਗਰੋਂ ਸ੍ਰੀ ਦੁਰਗਿਆਣਾ ਮੰਦਰ ਅਤੇ ਇਤਿਹਾਸਕ ਰਾਮ ਤੀਰਥ ਮੰਦਰ ਵਿਖੇ ਵੀ ਨਤਮਸਤਕ ਹੋਏ। ਇਸ ਦੌਰਾਨ ਸ਼ਹਿਰ ਵਿਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਦੇ ਨਾਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਹੋਰ ਸ਼ਾਮਲ ਸਨ।



“ਇਸ ਪਵਿੱਤਰ ਅਸਥਾਨ 'ਤੇ ਆ ਕੇ ਮੈਂ ਬਹੁਤ ਖੁਸ਼ ਹਾਂ, ਇਹ ਅਸਥਾਨ ਸੁੰਦਰ ਭਵਨ ਉਸਾਰੀ ਕਲਾ ਅਤੇ ਰੂਹਾਨੀ ਸਾਂਤੀ ਵਾਲਾ ਹੈ, ਜਿੱਥੇ ਸਾਂਤੀ ਅਤੇ ਆਪਸੀ ਸਦਭਾਵਨਾ ਦੀਆਂ ਭਾਵਨਾਵਾਂ ਉਜਾਗਰ ਹੁੰਦੀਆਂ ਹਨ।”

ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਕੋਲ ਬੰਦੀ ਸਿੱਖਾਂ ਦੀ ਰਿਹਾਈ ਅਤੇ ਹਰਿਆਣਾ ਵਿਚ ਵੱਖਰੀ

ਗੁਰਦੁਆਰਾ ਕਮੇਟੀ ਲਈ ਬਣਾਏ ਗਏ ਐਕਟ ਨੂੰ ਰੱਦ ਕਰਨ ਦੀ ਮੰਗ ਰੱਖੀ ਹੈ, ਜਿਸ ਦਾ ਰਾਸ਼ਟਰਪਤੀ ਵੱਲੋਂ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ ਹੈ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿਚ ਲੰਮੇ ਸਮੇਂ ਤੋਂ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰਨਾਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ

ਦਸਤਖਤੀ ਮੁਹਿੰਮ 'ਤੇ ਹਰਸਿਮਰਤ ਨੇ ਕੀਤੇ ਦਸਤਖਤ

ਤਲਵੰਡੀ ਸਾਬੋ: ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਦਸਤਖਤੀ ਮੁਹਿੰਮ ਵਿਚ ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਸ਼ਾਮਲ ਹੁੰਦਿਆਂ ਇਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਥਾਪਿਤ ਕਾਊਂਟਰ 'ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਬਣਾਏ ਪ੍ਰੋਫਾਰਮੇ 'ਤੇ ਦਸਤਖਤ ਕੀਤੇ। ਇਸ ਤੋਂ ਪਹਿਲਾਂ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਵੀ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਨੇ ਬੰਦੀ ਸਿੱਖਾਂ ਦੀ ਰਿਹਾਈ ਨਾ ਹੋਣ ਸਬੰਧੀ ਕੇਂਦਰ ਦੀ ਭਾਜਪਾ ਸਰਕਾਰ ਦੇ ਨਾਲ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਵੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਜਿਥੇ ਕੇਂਦਰ ਸਰਕਾਰ ਬੰਦੀ ਸਿੱਖਾਂ ਦੀ ਰਿਹਾਈ ਜਾਣਬੂਝ ਕੇ ਲਟਕਾ ਰਹੀ ਹੈ, ਉਥੇ ਹੀ ਦਿੱਲੀ ਸਰਕਾਰ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਦਸਤਾਵੇਜ਼ਾਂ 'ਤੇ ਦਸਤਖਤ ਨਹੀਂ ਕਰ ਰਹੀ। ਇਸ ਲਈ ਇਹ ਦੋਵੇਂ ਸਰਕਾਰਾਂ ਕਸੂਰਵਾਰ ਹਨ।

ਜਾ ਰਿਹਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੀਆਂ ਮੰਗਾਂ ਸਬੰਧੀ ਰਾਸ਼ਟਰਪਤੀ ਨੂੰ ਦੋ ਵੱਖ-ਵੱਖ ਮੰਗ ਪੱਤਰ ਦਿੱਤੇ ਅਤੇ ਗੱਲਬਾਤ ਵੀ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਬੜੇ ਸਹਿਜ ਸੁਭਾਅ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਸੁਣਿਆ ਹੈ ਅਤੇ ਹਾਂ-ਪੱਖੀ ਹੁੰਗਾਰਾ ਵੀ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਹੈ ਕਿ ਰਾਸ਼ਟਰਪਤੀ ਨੇ ਇੰਨਾ ਖੁੱਲ੍ਹਾ ਸਮਾਂ ਦਿੱਤਾ ਅਤੇ ਖੁੱਲ੍ਹ ਕੇ ਗੱਲਬਾਤ ਵੀ ਕੀਤੀ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਰਾਸ਼ਟਰਪਤੀ ਇਨ੍ਹਾਂ ਮੰਗਾਂ ਨੂੰ

ਜ਼ਰੂਰ ਪੂਰਾ ਕਰਨਗੇ। ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਲੰਮੀਆਂ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਮਨੁੱਖੀ ਅਧਿਕਾਰਾਂ ਦਾ ਵੱਡਾ ਉਲੰਘਣ ਹੈ। ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਕਿ ਉਹ ਇਸ ਮਾਮਲੇ ਵਿਚ ਦਖਲ ਦੇਣ ਅਤੇ ਸਰਕਾਰ ਨੂੰ ਬੰਦੀ ਸਿੱਖ ਰਿਹਾਅ ਕਰਨ ਲਈ ਆਦੇਸ਼ ਜਾਰੀ ਕਰਨ। ਦੂਸਰੇ ਮੰਗ ਪੱਤਰ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਅੰਮ੍ਰਿਤਪਾਲ ਸਿੰਘ ਦਾ ਸਾਥੀ ਹਵਾਈ ਅੱਡੇ ਤੋਂ ਗ੍ਰਿਫਤਾਰ



ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ 'ਵਾਰਿਸ ਪੰਜਾਬ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਥਿਤ ਸੋਸ਼ਲ ਮੀਡੀਆ ਹੈਂਡਲਰ ਗੁਰਿੰਦਰਪਾਲ ਸਿੰਘ ਔਜਲਾ ਨੂੰ ਇੰਗਲੈਂਡ ਜਾਣ ਸਮੇਂ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਇਹ ਵਿਅਕਤੀ ਯੂਕੇ ਆਧਾਰਿਤ ਪਰਵਾਸੀ ਭਾਰਤੀ ਹੈ ਅਤੇ ਜਲੰਧਰ ਪੁਲਿਸ ਨੂੰ ਲੋੜੀਂਦਾ ਸੀ। ਉਹ ਏਅਰ ਇੰਡੀਆ ਦੀ ਉਡਾਣ ਰਾਹੀਂ ਲੰਡਨ ਜਾ ਰਿਹਾ ਸੀ। ਵੇਰਵਿਆਂ ਅਨੁਸਾਰ ਜਲੰਧਰ ਦੀ ਸਦਰ ਪੁਲਿਸ ਨੇ ਫਰਵਰੀ ਵਿਚ ਉਸ ਖਿਲਾਫ ਸੋਸ਼ਲ ਮੀਡੀਆ 'ਤੇ ਹਥਿਆਰ ਦਿਖਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਉਹ ਗ੍ਰਿਫਤਾਰੀ ਤੋਂ ਬਚ ਰਿਹਾ ਸੀ ਤੇ ਪੁਲਿਸ ਨੇ ਉਸ ਦੇ ਖਿਲਾਫ ਲੁੱਕਾਊਟ ਸਰਕੂਲਰ ਐਲ.ਓ.ਸੀ. ਜਾਰੀ ਕਰ ਦਿੱਤੀ ਸੀ। ਪੁਲਿਸ ਨੇ ਉਸ ਦਾ ਮੋਬਾਈਲ ਜ਼ਬਤ ਕਰ ਲਿਆ ਹੈ।

ਆਨੰਦਪੁਰ ਸਾਹਿਬ ਨਿਹੰਗ ਕਤਲ ਕਾਂਡ ਨੇ ਲਿਆ ਨਵਾਂ ਮੋੜ

ਨੂਰਪੁਰ ਬੇਦੀ: ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੌਰਾਨ ਨਿਹੰਗ ਪਰਦੀਪ ਸਿੰਘ ਦੇ ਕਤਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਇਸ ਝੜਪ ਵਿਚ ਜ਼ਖਮੀ ਹੋਏ ਸਤਬੀਰ ਸਿੰਘ, ਜੋ ਪੀ.ਜੀ.ਆਈ. ਵਿਚ ਜ਼ੇਰੇ ਇਲਾਜ ਹੈ, ਦੀ ਪਤਨੀ ਗੁਰਵਿੰਦਰ ਕੌਰ ਨੇ ਕਿਹਾ ਕਿ ਉਸ ਨੂੰ ਪਰਦੀਪ ਸਿੰਘ ਦੀ ਮੌਤ ਦਾ ਅਫਸੋਸ ਹੈ ਪਰ ਪਰਦੀਪ ਨੇ ਹੀ ਪਹਿਲਾਂ ਉਸ ਦੇ ਪਤੀ 'ਤੇ ਕਿਰਪਾਨਾਂ ਨਾਲ ਹਮਲਾ ਕੀਤਾ ਸੀ।

ਉਸ ਨੇ ਦੱਸਿਆ ਕਿ ਪਰਦੀਪ ਨੇ ਸਤਬੀਰ ਦੇ ਦੋਵੇਂ ਹੱਥ ਵੱਢੇ, ਬਾਂਹ ਨੂੰ ਨੁਕਸਾਨ ਪਹੁੰਚਾਇਆ ਅਤੇ ਲੱਤਾਂ 'ਤੇ ਡੰਡੇ ਮਾਰੇ ਸਨ। ਗੁਰਵਿੰਦਰ ਅਨੁਸਾਰ ਪਰਦੀਪ ਨੇ ਆਪਣੇ ਕੀਤੇ ਲਈ ਸਤਬੀਰ ਤੋਂ ਮੁਆਫੀ ਵੀ ਮੰਗੀ ਸੀ। ਉਸ ਨੇ ਕਿਹਾ ਕਿ ਪਰਦੀਪ 'ਤੇ ਹਮਲਾ ਉਥੇ ਮੌਜੂਦ ਭੀੜ ਵੱਲੋਂ ਕੀਤਾ ਗਿਆ ਹੈ, ਜਦਕਿ ਉਸ ਦਾ ਪਤੀ ਉਸ ਵੇਲੇ ਜ਼ਖਮੀ ਸੀ। ਗੁਰਵਿੰਦਰ ਨੇ ਮੀਡੀਆ 'ਤੇ ਵੀ ਇਕਪਾਸਤ ਖ਼ਬਰਾਂ ਦਿਖਾਉਣ ਦੇ ਦੋਸ਼ ਲਗਾਏ। ਉਸ ਵੱਲੋਂ ਮੰਗ ਕੀਤੀ ਗਈ ਹੈ ਕਿ ਇਸ ਕੇਸ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ। ਪਿੰਡ ਉਪਰਲੀ ਨਲਹੋਟੀ ਵਾਸੀਆਂ ਨੇ ਕਿਹਾ ਕਿ ਸਤਬੀਰ ਦਾ ਪਿਤਾ ਨਿਰੰਜਨ ਸਿੰਘ ਘਟਨਾ ਵੇਲੇ ਪਿੰਡ ਸੀ, ਪਰ ਪੁਲਿਸ ਨੇ



ਉਸ 'ਤੇ ਵੀ ਪਰਚਾ ਦਰਜ ਕਰ ਦਿੱਤਾ ਹੈ। ਪਰਦੀਪ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਪੁਲਿਸ ਵੱਲੋਂ ਤਿੰਨ ਟੀਮਾਂ ਬਣਾਈਆਂ ਗਈਆਂ ਹਨ। ਡੀ.ਐਸ.ਪੀ. ਅਜੈ ਸਿੰਘ ਨੇ ਦੱਸਿਆ ਕਿ ਪੀ.ਜੀ.ਆਈ. ਵਿਚ ਜ਼ੇਰੇ ਇਲਾਜ ਸਤਬੀਰ ਸਿੰਘ ਦੇ ਬਿਆਨ ਦਰਜ ਕਰਨ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਹੁਣ ਤੱਕ ਕੁੱਲ 7 ਨੌਜਵਾਨਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।


ਗੁਰੂ ਘਰ 'ਤੇ ਹਮਲੇ ਦੀ ਸਾਜ਼ਿਸ਼ ਘੜਨ ਦੇ ਦੋਸ਼ ਹੇਠ ਸਿੱਖ ਆਗੂ ਗ੍ਰਿਫਤਾਰ

ਨਿਉ ਯਾਰਕ: ਅਮਰੀਕਾ ਦੇ ਕੈਲੀਫੋਰਨੀਆ ਵਿਚ ਕਈ ਲੋਕਾਂ ਨੂੰ ਗੋਲੀਆਂ ਮਾਰਨ ਅਤੇ ਇਕ ਪ੍ਰਸਿੱਧ ਗੁਰਦੁਆਰੇ ਨੂੰ ਅੱਗ ਲਾਉਣ ਲਈ ਕਥਿਤ ਭਾੜੇ ਦੇ ਲੋਕਾਂ ਨੂੰ ਰੱਖਣ ਦੀ ਕੋਸ਼ਿਸ਼ ਦੇ ਦੋਸ਼ ਹੇਠ ਭਾਰਤੀ ਮੂਲ ਦੇ ਇਕ ਸਿੱਖ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮੀਡੀਆ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ। ਬੇਕਰਸਫੀਲਡ ਕੌਮ ਪੋਰਟਲ ਦੀ ਖ਼ਬਰ ਮੁਤਾਬਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਖਾਲਸਾ ਦਰਬਾਰ ਨੂੰ ਕਥਿਤ ਤੌਰ 'ਤੇ ਨਿਸ਼ਾਨਾ ਬਣਾਉਣ ਅਤੇ ਜਾਇਦਾਦ ਨੂੰ ਅੱਗ ਲਾਉਣ ਨੂੰ ਲੈ ਕੇ ਬੇਕਰਸਫੀਲਡ ਸਿਟੀ ਕੌਂਸਲ ਦੇ ਸਾਬਕਾ ਉਮੀਦਵਾਰ ਰਾਜਵੀਰ ਰਾਜ ਸਿੰਘ ਗਿੱਲ (60) ਨੂੰ ਲੰਘੀ 4 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ। ਖ਼ਬਰ ਵਿਚ ਦੱਸਿਆ ਗਿਆ ਕਿ ਗਿੱਲ ਦੀ ਰਿਹਾਇਸ਼ 'ਤੇ ਅਧਿਕਾਰੀਆਂ ਨੇ ਤਲਾਸ਼ੀ ਵਾਰੰਤ ਤਾਮੀਲ ਕੀਤਾ ਸੀ ਜਿਸ ਮਗਰੋਂ ਉਸ ਨੂੰ ਛੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ। ਬੇਕਰਸਫੀਲਡ ਪੁਲਿਸ ਵਿਭਾਗ ਨੇ ਦੱਸਿਆ ਕਿ ਗਿੱਲ ਨੇ ਗੁਰਦੁਆਰੇ ਨੂੰ ਅੱਗ ਲਾਉਣ ਅਤੇ ਆਪਣੇ ਨਾਲ ਵਿਵਾਦ ਵਾਲੇ ਲੋਕਾਂ ਨੂੰ ਗੋਲੀ ਮਾਰਨ ਲਈ ਕੁਝ ਲੋਕਾਂ ਨੂੰ ਮੋਟੀ ਰਕਮ ਦੀ ਪੇਸ਼ਕਸ਼ ਦੀ ਕੋਸ਼ਿਸ਼ ਕੀਤੀ ਸੀ। ਗਿੱਲ ਨੇ 2022 ਵਿਚ ਸਿਟੀ

ਕੌਂਸਲ ਵਾਰਡ 7 ਦੀ ਚੋਣ ਮਨਪ੍ਰੀਤ ਕੌਰ ਖਿਲਾਫ ਲੜਨ ਦੀ ਕੋਸ਼ਿਸ਼ ਕੀਤੀ। ਮਨਪ੍ਰੀਤ ਕੌਰ ਚੋਣ ਜਿੱਤ ਗਈ ਸੀ ਅਤੇ ਉਹ ਬੇਕਰਸਫੀਲਡ ਸਿਟੀ ਕੌਂਸਲ ਲਈ ਚੁਣੀ ਗਈ ਪਹਿਲੀ ਪੰਜਾਬੀ ਔਰਤ ਹੈ। ਇਸ ਮੁੱਦੇ ਬਾਰੇ ਮਨਪ੍ਰੀਤ ਕੌਰ ਨੇ ਕਿਹਾ, “ਮੈਂ ਕਥਿਤ ਦੋਸ਼ਾਂ ਬਾਰੇ ਜਾਣਦੀ ਹਾਂ। ਮੈਨੂੰ ਭਰੋਸਾ ਹੈ ਕਿ ਬੇਕਰਸਫੀਲਡ ਪੁਲਿਸ ਵਿਭਾਗ ਸਾਡੇ ਭਾਈਚਾਰੇ ਨੂੰ ਸੁਰੱਖਿਅਤ ਰੱਖਣ ਲਈ ਕੰਮ ਕਰ ਰਿਹਾ ਹੈ ਅਤੇ ਮਾਮਲੇ ਨੂੰ ਢੁਕਵੇਂ ਤਰੀਕੇ ਨਾਲ ਹੱਲ ਕਰੇਗਾ।”

ਕਹਾਣੀਕਾਰ ਸੁਖਜੀਤ ਨੂੰ ਸਾਹਿਤ ਅਕਾਦਮੀ ਪੁਰਸਕਾਰ



ਨਵੀਂ ਦਿੱਲੀ: ਸਾਲ 2022 ਦੇ 24 ਭਾਸ਼ਾਵਾਂ ਦੇ ਸਾਹਿਤ ਅਕਾਦਮੀ ਪੁਰਸਕਾਰ ਦਿੱਲੀ ਦੇ ਕਮਾਨੀ ਆਡੀਟੋਰੀਅਮ ਵਿਚ ਵੰਡੇ ਗਏ। ਪੰਜਾਬੀ ਭਾਸ਼ਾ ਵਿਚ ਇਸ ਵਾਰ ਦਾ ਪੁਰਸਕਾਰ ਕਹਾਣੀਕਾਰ ਸੁਖਜੀਤ ਨੂੰ ਉਨ੍ਹਾਂ ਦੀ ਕਿਤਾਬ ‘ਮੈਂ ਆਯਨਘੋਸ਼ ਨਹੀਂ’ ਲਈ ਦਿੱਤਾ ਗਿਆ। ਕਹਾਣੀਕਾਰ ਨੂੰ ਇਕ ਲੱਖ ਰੁਪਏ ਤੇ ਟਰਾਫੀ ਸਨਮਾਨ ਵੱਜੋਂ ਦਿੱਤੇ ਗਏ। ਪੁਰਸਕਾਰ ਵੰਡਣ ਦੀ ਰਸਮ ਨਵੇਂ ਚੁਣੇ ਗਏ ਚੇਅਰਮੈਨ ਮਾਧਵ ਕੋਸ਼ਿਕ ਤੇ ਮੀਤ ਚੇਅਰਮੈਨ ਲੇਖਿਕਾ ਕੁਮੁਦ ਸ਼ਰਮਾ ਨੇ ਨਿਭਾਈ। ਇਸੇ ਤਰ੍ਹਾਂ ਅੰਗਰੇਜ਼ੀ ਭਾਸ਼ਾ ਵਿਚ ਅਨੁਰਾਧਾ ਰਾਇ, ਗੁਜਰਾਤੀ ਵਿਚ ਗੁਲ ਮੁਹੰਮਦ ਸ਼ੇਖ, ਹਿੰਦੀ ਵਿਚ ਬੰਦੀ ਨਰਾਇਣ, ਕਸ਼ਮੀਰੀ ਲਈ ਫ਼ਾਰੂਕ ਫ਼ਾਜ਼ਲ, ਰਾਜਸਥਾਨੀ ਵਿਚ ਕਮਲ ਰੰਗਾ ਤੇ ਉਰਦੂ ਭਾਸ਼ਾ ਲਈ ਅਨੀਸ ਅਸ਼ਫ਼ਾਕ ਨੂੰ ਪੁਰਸਕਾਰ ਦਿੱਤਾ ਗਿਆ। ਇਸ ਤੋਂ ਪਹਿਲਾਂ ਕੇਂਦਰੀ ਸੱਭਿਆਚਾਰ ਮੰਤਰੀ ਅਰੁਣਨ ਰਾਮ ਮੇਘਵਾਲ ਵੱਲੋਂ ਅਕਾਦਮੀ ਦੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਇਸ ਵਿਚ ਅਕਾਦਮੀ ਦੀਆਂ ਸਾਹਿਤਕ ਖੇਤਰ ਵਿਚ ਸਰਗਰਮੀਆਂ ਨੂੰ ਪੇਸ਼ ਕੀਤਾ ਗਿਆ।

ਮੁਹਾਲੀ ਮੋਰਚਾ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ-ਮੁਹਾਲੀ ਦੀ ਹੱਦ 'ਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਸਬੰਧੀ ਧਰਨਾ ਲਗਾ ਕੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਉਠਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਅਤੇ ਹੋਰ ਜ਼ਿੰਮੇਵਾਰ ਅਥਾਰਿਟੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਦਾਖਲ ਕਰਨ ਵਾਲੀ ਸੰਸਥਾ ਅਰਾਈਵ ਸੇਫ ਸੁਸਾਇਟੀ ਆਫ ਚੰਡੀਗੜ੍ਹ ਨੇ ਹਾਈ ਕੋਰਟ ਵਿਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਪ੍ਰਦਰਸ਼ਨਕਾਰੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੇਆਣਾ ਸਮੇਤ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਉਹ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਚਾਹੁੰਦੇ ਹਨ। ਇਹ ਪਟੀਸ਼ਨ ਜਸਟਿਸ ਅਗਸਟੀਨ ਜਾਰਜ ਮਸੀਹ ਅਤੇ ਜਸਟਿਸ ਗੁਰਬੀਰ ਸਿੰਘ ਦੇ ਡਿਵੀਜ਼ਨ ਬੈਂਚ ਦੇ ਸਾਹਮਣੇ ਰੱਖੀ ਗਈ। ਹੁਣ ਇਸ 'ਤੇ ਅਗਲੀ ਸੁਣਵਾਈ



22 ਮਾਰਚ ਨੂੰ ਹੋਵੇਗੀ, ਜਦੋਂ ਪੰਜਾਬ ਅਤੇ ਯੂਟੀ ਬੈਂਚ ਨੂੰ ਧਰਨਾ ਚੁਕਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਜਾਂ ਪ੍ਰਸਤਾਵਿਤ ਸੁਝਾਅ ਬਾਰੇ ਜਾਣੂ ਕਰਵਾਉਣਗੇ। ਬੈਂਚ ਨੇ ਯੂਟੀ ਨੂੰ ਪਾਰਟੀ-ਜਵਾਬਦੇਹ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।

ਐਨ.ਜੀ.ਓ. ਦੇ ਪ੍ਰਧਾਨ ਹਰਮਨ ਸਿੰਘ ਸਿੰਘ ਨੇ ਅਦਾਲਤ ਨੂੰ ਦਲੀਲ ਦਿੱਤੀ ਕਿ ਕੋਈ ਨਹੀਂ ਤੈਅ ਕਰ ਸਕਦਾ ਕਿ ਲੋਕਾਂ ਦਾ ਇੰਨਾ ਵੱਡਾ ਇਕੱਠ ਕਦੋਂ ਅਤੇ ਕਿਨ੍ਹਾਂ ਹਾਲਾਤਾਂ ਵਿਚ ਹਿੰਸਕ ਹੋ ਸਕਦਾ ਹੈ ਅਤੇ ਇਹ ਵਿਰੋਧ ਪ੍ਰਦਰਸ਼ਨ 'ਬੇਕਸੂਰ

ਰਾਹਗੀਰਾਂ ਦੀ ਸਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਵਾਲੀ ਕਾਨੂੰਨਹੀਣ ਭੀੜ ਦਾ ਰੂਪ ਲੈ ਸਕਦਾ ਹੈ, ਜਿਹੜੇ ਆਪਣੇ ਰੋਜ਼ਾਨਾ ਦੇ ਕੰਮਾਂ ਵਿਚ ਲੱਗੇ ਹੋਏ ਹਨ ਜਾਂ ਮੁਹਾਲੀ ਅਤੇ ਨੇੜਲੇ ਇਲਾਕਿਆਂ ਵਿਚ ਆਪਣੀ ਜਾਇਦਾਦ ਵਿਚ ਰਹਿੰਦੇ ਹਨ। ਇਸ ਨੂੰ 'ਮਹੱਤਵਪੂਰਨ ਮੁੱਦਾ' ਦੱਸਦਿਆਂ ਸਿੰਘ ਨੇ ਕਿਹਾ ਕਿ ਹਾਈ ਕੋਰਟ ਨੂੰ ਇਸ ਮਾਮਲੇ ਸਬੰਧੀ ਸਮੇਂ ਸਿਰ ਦਖਲ ਦੇਣ ਦੀ ਲੋੜ ਹੈ। ਸਿੰਘ ਨੇ ਕਿਹਾ ਕਿ ਅਖਬਾਰਾਂ ਵਿਚ ਇਹ ਖ਼ਬਰਾਂ ਆਈਆਂ ਹਨ ਕਿ ਜਦੋਂ ਸਿੱਖ ਕੈਦੀਆਂ ਜਾਂ 'ਬੰਦੀ ਸਿੱਖਾਂ' ਦੀ ਰਿਹਾਈ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਵਧ ਰਹੇ ਸਨ ਤਾਂ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪ ਹੋਈ। ਇਸ ਦੌਰਾਨ ਮੁਹਾਲੀ ਜ਼ਿਲ੍ਹੇ ਦੇ 11 ਪੁਲਿਸ ਜਵਾਨ ਜ਼ਖਮੀ ਹੋਏ, ਜਿਨ੍ਹਾਂ ਨੂੰ ਮੁਹਾਲੀ ਦੇ ਫੇਜ਼-6 ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ ਵਿਚ ਸੱਤ ਮਹਿਲਾ ਪੁਲਿਸ ਕਰਮਚਾਰੀ ਵੀ ਸ਼ਾਮਲ ਹਨ।

ਭ੍ਰਿਸ਼ਟਾਚਾਰ ਖਿਲਾਫ ਮੁਹਿੰਮ: ਕਈ ਹੋਰ ਕਾਂਗਰਸੀਆਂ 'ਤੇ ਸ਼ਿਕਾਇਤ ਦੀ ਤਿਆਰੀ

ਚੰਡੀਗੜ੍ਹ: ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਭ੍ਰਿਸ਼ਟਾਚਾਰ ਖਿਲਾਫ ਵਿਸ਼ੇਸ਼ ਮੁਹਿੰਮ ਵਿੱਚੀ ਗਈ ਹੈ। ਇਸ ਮੁਹਿੰਮ ਦੇ ਲਪੇਟੇ ਵਿਚ ਆਪ ਸਰਕਾਰ ਦੇ ਕੁਝ ਮੰਤਰੀ ਤੇ ਆਗੂ ਵੀ ਆ ਚੁੱਕੇ ਹਨ ਪਰ ਸਭ ਤੋਂ ਵੱਧ ਸ਼ੇਕ ਕਾਂਗਰਸ ਨੂੰ ਲੱਗਾ ਹੈ।



ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ, ਸਾਧੂ ਸਿੰਘ ਧਰਮਸੇਤ ਤੋਂ ਬਾਅਦ ਹੁਣ ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਲੁਕਾਅਊਟ ਨੋਟਿਸ ਜਾਰੀ ਕੀਤਾ ਹੈ। ਵਿਜੀਲੈਂਸ ਨੂੰ ਖਦਸ਼ਾ ਹੈ ਕਿ ਚੰਨੀ ਵਿਦੇਸ਼ ਭੱਜ ਸਕਦਾ ਹੈ। ਜਾਣਕਾਰੀ ਮਿਲੀ ਹੈ ਕਿ ਵਿਜੀਲੈਂਸ ਵੱਲੋਂ ਆਉਂਦੇ ਦਿਨਾਂ ਵਿਚ ਹੋਰ ਕਾਂਗਰਸੀ ਆਗੂਆਂ ਨੂੰ ਵੀ ਲਪੇਟੇ ਵਿਚ ਲਿਆ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਖੇਡ ਮੰਤਰੀ ਪਰਗਟ ਸਿੰਘ ਸਮੇਤ ਕਈ ਹੋਰ ਆਗੂ ਪਹਿਲਾਂ ਹੀ ਵਿਜੀਲੈਂਸ ਦੀ ਰਡਾਰ ਉੱਤੇ ਹਨ ਤੇ ਉਨ੍ਹਾਂ ਖਿਲਾਫ ਵੀ ਮਹਿਕਮੇ ਵੱਲੋਂ ਜਲਦ ਕਾਰਵਾਈ ਕੀਤੀ ਜਾ ਸਕਦੀ ਹੈ, ਹਾਲਾਂਕਿ ਵਿਜੀਲੈਂਸ ਦੀ ਇਸ

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਵਿਧਾਨ ਸਭਾ 'ਚ ਵਿਰੋਧੀ ਦੇ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਹੋਈ ਤਿੱਖੀ ਬਹਿਸ ਦੌਰਾਨ ਇਹ ਸਾਫ ਕਰ ਚੁੱਕੇ ਹਨ ਕਿ ਕੋਈ ਵੀ ਭ੍ਰਿਸ਼ਟਾਚਾਰੀ ਬਖਸ਼ਿਆ ਨਹੀਂ ਜਾਵੇਗਾ ਤੇ ਸਭ ਦੀ ਵਾਰੀ ਆਵੇਗੀ। ਇਸੇ ਤਰ੍ਹਾਂ ਵਿਜੀਲੈਂਸ ਵੱਲੋਂ ਕਾਂਗਰਸੀ ਆਗੂਆਂ ਖਿਲਾਫ ਕੀਤੀ ਜਾਣ ਵਾਲੀ ਕਾਰਵਾਈ ਦਾ ਖਦਸ਼ਾ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਖੁਦ ਪ੍ਰਤਾਪ ਸਿੰਘ ਬਾਜਵਾ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵੱਲੋਂ ਜਲੰਧਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਅਜਿਹੇ 'ਚ ਵਿਜੀਲੈਂਸ ਵੱਲੋਂ ਦਲਿਤ ਆਗੂ ਤੇ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਬਾਅਦ ਕਈ ਹੋਰਨਾਂ ਆਗੂਆਂ ਖਿਲਾਫ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਚੰਨੀ ਤੋਂ ਬਾਅਦ ਵਿਜੀਲੈਂਸ ਦਾ ਅਗਲਾ ਨਿਸ਼ਾਨਾ ਸਾਬਕਾ ਖੇਡ ਮੰਤਰੀ ਪਰਗਟ ਸਿੰਘ ਹੋ ਸਕਦੇ ਹਨ, ਜਿਨ੍ਹਾਂ ਖਿਲਾਫ ਵਿਜੀਲੈਂਸ ਵੱਲੋਂ ਖੇਡ ਕਿੱਟ

ਮੈਂ ਡਰਨ ਵਾਲਿਆਂ 'ਚੋਂ ਨਹੀਂ ਹਾਂ: ਚਰਨਜੀਤ ਚੰਨੀ

ਮੋਰਿੰਡਾ: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਉਹ ਡਰਨ ਵਾਲਿਆਂ ਵਿਚੋਂ ਨਹੀਂ ਹਨ ਤੇ ਪੰਜਾਬ ਛੱਡ ਕੇ ਕਿਧਰੇ ਨਹੀਂ ਜਾ ਰਹੇ ਹਨ। ਚੰਨੀ ਨੇ ਸਾਫ ਕਰ ਦਿੱਤਾ ਕਿ ਉਹ ਹਰ ਕਿਸਮ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। ਚੰਨੀ ਨੇ ਕਿਹਾ ਕਿ ਉਹ ਕੈਲੀਫੋਰਨੀਆ ਜਾ ਰਹੇ ਸੀ, ਉੱਥੇ ਉਨ੍ਹਾਂ ਨੇ ਨਗਰ ਕੀਰਤਨ ਵਿਚ ਸ਼ਾਮਲ ਹੋਣਾ ਸੀ ਪ੍ਰੰਤੂ ਪਿਛਲੇ ਦਿਨੀਂ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿੰਦੇ ਸੁਣੇ ਗਏ ਕਿ ਹੁਣ ਚੰਨੀ ਨੂੰ ਫੜ ਕੇ ਅੰਦਰ ਦੇਣਾ ਹੈ। ਇਹ ਗੱਲ ਸੁਣਨ ਤੋਂ ਬਾਅਦ ਉਨ੍ਹਾਂ ਨੇ ਵਿਦੇਸ਼ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ। ਹਾਲਾਂਕਿ ਉਸ ਨੇ ਵਿਦੇਸ਼ ਜਾਣ ਲਈ ਟਿਕਟ ਵੀ ਬੁੱਕ ਕਰਵਾ ਲਈ ਸੀ ਪ੍ਰੰਤੂ ਹੁਣ ਟਿਕਟ ਰੱਦ ਕਰਵਾਈ ਗਈ ਹੈ ਤਾਂ ਜੋ ਪੰਜਾਬ ਸਰਕਾਰ ਇਹ ਨਾ ਕਰੇ ਉਹ (ਚੰਨੀ) ਕਾਰਵਾਈ ਤੋਂ ਬਚਣ ਲਈ ਦੁਬਾਰਾ ਵਿਦੇਸ਼ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਜਦੋਂ ਵੀ ਜਾਂਚ ਲਈ ਸੱਦੇਗੀ, ਉਹ ਹਾਜ਼ਰ ਹੋ ਜਾਣਗੇ, ਬਸ਼ਰਤ ਨਿਰਪੱਖ ਜਾਂਚ ਹੋਵੇ।



ਘੁਟਾਲੇ 'ਚ ਪਹਿਲਾਂ ਹੀ ਜਾਂਚ ਆਰੰਭੀ ਜਾ ਚੁੱਕੀ ਹੈ, ਹਾਲਾਂਕਿ ਪਰਗਟ ਸਿੰਘ ਹਾਲ ਦੀ ਘੜੀ ਵਿਦੇਸ਼ ਗਏ ਹੋਏ ਹਨ ਪਰ ਉਨ੍ਹਾਂ ਵੱਲੋਂ ਬਜਟ ਇਜਲਾਸ 'ਚ ਹਿੱਸਾ ਲੈਣ ਦੀ ਥਾਂ ਵਿਦੇਸ਼ ਯਾਤਰਾ ਉੱਤੇ ਜਾਣ ਸਬੰਧੀ ਵੀ ਕਈ ਤਰ੍ਹਾਂ ਦੀ ਚਰਚਾ ਸਿਆਸੀ ਗਲਿਆਰਿਆਂ 'ਚ ਚੱਲ ਰਹੀ ਹੈ।

ਅਣਪਛਾਤੇ ਸਰੋਤਾਂ ਤੋਂ ਕੌਮੀ ਪਾਰਟੀਆਂ ਨੂੰ ਹੋਈ 66 ਫੀਸਦੀ ਆਮਦਨ

ਨਵੀਂ ਦਿੱਲੀ: 2021-22 ਵਿਚ ਸੱਤ ਕੌਮੀ ਪਾਰਟੀਆਂ ਨੂੰ ਕੁੱਲ ਆਮਦਨ ਵਿਚੋਂ 66 ਫੀਸਦੀ ਤੋਂ ਵੱਧ ਆਮਦਨ ਚੋਣ ਬਾਂਡ ਵਰਗੇ 'ਅਣਜਾਣ ਸਰੋਤਾਂ' ਤੋਂ ਹੋਈ, ਜੋ ਕੁੱਲ 83 ਫੀਸਦੀ ਬਣਦੀ ਹੈ। ਇਹ ਜਾਣਕਾਰੀ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ ਨੇ ਸਾਂਝੀ ਕੀਤੀ। ਚੋਣ ਸੁਧਾਰਾਂ ਲਈ ਕੌਮ ਕਰਦੀ ਸਮਾਜ ਸੇਵੀ ਸੰਸਥਾ ਨੇ ਅਧਿਕਾਰਤ ਵੇਰਵਿਆਂ ਦੇ ਹਵਾਲੇ ਨਾਲ ਦੱਸਿਆ ਕਿ ਇਨ੍ਹਾਂ ਸੱਤ ਪਾਰਟੀਆਂ ਵਿਚ ਭਾਰਤੀ ਜਨਤਾ ਪਾਰਟੀ, ਕਾਂਗਰਸ, ਟੀ.ਐਮ.ਸੀ, ਐਨ.ਸੀ.ਪੀ, ਸੀ.ਪੀ.ਆਈ, ਸੀ.ਪੀ.ਆਈ. (ਐਮ) ਅਤੇ ਨੈਸ਼ਨਲ ਪੀਪਲਜ਼ ਪਾਰਟੀ ਸ਼ਾਮਲ ਹਨ। ਇਨ੍ਹਾਂ ਨੇ ਸੰਨ 2021-22 ਵਿਚ ਅਣਜਾਣ ਸਰੋਤਾਂ ਤੋਂ 2,172 ਕਰੋੜ ਰੁਪਏ ਇਕੱਠੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਅਣਪਛਾਤੇ ਸਰੋਤਾਂ ਤੋਂ ਇਨ੍ਹਾਂ ਦੀ ਕੁੱਲ ਆਮਦਨ ਦਾ 66.04 ਫੀਸਦੀ

ਹਿੱਸਾ ਬਣਦਾ ਹੈ। ਇਸ ਤੋਂ ਇਲਾਵਾ ਚੋਣ ਬਾਂਡਾਂ ਰਾਹੀਂ 1,811.94 ਕਰੋੜ ਜਾਂ 83.41 ਫੀਸਦੀ ਆਮਦਨ ਅਣਪਛਾਤੇ ਸਰੋਤਾਂ ਤੋਂ ਹੋਈ ਹੈ। ਐਨ.ਜੀ.ਓ. ਏ.ਡੀ.ਆਰ. ਮੁਤਾਬਕ ਇਨ੍ਹਾਂ ਪਾਰਟੀਆਂ ਵੱਲੋਂ ਸਾਲਾਨਾ ਆਡਿਟ ਰਿਪੋਰਟ ਰਾਹੀਂ ਅਣਪਛਾਤੇ ਸਰੋਤਾਂ ਤੋਂ ਹੋਈ ਆਮਦਨ ਦਾ ਜ਼ਿਕਰ ਕੀਤਾ ਜਾਂਦਾ ਹੈ ਪਰ ਸਰੋਤਾਂ ਬਾਰੇ ਨਹੀਂ ਦੱਸਿਆ ਜਾਂਦਾ। ਮੌਜੂਦਾ ਸਮੇਂ ਸਿਆਸੀ ਪਾਰਟੀਆਂ ਨੂੰ ਉਨ੍ਹਾਂ ਵਿਅਕਤੀਆਂ ਤੇ ਸੰਸਥਾਵਾਂ ਦੇ ਨਾਮ ਦੱਸਣੇ ਲੋੜੀਂਦੇ ਨਹੀਂ ਹੁੰਦੇ ਜਿਨ੍ਹਾਂ ਨੇ ਵੀਹ ਹਜ਼ਾਰ ਤੋਂ ਘੱਟ ਚੰਦਾ ਦਿੱਤਾ ਹੁੰਦਾ ਹੈ। ਏ.ਡੀ.ਆਰ. ਮੁਤਾਬਕ ਇਸ ਵਿੱਤੀ ਵਰ੍ਹੇ ਭਾਜਪਾ ਨੇ 1,161 ਕਰੋੜ ਦੀ ਆਮਦਨ ਅਣਪਛਾਤੇ ਸਰੋਤਾਂ ਤੋਂ ਹੋਣ ਦਾ ਖੁਲਾਸਾ ਕੀਤਾ। ਇੰਜ ਹੀ ਟੀ.ਐਮ.ਸੀ. ਨੇ ਅਣਪਛਾਤੇ ਸਰੋਤਾਂ ਤੋਂ 528 ਕਰੋੜ ਪ੍ਰਾਪਤ ਹੋਣ ਬਾਰੇ ਦੱਸਿਆ।



ਭਗਵੰਤ ਮਾਨ ਦੀ ਕੋਠੀ ਘੇਰਨ ਗਏ ਅਧਿਆਪਕਾਂ ਤੇ ਪੁਲਿਸ ਵਿਚਾਲੇ ਖਿੱਚ-ਧੁਹ

ਸੰਗਰੂਰ: ਇਥੇ ਸਥਿਤ ਮੁੱਖ ਮੰਤਰੀ ਦੀ ਕੋਠੀ ਅੱਗੇ 4161 ਮਾਸਟਰ ਕਾਡਰ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਜ਼ੋਰਦਾਰ ਖੱਚ-ਧੁਹ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ 4161 ਅਧਿਆਪਕਾਂ ਦੀ ਚੋਣ ਤਾਂ ਹੋ ਚੁੱਕੀ ਹੈ, ਪਰ ਹਾਲੇ ਤੱਕ ਇਨ੍ਹਾਂ ਨੂੰ ਸਟੇਸ਼ਨ ਅਲਾਟ ਨਹੀਂ ਕੀਤੇ ਗਏ। ਇਸੇ ਮੰਗ ਤਹਿਤ ਉਕਤ ਚੁਣੇ ਗਏ ਅਧਿਆਪਕ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਇਥੇ ਪਹੁੰਚੇ ਸਨ। ਇਸ ਮੌਕੇ ਪੁਲਿਸ ਵੱਲੋਂ ਕੀਤੀ ਗਈ ਨਾਕਾਬੰਦੀ ਤੇ ਲਗਾਏ ਬੈਰੀਕੇਡ ਲੰਘ ਕੇ ਜਦੋਂ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਕੋਠੀ ਵੱਲ ਵਧਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ। ਇਸ ਦੌਰਾਨ ਦੋਵੇਂ ਧਿਰਾਂ ਵਿਚਾਲੇ ਜਬਰਦਸਤ ਖਿੱਚ-ਧੁਹ ਹੋਈ। ਜਾਣਕਾਰੀ ਅਨੁਸਾਰ ਪੰਜਾਬ ਭਰ 'ਚੋਂ ਚੁਣੇ ਗਏ 4161 ਮਾਸਟਰ ਕਾਡਰ ਅਧਿਆਪਕ ਪਹਿਲਾਂ ਸਥਾਨਕ ਮਿਲਕ ਪਲਾਟ ਨੇੜੇ ਇਕੱਠੇ ਹੋਏ, ਜਿਥੋਂ ਬਾਅਦ ਦੁਪਹਿਰ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਗੇਟ ਨੇੜੇ ਮੁੱਖ



ਸਭਕ 'ਤੇ ਪੁੱਜੇ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚ ਹੋਈ ਖੱਚ-ਧੁਹ ਵਿਚ ਕਈ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਵੀ ਲੱਭ ਗਈਆਂ। ਇਸ ਮੌਕੇ ਮਹਿਲਾ ਅਧਿਆਪਕਾ ਗੁਰਜੀਤ ਕੌਰ ਸੰਗਰੂਰ ਅਤੇ ਅਲਕਾ ਫਗਵਾੜਾ ਸਭਕ 'ਤੇ ਡਿੱਗ ਪਈਆਂ। ਇਸ ਮਗਰੋਂ ਪੁਲਿਸ ਮੁਲਾਜ਼ਮਾਂ ਨੇ ਡਾਂਗਾਂ ਦੇ ਜੋਰ 'ਤੇ ਪ੍ਰਦਰਸ਼ਨਕਾਰੀਆਂ ਨੂੰ ਉਥੋਂ ਖਦੇੜ ਦਿੱਤਾ। ਇਸ

ਟਕਰਾਅ ਮਗਰੋਂ ਦਰਜਨਾਂ ਪ੍ਰਦਰਸ਼ਨਕਾਰੀ ਮੁੜ ਨਾਕਾਬੰਦੀ ਵਾਲੀ ਥਾਂ 'ਤੇ ਪਹੁੰਚੇ ਤੇ ਉਨ੍ਹਾਂ ਉਥੇ ਸਭਕ 'ਤੇ ਹੀ ਧਰਨਾ ਆਰੰਭ ਦਿੱਤਾ। ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੀ 5 ਜਨਵਰੀ ਨੂੰ ਲੁਧਿਆਣਾ ਵਿਚ 4161 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਸਨ, ਪਰ ਸਵਾ ਦੋ ਮਹੀਨਿਆਂ ਬਾਅਦ ਵੀ ਹਾਲੇ ਤੱਕ ਉਨ੍ਹਾਂ ਨੂੰ ਸਟੇਸ਼ਨ ਅਲਾਟ ਨਹੀਂ ਕੀਤੇ ਗਏ।

ਗੋਇੰਦਵਾਲ ਜੇਲ੍ਹ ਮਾਮਲਾ: ਅਦਾਲਤ ਵੱਲੋਂ ਸਾਰੇ ਜੇਲ੍ਹ ਅਧਿਕਾਰੀ ਬਰੀ

ਸ਼੍ਰੀ ਗੋਇੰਦਵਾਲ ਸਾਹਿਬ: ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਵਾਪਰੀ ਗੈਰਵਾਰ ਦੇ ਮਾਮਲੇ ਵਿਚ ਨਾਮਜ਼ਦ ਜੇਲ੍ਹ ਅਧਿਕਾਰੀਆਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਸਥਾਨਕ ਪੁਲਿਸ ਨੇ ਅਦਾਲਤ 'ਚ ਸੁਣਵਾਈ ਦੌਰਾਨ ਨਾਮਜ਼ਦ ਸਾਰੇ ਜੇਲ੍ਹ ਅਧਿਕਾਰੀਆਂ ਨੂੰ ਕਲੀਨ ਚਿੱਟ ਦਿੰਦਿਆਂ ਰਿਮਾਂਡ ਦੌਰਾਨ ਕੋਈ ਵੀ ਗੱਲ ਸਾਹਮਣੇ ਨਾ

ਆਉਣ ਦੇ ਤੱਥ ਰੱਖੇ ਹਨ ਤੇ ਮਾਮਲੇ 'ਚੋਂ ਰਾਹਤ ਦੇਣ ਦੀ ਦਰਖਾਸਤ ਕੀਤੀ, ਜਿਸ ਦੇ ਚੱਲਦਿਆਂ ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਬਰੀ ਕਰ ਦਿੱਤਾ। ਸਬ ਡਿਵੀਜ਼ਨ ਜੁਡੀਸ਼ਲ ਮੈਜਿਸਟਰੇਟ ਸ਼੍ਰੀਮਤੀ ਈਤੂ ਸੋਢੀ ਦੀ ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਇਸ ਮਾਮਲੇ ਵਿਚ ਰਾਹਤ ਦਿੰਦੇ ਹੋਏ ਸਿਰਫ ਰਿਲੀਵ ਕਰਨ ਦਾ ਫੈਸਲਾ ਸੁਣਾਉਂਦੇ

ਹੋਏ ਰਿਹਾਅ ਕੀਤਾ। ਫਿਲਹਾਲ ਇਹ ਕੇਸ ਅਦਾਲਤ ਵਿਚ ਵਿਚਾਰ ਅਧੀਨ ਹੈ। ਜ਼ਿਕਰਯੋਗ



ਹੈ ਕਿ 26 ਫਰਵਰੀ ਨੂੰ ਜੇਲ੍ਹ ਵਿਚ ਹੋਈ ਗੈਰਵਾਰ ਤੋਂ ਬਾਅਦ ਸਥਾਨਕ ਪੁਲਿਸ ਵੱਲੋਂ ਧਾਰਾ 302/307 ਤਹਿਤ ਕਾਰਵਾਈ ਕਰਦਿਆਂ 8 ਗੈਂਗਸਟਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ ਅਤੇ ਜੇਲ੍ਹ ਸਣੇ 7 ਜੇਲ੍ਹ ਅਧਿਕਾਰੀਆਂ ਨੂੰ ਗੈਂਗਸਟਰਾਂ ਨਾਲ ਮਿਲੀਭੁਗਤ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।

ਬੇਅਦਬੀ: ਡੇਰੇ ਦੇ ਤਿੰਨ ਕੌਮੀ ਕਮੇਟੀ ਮੈਂਬਰਾਂ ਖਿਲਾਫ ਚਲਾਨ ਪੇਸ਼



ਬੇਅਦਬੀ ਕਾਂਡ ਨਾਲ ਜੁੜੇ ਤਿੰਨ ਕੇਸਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਖਿਲਾਫ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਚਲਾਨ ਪੇਸ਼ ਕੀਤਾ। ਜਾਂਚ ਟੀਮ ਨੇ ਕੌਮੀ ਕਮੇਟੀ ਮੈਂਬਰ ਹਰਜ ਪੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਖਿਲਾਫ ਅਦਾਲਤ ਵਿਚ ਚਲਾਨ ਪੇਸ਼ ਕੀਤਾ। ਇਨ੍ਹਾਂ ਤਿੰਨਾਂ ਵਿਅਕਤੀਆਂ ਨੂੰ ਅਜੇ ਤੱਕ ਵਿਸ਼ੇਸ਼ ਜਾਂਚ ਟੀਮ ਗ੍ਰਿਫਤਾਰ ਨਹੀਂ ਕਰ ਸਕੀ। ਇਸ ਲਈ ਇਲਾਕਾ ਮੈਜਿਸਟਰੇਟ ਨੇ ਇਕ ਸਾਲ ਪਹਿਲਾਂ ਇਨ੍ਹਾਂ ਤਿੰਨਾਂ ਮੈਂਬਰਾਂ ਨੂੰ ਭਗੋੜੇ ਐਲਾਨ ਦਿੱਤਾ ਸੀ ਅਤੇ ਇਨ੍ਹਾਂ ਦੀਆਂ ਜਾਇਦਾਦਾਂ ਕਰਕ ਕਰਨ ਲਈ ਕਿਹਾ ਸੀ ਪਰ ਜਾਂਚ ਟੀਮ ਨੂੰ ਇਨ੍ਹਾਂ ਵਿਅਕਤੀਆਂ ਦੀ ਕੋਈ ਜਾਇਦਾਦ ਨਹੀਂ ਮਿਲੀ। ਸੂਚਨਾ ਅਨੁਸਾਰ ਡੇਰੇ ਦੀ ਕੌਮੀ ਕਮੇਟੀ ਦੇ ਇਹ ਤਿੰਨ ਮੈਂਬਰ ਘਟਨਾ ਤੋਂ ਬਾਅਦ ਦੇਸ਼ ਵਿਚੋਂ ਬਾਹਰ ਜਾਣ ਵਿਚ ਸਫਲ ਹੋ ਗਏ ਸਨ। ਕੌਮੀ ਕਮੇਟੀ ਮੈਂਬਰਾਂ 'ਤੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ, ਉਸ ਦੇ ਅੰਗ ਗਲੀਆਂ ਵਿਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੀਆਂ ਘਟਨਾਵਾਂ ਦੀਆਂ ਸਾਜ਼ਿਸ਼ਾਂ ਰਚਣ ਦੇ ਇਲਜ਼ਾਮ ਹਨ।

ਪੰਜਾਬ ਦੇ ਹਜ਼ਾਰਾਂ ਕਾਸ਼ਤਕਾਰਾਂ ਨੂੰ ਮਿਲੇਗਾ ਜ਼ਮੀਨ ਮਾਲਕੀ ਦਾ ਹੱਕ

ਨਵੀਂ ਦਿੱਲੀ: ਜ਼ਮੀਨੀ ਸੁਧਾਰਾਂ ਬਾਰੇ ਨਵੇਂ ਕਾਨੂੰਨ ਤਹਿਤ ਪੰਜਾਬ ਦੇ ਉਨ੍ਹਾਂ 11200 ਤੋਂ ਵੱਧ ਬੇਜ਼ਮੀਨ ਕਾਸ਼ਤਕਾਰਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਮਿਲ ਜਾਣਗੇ ਜੋ ਪੀੜ੍ਹੀ ਦਰ ਪੀੜ੍ਹੀ ਚਾਰ ਹਜ਼ਾਰ ਏਕੜ ਤੋਂ ਵੱਧ ਰਕਬੇ 'ਚ ਬਿਜਾਈ ਕਰਦੇ ਆ ਰਹੇ ਸਨ। ਬਕਾਇਆਂ ਦੀ ਅਦਾਇਗੀ ਕਰਨ ਮਗਰੋਂ ਜ਼ਮੀਨਾਂ ਇਨ੍ਹਾਂ ਕਾਸ਼ਤਕਾਰਾਂ ਦੇ ਨਾਂ ਹੋ ਜਾਣਗੀਆਂ ਜੋ ਹੱਡ-ਭੰਨਵੀਂ ਮਿਹਨਤ ਕਰ ਕੇ ਸਾਰਿਆਂ ਲਈ ਅਨਾਜ ਪੈਦਾ ਕਰਨ ਦੇ ਬਾਵਜੂਦ ਆਰਥਿਕ ਅਤੇ ਸਮਾਜਿਕ ਤੌਰ 'ਤੇ ਹਾਲੇ ਤੱਕ ਪਛੜੇ ਹੋਏ ਸਨ। ਹੁਣ ਇਹ ਨਵਾਂ ਕਾਨੂੰਨ ਇਨ੍ਹਾਂ ਕਾਸ਼ਤਕਾਰਾਂ ਲਈ ਆਸ ਦੀ ਕਿਰਨ ਲਿਆਇਆ ਹੈ। ਇਨ੍ਹਾਂ ਕਾਸ਼ਤਕਾਰਾਂ ਵਿਚਲੀ ਬਹੁਗਿਣਤੀ ਦੇਸ਼ ਦੀ ਵੰਡ ਦੌਰਾਨ ਆਏ ਉਨ੍ਹਾਂ ਲੋਕਾਂ ਦੀ ਹੈ ਜਿਨ੍ਹਾਂ ਨੂੰ ਜ਼ਮੀਨ ਰਸਮੀ ਤੌਰ 'ਤੇ ਅਲਾਟ ਨਹੀਂ ਸੀ ਹੋ ਸਕੀ; ਬਾਅਦ ਵਿਚ ਹੋਰ ਬਾਵਾਂ ਤੋਂ ਪਰਵਾਸ ਕਰ ਕੇ ਆਏ ਲੋਕ ਵੀ ਇਨ੍ਹਾਂ ਵਿਚ ਸ਼ਾਮਲ ਹਨ। ਰਾਸ਼ਟਰਪਤੀ ਦਰੋਪਣੀ ਮੁਰਮੂ ਨੇ ਪੰਜਾਬ ਅਸੈਂਬਲੀ



ਵੱਲੋਂ ਪਾਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਾਲ 2020 ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਲੇ ਪੰਜਾਬ ਅਸੈਂਬਲੀ ਵਿਚ ਪੰਜਾਬ ਭੋਡੇਦਾਰ, ਬੁਟੇਮਾਰ,

ਡੋਹਲੀਦਾਰ, ਇਨਸਾਰ ਮਿਆਦੀ, ਮੁਕੱਰਰੀਦਾਰ, ਮੰਢੀਮਾਰ, ਪਨਾਹੀ ਕਦਮੀ, ਸੌਂਜੀਦਾਰ ਜਾਂ ਤਰੱਦਦਕਾਰ (ਮਲਕੀਅਤੀ ਅਧਿਕਾਰ) ਬਿੱਲ 2020 ਪਾਸ ਕੀਤਾ ਗਿਆ ਸੀ।

ਸ. ਹਰਜੀਤ ਸਿੰਘ ਢੇਸੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਡੈਲਸ: 12 ਫਰਵਰੀ, ਡੈਲਸ ਵਾਸੀ ਢੇਸੀ ਪਰਿਵਾਰ ਦੀ ਜ਼ਿੰਦਗੀ ਦਾ ਉਹ ਮਾਤਾ ਦਿਨ ਸੀ ਜਦੋਂ ਤਕਰੀਬਨ ਸਵੇਰੇ 8 ਵਜੇ ਪਰਿਵਾਰ ਦੇ ਮੁਖੀ ਤੇ ਡੈਲਸ ਦੇ ਸਿੱਖ ਭਾਈਚਾਰੇ ਦੀ ਨਾਮਵਰ ਸ਼ਖਸੀਅਤ ਸ. ਹਰਜੀਤ ਸਿੰਘ ਢੇਸੀ ਦੇ ਸਦੀਵੀ ਵਿਛੋੜੇ ਦੀ ਖਬਰ ਪਰਿਵਾਰ ਨੂੰ ਮਿਲੀ। ਸ. ਢੇਸੀ ਦੇ ਦੇਹਾਂਤ ਨਾਲ ਜਿੱਥੇ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ ਉਥੇ ਹੀ ਪੰਜਾਬੀ ਸਿੱਖ ਭਾਈਚਾਰੇ ਨੂੰ ਵੀ ਵੱਡਾ ਘਾਟਾ ਪਿਆ। ਹਿੰਦੂਸਟਨ ਦੇ ਬਹੁਤ ਸਾਰੇ ਸਿੱਖ ਪਰਿਵਾਰਾਂ ਲਈ ਇਹ ਖਬਰ ਬਹੁਤ ਸੋਗਮਈ ਸੀ। ਸ. ਢੇਸੀ ਹਮੇਸ਼ਾ ਸਮਾਜ ਸੇਵਾ ਦੇ ਕੰਮਾਂ 'ਚ ਵਧ-ਚੜ੍ਹ ਕੇ ਹਿੱਸਾ ਲੈਂਦੇ ਸਨ ਤੇ ਬਹੁਤ ਹੀ ਮਿੱਠੇ ਬੋਲਾਂ ਤੇ ਸਹਿਜ ਸੁਭਾਅ ਦੇ ਮਾਲਕ ਸਨ। ਭਾਈਚਾਰੇ ਦੇ ਲੋਕਾਂ ਵਿਚ ਉਨ੍ਹਾਂ ਦਾ ਖਾਸ ਨਾਂ ਸੀ ਤੇ ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਨਾਲ ਸਭ ਨੂੰ ਸਦਮਾ ਲੱਗਿਆ।

ਸਿੰਘ ਨਿੱਬਰ, ਹਿੰਦੂਸਟਨ ਤੋਂ ਸ. ਅਜੀਤ ਸਿੰਘ (ਮਾਨ ਅਕਾਲੀ ਦਲ) ਤੇ ਡਾ. ਹਰਦਮ ਸਿੰਘ ਆਜ਼ਾਦ, ਕੈਲੀਫੋਰਨੀਆ ਤੋਂ ਡਾ. ਪ੍ਰਿਤਪਾਲ



ਸਿੰਘ, ਸ. ਸੁਰਿੰਦਰ ਸਿੰਘ ਗਿੱਲ, ਵਰਜੀਨੀਆ



20 ਫਰਵਰੀ ਨੂੰ ਬੇਮਿਸਾਲ ਇਕੱਠ ਰਾਹੀਂ ਸ. ਢੇਸੀ ਦੀ ਮ੍ਰਿਤਕ ਦੇਹ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ, ਸਤਿਕਾਰਤ ਸ਼ਖਸੀਅਤਾਂ, ਰਾਜਾ

ਤੋਂ ਸ. ਪਵਨ ਸਿੰਘ, ਸ. ਗੁਰਸ਼ਰਨ ਸਿੰਘ ਬਗਲੀ, ਹਿੰਦੂਸਟਨ ਤੋਂ ਸੰਪੂਰਨ ਸਿੰਘ ਨੇ ਆਪਣੇ ਪਿਆਰੇ ਤੇ ਹਮਦਰਦ ਦੋਸਤ ਤੇ ਰਿਸ਼ਤੇਦਾਰ ਸ. ਹਰਜੀਤ ਸਿੰਘ ਢੇਸੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

ਕੈਲਗਰੀ ਵਿੱਚ 'ਦਿੱਲੀ ਰੋਡ ਤੇ ਇੱਕ ਹਾਦਸਾ' ਦਾ ਸਫਲ ਮੰਚਨ

ਕੈਲਗਰੀ: ਉਘੀ ਬੀਏਟਰ ਕਲਾਕਾਰ ਤੇ ਪੰਜਾਬੀ ਫਿਲਮਾਂ ਦੀ ਅਦਾਕਾਰਾ ਅਨੀਤਾ ਸਬਦੀਸ਼ ਵਲੋਂ ਪਾਲੀ ਭੁਪਿੰਦਰ ਸਿੰਘ ਦੇ ਲਿਖੇ ਨਾਟਕ 'ਦਿੱਲੀ ਰੋਡ ਤੇ ਇੱਕ ਹਾਦਸਾ' ਦਾ ਸਫਲ ਪ੍ਰਦਰਸ਼ਨ ਕੀਤਾ ਗਿਆ। ਸੈਂਟਰਲ ਲਾਇਬ੍ਰੇਰੀ ਕੈਲਗਰੀ ਡਾਊਨਟਾਊਨ ਦੇ ਦਰਸ਼ਕਾਂ ਨਾਲ ਖਚਾ-ਖਚ ਭਰੇ ਬੀਏਟਰ ਵਿਚ ਦਰਸ਼ਕਾਂ ਨੇ ਸਾਹ ਰੋਕ ਕੇ ਇੱਕ ਘੰਟਾ ਅਨੀਤਾ ਦੀ ਕਮਾਲ ਦੀ ਕਲਾਕਾਰੀ ਦਾ ਅਨੰਦ ਮਾਣਿਆ। ਇਹ ਸੋਲੇ ਨਾਟਕ ਸੀ, ਜਿਸ ਵਿਚ ਅਨੀਤਾ ਨੇ ਵੱਖ-ਵੱਖ ਔਰਤਾਂ ਦੇ ਕਿਰਦਾਰ ਨਿਭਾਏ ਅਤੇ ਸਮਾਜ ਵਿਚ ਔਰਤਾਂ ਦੇ ਹਾਲਾਤ ਦੀ ਵੇਦਨਾ ਨੂੰ ਪ੍ਰਗਟ ਕੀਤਾ। ਬੇਸ਼ੱਕ ਨਾਟਕ ਦਾ ਵਿਸ਼ਾ ਕਾਫੀ ਗੰਭੀਰ ਸੀ, ਪਰ ਦਰਸ਼ਕਾਂ ਨੇ ਸਾਰਾ ਨਾਟਕ ਬੜੀ ਨੀਝ ਨਾਲ ਦੇਖਿਆ।

ਭਜਨ ਸਿੰਘ, ਪ੍ਰੋ. ਗੋਪਾਲ ਜੱਸਲ, ਸੁਖਵੀਰ ਗਰੇਵਾਲ, ਗੁਰਦੀਪ ਕੌਰ ਪਰਹਾਰ, ਕੁਸੁਮ



ਸਿੰਘ ਮਾਂਗਟ ਵਲੋਂ ਨਾਰੀ ਦਿਵਸ ਨੂੰ ਸਮਰਪਿਤ ਗੀਤ ਤੇ ਕਵਿਤਾਵਾਂ ਪੜ੍ਹੀਆਂ ਗਈਆਂ। ਪ੍ਰੋਗਰੈਸਿਵ ਕਲਾ ਮੰਚ ਕੈਲਗਰੀ ਦੀ ਮੁੱਖ ਕਲਾਕਾਰ ਕਮਲਪ੍ਰੀਤ ਪੰਧਰ ਨੇ ਸਟੇਜ ਸਕੱਤਰ ਦੀਆਂ ਸੇਵਾਵਾਂ ਬਾਖੂਬੀ ਨਿਭਾਈਆਂ ਅਤੇ ਕਿਹਾ, 'ਸਾਨੂੰ ਔਰਤਾਂ ਦੇ ਹੱਕਾਂ ਬਾਰੇ ਵੱਡੇ-ਵੱਡੇ ਲੈਕਚਰ ਦੀ ਬਾਂ ਘਰਾਂ ਵਿਚ ਆਪਣੀਆਂ ਮਾਵਾਂ, ਭੈਣਾਂ, ਧੀਆਂ, ਪਤਨੀਆਂ ਨੂੰ ਆਦਰ ਸਤਿਕਾਰ ਦੇਣ ਦੇ ਨਾਲ-ਨਾਲ ਘਰੇਲੂ ਕੰਮਾਂ ਵਿਚ ਉਨ੍ਹਾਂ ਦਾ ਸਹਿਯੋਗ ਕਰਨਾ ਚਾਹੀਦਾ ਹੈ।' ਗਾਇਕ ਹਰਜੀਤ ਗਿੱਲ ਵਲੋਂ ਡਾ. ਸੁਰਿੰਦਰ ਧੰਜਲ ਦਾ ਗੀਤ 'ਜੇ ਤੇਰਾ ਦਿਲ ਪੱਥਰ ਦਾ ਹੈ, ਅੱਖ ਦਾ ਭਰਨਾ ਡੁੱਲਣਾ ਕੀ' ਸੁਰੀਲੀ ਆਵਾਜ਼ ਵਿਚ ਪੇਸ਼ ਕੀਤਾ।

ਮਾਸਟਰ ਭਜਨ ਸਿੰਘ ਨੇ ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਅਤੇ ਸਿੱਖ ਵਿਰਸਾ ਇੰਟਰਨੈਸ਼ਨਲ ਵਲੋਂ ਦਰਸ਼ਕਾਂ ਨੂੰ ਇੱਕ ਵਾਰ ਫਿਰ ਭਾਰੀ ਹੁੰਗਾਰਾ ਦੇਣ ਦੇ ਨਾਲ-ਨਾਲ ਮੀਡੀਆ ਅਦਾਰਿਆਂ ਦਾ ਧੰਨਵਾਦ ਕੀਤਾ। ਜੋ ਹਰੇਕ ਪ੍ਰੋਗਰਾਮ ਨੂੰ ਕਵਰ ਕਰਨ ਲਈ ਪੂਰਨ ਸਹਿਯੋਗ ਦਿੰਦੇ ਹਨ। ਅਨੀਤਾ ਸਬਦੀਸ਼ ਦਾ ਡਾ. ਧੰਜਲ, ਹਰਚਰਨ ਸਿੰਘ ਪਰਹਾਰ ਅਤੇ

ਸ਼ਰਮਾ, ਰਿਸ਼ੀ ਨਾਗਰ, ਮਿਸਿਜ਼ ਮਾਨ ਵਲੋਂ ਰਿਲੀਜ਼ ਕੀਤਾ ਗਿਆ। ਡਾ. ਧੰਜਲ ਨੂੰ ਸਮਾਗਮ



ਦੀਆਂ ਪ੍ਰਬੰਧਕੀ ਸੰਸਥਾਵਾਂ ਵਲੋਂ ਕਿਤਾਬਾਂ ਦਾ ਸੈਟ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।

ਕੈਲਗਰੀ ਵਿਚ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਤੇ ਖੇਡਾਂ ਨਾਲ ਜੋੜਨ ਲਈ ਪਿਛਲੇ ਕਈ ਸਾਲਾਂ ਤੋਂ ਸੁਖਵੀਰ ਗਰੇਵਾਲ ਦੀ ਅਗਵਾਈ ਹੇਠ ਚੱਲ ਰਹੇ 'ਯੋਗਸਤਾਨ ਕੈਲਗਰੀ' ਦੇ ਬੱਚਿਆਂ ਸਲੋਨੀ ਗੋਤਮ, ਕੀਰਤ ਕੌਰ ਧਾਰਨੀ ਅਤੇ ਪ੍ਰਭਰੂਪ

ਮਾਸਟਰ ਭਜਨ ਸਿੰਘ ਵਲੋਂ ਕਿਤਾਬਾਂ ਦਾ ਸੈਟ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕੀ ਦੀ ਅਪੀਲ 'ਤੇ ਦਰਸ਼ਕਾਂ ਨੇ ਅਨੀਤਾ ਸਬਦੀਸ਼ ਦੀ ਦਿਲ ਖੋਲ੍ਹ ਕੇ ਆਰਥਿਕ ਮਦਦ ਕੀਤੀ। ਸ਼ਹੀਦ ਭਗਤ ਸਿੰਘ ਬੁੱਕ ਸੈਂਟਰ ਦੇ ਵਾਲੰਟੀਅਰਜ਼ ਵਲੋਂ ਕਿਤਾਬਾਂ ਦਾ ਸਟਾਲ ਵੀ ਲਗਾਇਆ ਗਿਆ।

ਲਹਿੰਦੇ ਪੰਜਾਬ ਵਿਚ ਪੰਜਾਬੀਆਂ ਨੇ ਧੂਮ-ਧਾਮ ਨਾਲ ਮਨਾਇਆ 'ਪੰਜਾਬੀ ਸੱਭਿਆਚਾਰ ਦਿਵਸ'

ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਹੋਏ ਸੈਮੀਨਾਰ

ਅੰਮ੍ਰਿਤਸਰ, (ਬਿਊਰੋ) ਲਾਹੌਰ ਤੋਂ 'ਪੰਜਾਬੀ ਪ੍ਰਚਾਰ ਟੀ.ਵੀ.' ਦੇ ਸੰਚਾਲਕ ਅਹਿਮਦ ਰਜ਼ਾ ਪੰਜਾਬੀ ਕੋਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਲਹਿੰਦੇ ਪੰਜਾਬ ਦੇ ਵੱਖ-ਵੱਖ

ਸੱਭਿਆਚਾਰਕ ਸੰਸਥਾਵਾਂ ਨੇ ਧੂਮ-ਧਾਮ ਨਾਲ ਭਾਗ ਲਿਆ।

ਇੱਥੇ ਜ਼ਿਕਰਯੋਗ ਹੈ ਕਿ ਦੇਸੀ ਮਹੀਨੇ ਦੇ ਪਹਿਲੇ ਮਹੀਨੇ ਚੇਤਰ ਦੇ ਪਹਿਲੇ ਦਿਨ

ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਇਸ ਸਬੰਧੀ ਸੈਮੀਨਾਰ ਕੀਤੇ ਗਏ ਅਤੇ ਸਕੂਲਾਂ ਵਿਚ ਵੀ ਵਿਦਿਆਰਥੀਆਂ ਨੂੰ ਇਸ ਦਿਨ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਗਈ।

ਕਾਸਤਰੋ ਨੂੰ ਮਿਲੇ ਅਤੇ ਉਨ੍ਹਾਂ ਨੂੰ ਇਸ ਸਬੰਧੀ ਬੇਨਤੀ ਕੀਤੀ ਗਈ ਜੋ ਉਨ੍ਹਾਂ ਵੱਲੋਂ ਤੁਰੰਤ ਪ੍ਰਵਾਨ ਕਰ ਲਈ ਗਈ। ਮਨਿਸਟਰ ਕਾਸਤਰੋ ਨੇ ਓਸੇ ਦਿਨ ਪੰਜਾਬ ਸਰਕਾਰ ਵੱਲੋਂ ਸਬੰਧਿਤ

ਕਸੂਰ, ਸ਼ੇਖੂਪੁਰਾ, ਮੁਲਤਾਨ, ਫ਼ਰੂਕਾਬਾਦ, ਨਾਰੋਵਾਲ ਅਤੇ ਪੰਜਾਬ ਦੇ ਕਈ ਹੋਰ ਸ਼ਹਿਰਾਂ ਤੇ ਪਿੰਡਾਂ ਵਿਚ ਪੰਜਾਬੀ ਪਹਿਰਾਵੇ ਵਿਚ ਪੂਰੀ ਤਰ੍ਹਾਂ ਸੱਜ ਕੇ, ਪੈਰੀਂ ਖੁੱਸੇ ਪਾ ਕੇ ਅਤੇ ਸਿਰਾਂ



ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚ 'ਪੰਜਾਬੀ ਸੱਭਿਆਚਾਰ ਦਿਵਸ' ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਹੋਏ ਇਨ੍ਹਾਂ ਜਸ਼ਨਾਂ ਵਿਚ ਪੰਜਾਬੀ ਆਰਗੇਨਾਈਜ਼ੇਸ਼ਨਾਂ, ਵਿਦਿਆਰਥੀਆਂ, ਨੌਜੁਆਨਾਂ, ਵਕੀਲਾਂ ਅਤੇ ਕਈ ਸਮਾਜਿਕ ਤੇ

ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਇਹ ਵਿਸ਼ੇਸ਼ ਦਿਨ ਲਹਿੰਦੇ ਪੰਜਾਬ ਦੇ ਸਮੂਹ ਪੰਜਾਬੀਆਂ ਵੱਲੋਂ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਇਹ 14 ਮਾਰਚ ਦਿਨ ਮੰਗਲਵਾਰ ਨੂੰ ਸਾਰੇ ਪੰਜਾਬ ਵਿਚ ਮਨਾਇਆ ਗਿਆ। ਪੰਜਾਬ ਦੇ ਵੱਖ-ਵੱਖ

ਅਹਿਮਦ ਰਜ਼ਾ ਨੇ ਦੱਸਿਆ ਕਿ ਪੰਜਾਬੀ ਸੱਭਿਆਚਾਰ ਨਾਲ ਜੁੜੇ ਇਸ ਦਿਨ ਨੂੰ ਮਨਾਉਣ ਦੀ ਸ਼ੁਰੂਆਤ ਕਰਨ ਲਈ 'ਪੰਜਾਬੀ ਪ੍ਰਚਾਰ ਆਰਗੇਨਾਈਜ਼ੇਸ਼ਨ' ਦੇ ਕੁਝ ਮੈਂਬਰ 2020 ਦੇ ਫ਼ਰਵਰੀ ਮਹੀਨੇ ਉਸ ਸਮੇਂ ਦੇ ਮਨਿਸਟਰ ਆਫ਼ ਕਲਚਰ ਜਨਾਬ ਖ਼ਿਆਲ ਅਹਿਮਦ

ਮਹਿਕਮਿਆਂ ਨੂੰ ਇਹ ਸੱਭਿਆਚਾਰਕ ਦਿਨ ਮਨਾਉਣ ਲਈ ਨੋਟੀਫਿਕੇਸ਼ਨ ਜਾਰੀ ਕਰਵਾ ਦਿੱਤਾ ਅਤੇ ਸਾਲ 2020 ਤੋਂ ਇਹ ਦਿਨ ਪਹਿਲੀ ਚੇਤਰ ਨੂੰ ਮਨਾਉਣਾ ਆਰੰਭ ਹੋ ਗਿਆ।

ਅਹਿਮਦ ਰਜ਼ਾ ਨੇ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਲਈ ਲਾਹੌਰ, ਫ਼ੈਸਲਾਬਾਦ,

'ਤੇ ਸ਼ਮਲੇ ਵਾਲੀਆਂ ਪੱਗਾਂ ਬੰਨ੍ਹ ਕੇ ਪੰਜਾਬੀ ਨੌਜੁਆਨ ਢੋਲ ਦੇ ਤਾਲ 'ਤੇ ਪੂਰੇ ਵਜਦ ਵਿਚ ਆ ਕੇ ਭੰਗੜੇ ਪਾਉਂਦੇ ਵੇਖੇ ਗਏ।

ਕਈ ਥਾਈਂ ਸਕੂਲੀ ਵਿਦਿਆਰਥੀਆਂ ਅਤੇ ਹੋਰ ਬੱਚਿਆਂ ਨੇ ਭੰਗੜੇ ਵਿਚ ਉਨ੍ਹਾਂ ਦਾ ਖੂਬ ਸਾਥ ਦਿੱਤਾ।

ਪੰਜਾਬ ਟਾਈਮਜ਼

ਸਨਿਚਰਵਾਰ, 18 ਮਾਰਚ 2023

ਨੀਤੀਆਂ ਅਤੇ ਸਰਕਾਰ ਦੀ ਨੀਤ

ਭਾਰਤ ਵਿਚ ਜਿਸ ਤਰ੍ਹਾਂ ਦੇ ਹਾਲਾਤ ਬਣ ਰਹੇ ਹਨ, ਉਸ ਨਾਲ ਸਰਕਾਰ ਦੀਆਂ ਨੀਤੀਆਂ ਉਤੇ ਵੱਡੇ ਸਵਾਲੀਆ ਨਿਸ਼ਾਨ ਲੱਗਣੇ ਸ਼ੁਰੂ ਹੋ ਗਏ ਹਨ। ਮੁਲਕ ਵਿਚ ਇਸ ਵਕਤ ਵਧ ਰਹੀ ਮਹਿੰਗਾਈ ਵੱਡਾ ਮੁੱਦਾ ਬਣਿਆ ਹੋਇਆ ਹੈ। ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਡਿਪਟੀ ਗਵਰਨਰ ਵਿਰਲ ਆਚਾਰੀਆ ਦਾ ਦਾਅਵਾ ਹੈ ਕਿ ਮੁਲਕ ਦੇ ਪੰਜ ਮੁੱਖ ਸਨਅਤੀ ਅਦਾਰੇ ਆਪਣੀਆਂ ਵਸਤਾਂ ਅਤੇ ਸੇਵਾਵਾਂ ਦੁਸਰਿਆਂ ਅਦਾਰਿਆਂ ਨਾਲੋਂ ਬਹੁਤ ਮਹਿੰਗੇ ਭਾਅ ਵੇਚਦੇ ਹਨ, ਇਸੇ ਕਾਰਨ ਮਹਿੰਗਾਈ ਲਗਾਤਾਰ ਵਧ ਰਹੀ ਹੈ। ਇਹ ਇਸ਼ਾਰਾ ਰਿਲਾਇੰਸ, ਟਾਟਾ, ਆਦਿਤਿਆ ਬਿਰਲਾ ਗਰੁੱਪ, ਅਡਾਨੀ ਗਰੁੱਪ ਅਤੇ ਭਾਰਤੀ ਟੈਲੀਕਾਮ ਵੱਲ ਸੀ। ਵਿਰਲ ਆਚਾਰੀਆ ਬੁਨਿਆਦੀ ਤੌਰ 'ਤੇ ਅਰਥ ਸ਼ਾਸਤਰੀ ਹੈ ਅਤੇ ਵਿਦੇਸ਼ਾਂ ਦੀਆਂ ਕਈ ਯੂਨੀਵਰਸਿਟੀਆਂ ਵਿਚ ਅਰਥ ਸ਼ਾਸਤਰ ਦਾ ਪ੍ਰੋਫੈਸਰ ਰਿਹਾ ਹੈ। 2017 ਵਿਚ ਉਸ ਨੂੰ ਤਿੰਨ ਸਾਲਾਂ ਲਈ ਭਾਰਤੀ ਰਿਜ਼ਰਵ ਬੈਂਕ ਦਾ ਡਿਪਟੀ ਗਵਰਨਰ ਲਾਇਆ ਗਿਆ ਸੀ ਪਰ ਉਸ ਨੇ 2019 ਵਿਚ ਆਪਣੇ ਅਹੁਦੇ ਦੀ ਮਿਆਦ ਖਤਮ ਹੋਣ ਤੋਂ 6 ਮਹੀਨੇ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਸੀ। ਆਚਾਰੀਆ ਨੇ ਕਿਹਾ ਹੈ ਕਿ ਹੁਣ ਅਜਿਹੀ ਸਨਅਤੀ ਨੀਤੀ ਅਪਣਾਈ ਜਾ ਰਹੀ ਹੈ ਜਿਵੇਂ ਇਨ੍ਹਾਂ ਗਰੁੱਪਾਂ ਨੂੰ 'ਸੈਮਸੰਗ' ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੋਵੇ। ਯਾਦ ਰਹੇ ਕਿ 1960ਵਿਆਂ ਵਿਚ ਦੱਖਣੀ ਕੋਰੀਆ ਵਿਚ ਕੁਝ ਅਮੀਰ ਘਰਾਣਿਆਂ ਨੂੰ ਉਤਸ਼ਾਹਿਤ ਕਰਨਾ ਸ਼ੁਰੂ ਕੀਤਾ ਗਿਆ ਸੀ। ਇਹ ਨੀਤੀ ਰਾਸ਼ਟਰਪਤੀ ਪਾਰਕ ਚੰਗ ਲੀ ਦੇ ਰਾਜਕਾਲ (1962-1979) ਦੌਰਾਨ ਅਪਣਾਈ ਗਈ। ਇਸ ਨੀਤੀ ਅਨੁਸਾਰ ਹੁੰਡਈ, ਸੈਮਸੰਗ, ਐੱਲ.ਜੀ., ਐੱਸ.ਕੇ. ਅਤੇ ਕੁਝ ਹੋਰ ਕੰਪਨੀਆਂ ਨੂੰ ਦੁਸਰੀਆਂ ਕੰਪਨੀਆਂ ਦੇ ਮੁਕਾਬਲੇ ਜ਼ਿਆਦਾ ਸਹੂਲਤਾਂ ਤੇ ਕਰਜ਼ੇ ਦੇ ਕੇ ਬਹੁਤ ਵੱਡੀਆਂ ਕੰਪਨੀਆਂ ਬਣਾਇਆ ਗਿਆ। ਨੀਤੀ ਦਾ ਸਾਰ ਇਹ ਸੀ ਕਿ ਬਹੁਤ ਵੱਡੀਆਂ ਕੰਪਨੀਆਂ ਮੁਲਕ ਵਿਚ ਤਰੱਕੀ ਦੇ ਇੰਜਣ ਬਣਨਗੀਆਂ। ਹੁਣ ਭਾਰਤ ਵਿਚ ਵੀ ਅਜਿਹੀਆਂ ਕੰਪਨੀਆਂ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਦੱਖਣੀ ਕੋਰੀਆ ਅਤੇ ਭਾਰਤ ਦੇ ਸਨਅਤੀ ਘਰਾਣਿਆਂ ਵਿਚ ਵੱਡਾ ਫਰਕ ਹੈ। ਦੱਖਣੀ ਕੋਰੀਆ ਦੀਆਂ ਕੰਪਨੀਆਂ ਨੇ ਖੋਜ ਕਾਰਜ ਵਿਚ ਵੱਡੀ ਪੱਧਰ 'ਤੇ ਪੈਸੇ ਲਗਾਏ ਅਤੇ ਸੰਸਾਰ ਪੱਧਰ ਦੇ ਉਤਪਾਦ ਪੈਦਾ ਕੀਤੇ। ਭਾਰਤ ਦੀਆਂ ਕੰਪਨੀਆਂ ਖੋਜ ਕਾਰਜਾਂ ਵਿਚ ਪੈਸਾ ਲਗਾਉਣ ਤੋਂ ਝਿਜਕਦੀਆਂ ਹਨ। ਬਹੁਤ ਸਾਰੇ ਕੰਮਾਂ ਅਤੇ ਵਿਕਾਸ ਲਈ ਵਿਦੇਸ਼ੀ ਤਕਨਾਲੋਜੀ ਉਪਾਰੀ ਲੈ ਲਈ ਜਾਂਦੀ ਹੈ ਅਤੇ ਦੇਸੀ ਤਕਨਾਲੋਜੀ ਉੱਨਤ ਹੀ ਨਹੀਂ ਕੀਤੀ ਗਈ। ਵੱਡੇ ਸਨਅਤਕਾਰਾਂ ਨੇ ਯੂਨੀਵਰਸਿਟੀਆਂ ਅਤੇ ਖੋਜ ਅਦਾਰਿਆਂ ਨਾਲ ਵੀ ਬਹੁਤ ਘੱਟ ਸਾਂਝ ਪਾਈ ਹੈ। ਉੱਝ ਵੀ, ਦੱਖਣੀ ਕੋਰੀਆ ਦੇ ਮੁਕਾਬਲੇ ਭਾਰਤ ਖੇਤੀ ਪ੍ਰਧਾਨ ਮੁਲਕ ਹੈ ਜਿਸ ਦੀ 50 ਫ਼ੀਸਦੀ ਵਸੋਂ ਅਜੇ ਵੀ ਖੇਤੀ ਅਤੇ ਖੇਤੀ ਨਾਲ ਸਬੰਧਿਤ ਕਿੱਤਿਆਂ 'ਤੇ ਨਿਰਭਰ ਹੈ।

ਭਾਰਤ ਦਾ ਹਾਲ ਹੁਣ ਇਹ ਹੈ ਕਿ ਖੇਤੀ ਖੇਤਰ ਵੱਡੇ ਸੰਕਟ ਵਿਚੋਂ ਲੰਘ ਰਿਹਾ ਹੈ। ਚਾਰ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਲਾਗੂ ਕਰਦਿਆਂ ਖੇਤੀ ਕਰਨ ਵਾਲੇ ਪਰਿਵਾਰਾਂ ਨੂੰ 6000 ਰੁਪਏ ਸਾਲਾਨਾ ਦੇਣ ਦਾ ਐਲਾਨ ਕੀਤਾ ਸੀ। ਇਹ ਰਾਹਤ ਤਿੰਨ ਕਿਸ਼ਤਾਂ ਵਿਚ ਦਿੱਤੀ ਜਾਂਦੀ ਹੈ। ਯੋਜਨਾ ਦੇ ਪਹਿਲੀ ਦਸੰਬਰ 2018 ਤੋਂ ਲਾਗੂ ਕੀਤੇ ਜਾਣ ਤੋਂ ਬਾਅਦ ਲਾਭਪਾਤਰੀਆਂ ਦੀ ਗਿਣਤੀ ਵਧਣ ਲੱਗੀ। ਦੂਜੇ ਬੰਨੇ ਸਰਕਾਰ ਨੇ 2023-24 ਦੇ ਬਜਟ ਵਿਚ ਇਸ ਸਕੀਮ ਲਈ ਰੱਖੇ ਫੰਡਾਂ ਵਿਚ 6000 ਕਰੋੜ ਰੁਪਏ ਦੀ ਕਟੌਤੀ ਕਰ ਦਿੱਤੀ ਹੈ। ਉੱਝ ਵੀ ਇਹ ਯੋਜਨਾ ਹਮੇਸ਼ਾ ਹੀ ਵਿਵਾਦਾਂ ਵਿਚ ਰਹੀ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਜੇ ਸਰਕਾਰ ਇਨ੍ਹਾਂ ਪੈਸਿਆਂ ਦਾ ਇਸਤੇਮਾਲ ਕਣਕ ਅਤੇ ਝੋਨੇ ਦੇ ਨਾਲ ਨਾਲ ਕੁਝ ਹੋਰ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੇਣ ਲਈ ਕਰੇ ਤਾਂ ਕਿਸਾਨਾਂ ਨੂੰ ਜ਼ਿਆਦਾ ਫ਼ਾਇਦਾ ਹੋਵੇਗਾ। ਇਸ ਨਾਲ ਖੇਤੀ ਵਿਚ ਵੰਨ-ਸਵੰਨਤਾ ਵਧੇਗੀ ਅਤੇ ਕਿਸਾਨ ਆਪਣੇ ਉੱਦਮ ਨਾਲ ਇਸ ਸਕੀਮ ਤੋਂ ਮਿਲਦੀ ਸਹਾਇਤਾ ਨਾਲੋਂ ਕਿਤੇ ਜ਼ਿਆਦਾ ਲਾਭ ਪ੍ਰਾਪਤ ਕਰ ਸਕਣਗੇ। ਅਸਲ ਵਿਚ ਅਜਿਹੀਆਂ ਯੋਜਨਾਵਾਂ ਸਿਆਸੀ ਲਾਹਾ ਲੈਣ ਲਈ ਲਾਗੂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦਾ ਸਬੰਧਿਤ ਖੇਤਰ ਨਾਲ ਕੋਈ ਤੁਅੱਲਕ ਨਹੀਂ ਹੁੰਦਾ। ਅਜਿਹੀਆਂ ਨੀਤੀਆਂ ਨਾਲ ਲੋੜਵੰਦ ਵਰਗਾਂ ਨੂੰ ਤੁਰੰਤ ਲਾਭ ਤਾਂ ਮਿਲਦਾ ਹੈ ਪਰ ਖੇਤਰ ਵਿਚ ਸਥਾਈ ਤਰੱਕੀ ਨਹੀਂ ਹੁੰਦੀ।

ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ 2022 ਤਕ ਉਨ੍ਹਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ। ਜੇ ਇਹ ਵਾਅਦਾ ਅਮਲੀ ਰੂਪ ਵਿਚ ਪੂਰਾ ਕੀਤਾ ਜਾਂਦਾ ਤਾਂ ਅਜਿਹੀ ਯੋਜਨਾ ਦੀ ਜ਼ਰੂਰਤ ਨਹੀਂ ਸੀ ਰਹਿਣੀ। ਹਾਲਾਤ ਇਹ ਹਨ ਕਿ ਖੇਤੀ ਵਿਚ ਕੰਮ ਆਉਣ ਵਾਲੀਆਂ ਵਸਤਾਂ, ਖਾਦਾਂ, ਕੀਟਨਾਸ਼ਕਾਂ, ਮਸ਼ੀਨਾਂ ਆਦਿ ਮਹਿੰਗੇ ਹੋ ਰਹੇ ਹਨ ਜਿਸ ਕਾਰਨ ਕਿਸਾਨਾਂ ਦੀ ਆਮਦਨ ਅਮਲੀ ਰੂਪ ਵਿਚ ਘਟ ਰਹੀ ਹੈ। ਪਿਛਲੇ ਸਮੇਂ ਵਿਚ ਆਲੂ, ਪਿਆਜ਼ ਤੇ ਸਬਜ਼ੀਆਂ ਦੇ ਕਾਸ਼ਤਕਾਰਾਂ ਨੂੰ ਵੱਡੇ ਨੁਕਸਾਨ ਹੋਏ ਹਨ। ਹੁਣ ਸਵਾਲਾਂ ਦਾ ਸਵਾਲ ਇਹ ਹੈ ਕਿ ਅਜਿਹੀਆਂ ਨੀਤੀਆਂ ਕਿਉਂ ਨਹੀਂ ਬਣਾਉਂਦੀ ਜਿਨ੍ਹਾਂ ਨਾਲ ਮੁਲਕ ਦੇ ਲੋਕ ਆਤਮ-ਨਿਰਭਰ ਹੋਣ ਅਤੇ ਨਾਲ ਦੀ ਨਾਲ ਮੁਲਕ ਦੀ ਤਰੱਕੀ ਵਿਚ ਹੋਰ ਯੋਗਦਾਨ ਪਾਉਣ। ਅਸਲ ਵਿਚ ਜਦੋਂ ਤੋਂ ਭਾਰਤ ਦੀਆਂ ਸਿਆਸੀ ਜਮਾਤਾਂ ਦਾ ਸਾਰਾ ਧਿਆਨ ਚੋਣਾਂ ਲੜਨ ਅਤੇ ਜਿੱਤਣ ਵੱਲ ਲੱਗਣ ਲੱਗਿਆ ਹੈ, ਉਦੋਂ ਤੋਂ ਹੀ ਵੱਖ-ਵੱਖ ਸਿਆਸੀ ਧਿਰਾਂ ਲੋਕ-ਲੁਭਾਊ ਸਕੀਮਾਂ ਉਤੇ ਹੀ ਵਧੇਰੇ ਜ਼ੋਰ ਦੇ ਰਹੀਆਂ ਹਨ। ਜਿੱਥੋਂ ਤੱਕ ਖੇਤੀ ਨੀਤੀ ਦਾ ਸਬੰਧ ਹੈ, ਖੇਤੀ ਮਾਹਿਰ ਲਗਾਤਾਰ ਕਹਿ ਰਹੇ ਹਨ ਕਿ ਜੇ ਸਾਰੀਆਂ ਫ਼ਸਲਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ਅਨੁਸਾਰ ਹੋਵੇ ਤਾਂ ਇਸ ਨਾਲ ਖੇਤੀ ਸੰਕਟ ਨੂੰ ਠੱਲ੍ਹ ਤਾਂ ਪਵੇਗੀ ਹੀ, ਇਸ ਨਾਲ ਖੇਤੀ ਅੰਦਰ ਵੰਨ-ਸਵੰਨਤਾ ਵੀ ਵਧੇਗੀ। ਇਸ ਵਕਤ ਕੇਂਦਰ ਸਰਕਾਰ 23 ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਐਲਾਨਦੀ ਹੈ ਪਰ ਇਨ੍ਹਾਂ ਵਿਚੋਂ ਸਿਰਫ਼ ਦੋ ਫ਼ਸਲਾਂ (ਕਣਕ ਤੇ ਚੌਲ) ਦੀ ਖਰੀਦ ਹੀ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਕਰਦੀ ਹੈ। ਕਣਕ ਅਤੇ ਚੌਲਾਂ ਦੀ ਸਰਕਾਰੀ ਵੀ ਸਿਰਫ਼ ਪੰਜਾਬ ਤੇ ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿਚ ਹੀ ਹੁੰਦੀ ਹੈ। ਇਸ ਲਈ ਹੁਣ ਲੋੜ ਨਵੇਂ ਸਿਰਿਓ ਨੀਤੀਆਂ ਦੀ ਵਿਉਂਤਬੰਦੀ ਕਰਨ ਦੀ ਹੈ।

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਨਾਮ ਕਾਮੇਡੀ ਸ਼ੋਅ

ਐਤਕੀ ਪੰਜਾਬ ਦੀ 'ਆਪ' ਸਰਕਾਰ ਨੇ ਵਿਧਾਨ ਸਭਾ ਵਿਚ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕੀਤਾ। ਅਸੈਂਬਲੀ ਚੋਣਾਂ ਤੋਂ ਪਹਿਲਾਂ ਜਿਸ ਤਰ੍ਹਾਂ ਦੇ ਵਾਅਦੇ ਅਤੇ ਦਾਅਵੇ 'ਆਪ' ਕਰਦੀ ਰਹੀ ਹੈ, ਉਸ ਤੋਂ ਆਸ ਕੀਤੀ ਜਾ ਰਹੀ ਸੀ ਕਿ ਇਹ ਬਜਟ ਪਹਿਲੀਆਂ ਰਵਾਇਤੀ ਪਾਰਟੀਆਂ ਦੇ ਬਜਟਾਂ ਨਾਲੋਂ ਵੱਖਰਾ ਹੋਵੇਗਾ ਪਰ ਇਹ ਬਜਟ ਪਹਿਲੇ ਬਜਟਾਂ ਤੋਂ ਕਿਸੇ ਵੀ ਲਿਹਾਜ਼ ਵੱਖਰਾ ਨਹੀਂ ਜਾਪਦਾ। ਇਸ ਬਾਰੇ ਚਰਚਾ ਨੌਜਵਾਨ ਪੱਤਰਕਾਰ ਨਵਕਿਰਨ ਸਿੰਘ ਪੱਤੀ ਨੇ ਆਪਣੇ ਇਸ ਲੇਖ ਵਿਚ ਕੀਤੀ ਹੈ।

ਇਨ੍ਹੀ ਦਿਨੀਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਖੁਬ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸੈਸ਼ਨ ਦੌਰਾਨ 'ਆਪ' ਸਰਕਾਰ ਨੇ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕੀਤਾ ਹੈ। ਉਮੀਦ ਸੀ ਕਿ 'ਬਦਲਾਅ' ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਪਾਰਟੀ ਇਸ ਬਜਟ ਰਾਹੀਂ ਆਰਥਿਕ ਤੌਰ 'ਤੇ ਬੁਰੀ ਤਰ੍ਹਾਂ ਸੰਕਟਗ੍ਰਸਤ ਸਾਡੇ ਸੂਬੇ ਲਈ ਆਪਣਾ ਕੋਈ ਨਵੇਕਲਾ 'ਰੋਡ ਮੈਪ' ਲੈ ਕੇ ਆਵੇਗੀ ਪਰ ਹਕੀਕਤ ਇਹ ਹੈ ਕਿ ਸੈਸ਼ਨ ਦੀ ਸ਼ੁਰੂਆਤ ਸਮੇਂ ਤੋਂ ਹੀ ਇਹ ਬਜਟ ਸੈਸ਼ਨ ਘੱਟ, ਕਾਮੇਡੀ ਸ਼ੋਅ

ਨਵਕਿਰਨ ਸਿੰਘ ਪੱਤੀ
ਈਮੇਲ: n4navkiran@gmail.com

ਵੱਧ ਪ੍ਰਤੀਤ ਹੋ ਰਿਹਾ ਹੈ। ਇਸ ਬਜਟ ਰਾਹੀਂ ਸੂਬਾ ਸਰਕਾਰ ਨੇ ਕੋਈ ਨੋਸ ਬਦਲਾਅ ਪੇਸ਼ ਕਰਨ ਦੀ ਬਜਾਏ ਪਿਛਲੀਆਂ ਸਰਕਾਰਾਂ ਦੀ ਪੈਂਤ ਵਿਚ ਪੈਂਤ ਹੀ ਧਰਿਆ ਹੈ।

ਇਸ ਵਿਚ ਕੋਈ ਸ਼ੱਕ ਨਹੀਂ ਕਿ ਬੀਤੇ ਵਰ੍ਹਿਆਂ ਦੌਰਾਨ ਸੂਬੇ ਦੀ ਸੱਤਾ 'ਤੇ ਕਾਬਜ਼ ਰਹੀਆਂ ਰਵਾਇਤੀ ਪਾਰਟੀਆਂ ਨੇ ਪੰਜਾਬ ਦੇ ਕੁਦਰਤੀ ਸਾਧਨਾਂ ਅਤੇ ਪੰਜਾਬੀਆਂ ਦੀ ਬੁਰੀ ਤਰ੍ਹਾਂ ਲੁੱਟ ਕੀਤੀ ਸੀ; ਇਹਨਾਂ ਆਗੂਆਂ ਖਿਲਾਫ਼ ਕਾਰਵਾਈ ਹੁੰਦੀ ਤਾਂ ਕਿਸੇ ਨੂੰ ਕੋਈ ਦੁੱਖ ਨਾ ਹੁੰਦਾ ਹੈ ਪਰ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੋਸ ਤੱਥ ਰੱਖਣ ਦੀ ਬਜਾਏ ਚੁਟਕਲਿਆਂ ਵਾਲੇ ਅੰਦਾਜ਼ੇ ਵਿਚ 'ਇਹਨੂੰ ਅੰਦਰ ਕਰੋ', 'ਉਹਨੂੰ ਅੰਦਰ ਕਰੋ' ਵਰਗੇ ਫੋਕੇ ਲਕਬ ਵਰਤਦੇ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਦੂਜਾ ਇਹ ਕਿ ਮੁੱਖ ਮੰਤਰੀ ਆਪਣੀ ਪਾਰਟੀ ਦੇ ਫੌਜਾ ਸਿੰਘ ਸਰਾਰੀ ਵਰਗੇ ਵਿਧਾਇਕਾਂ/ ਮੰਤਰੀਆਂ ਦੇ ਮਾਮਲੇ ਵਿਚ ਦੌੜ ਵੱਟ ਰਹੇ ਹਨ।

ਕਾਂਗਰਸ ਵਿਧਾਨ ਸਭਾ ਵਿਚ ਵਿਰੋਧੀ ਧਿਰ ਹੈ ਅਤੇ ਵਿਰੋਧੀ ਪਾਰਟੀ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਦੇ ਮਸਲੇ ਸੰਜੀਦਗੀ ਨਾਲ ਉਠਾਏ ਪਰ ਕਾਂਗਰਸੀ ਵਿਧਾਇਕਾਂ ਦਾ ਹਾਲ ਇਹ ਹੈ ਕਿ 'ਜਵਾਕ' ਵਾਂਗ ਛੋਟੀ ਜਿਹੀ ਗੱਲ 'ਤੇ ਰੁੱਸ ਕੇ ਵਿਧਾਨ ਸਭਾ ਵਿਚੋਂ ਬਾਹਰ ਹੋ ਤੁਰਦੇ ਹਨ। ਕਾਂਗਰਸ ਦਾ ਸੂਬਾ ਪ੍ਰਧਾਨ ਤਾਂ ਵਿਧਾਨ ਸਭਾ ਸੈਸ਼ਨ ਦੌਰਾਨ ਕਈ ਵਾਰ 'ਪਾਸ ਦੇ ਕੇ ਖੇਡਦਾ' ਵੀ ਨਜ਼ਰ ਪੈਂਦਾ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਅੰਦਾਜ਼ਾ-ਏ-ਬਿਆਨ ਦਾ ਝਲਕਾਰਾ ਇਸ ਤਰ੍ਹਾਂ ਪੈਂਦਾ ਹੈ ਜਿਵੇਂ ਕਪਿਲ ਸ਼ਰਮਾ ਦੇ ਕਮੇਡੀ ਸ਼ੋਅ ਵਿਚ ਨਵਜੋਤ ਸਿੰਘ ਨਹਾਕੇ ਲਗਾ ਰਿਹਾ ਹੋਵੇ! ਕਿਸੇ ਵਿਧਾਇਕ ਨੂੰ ਕਹਿੰਦੇ- 'ਪੰਗ ਸੋਹਣੀ ਬੰਨ੍ਹ ਕੇ ਆਇਆ ਹੈ' ਤੇ ਕਿਸੇ ਨੂੰ ਕਹਿੰਦੇ- 'ਵਿਆਹ ਕਰਵਾਉਣ ਤੋਂ ਪਹਿਲਾਂ ਸਟੇਡੀਅਮ ਬਣਾ ਦੇਣਾ'। ਸਿਰਫ਼ ਇਹੀ ਨਹੀਂ, ਸਪੀਕਰ ਤਾਂ ਆਪਣਿਆਂ 'ਤੇ ਮਿਹਰਬਾਨ ਵੀ ਨਜ਼ਰ ਆ ਰਹੇ ਹਨ।

ਵਿੱਤ ਮੰਤਰੀ ਨੇ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਸਿਰ ਚੜ੍ਹਾਏ ਕਰਜ਼ੇ ਦਾ ਜ਼ਿਕਰ ਤਾਂ ਕੀਤਾ ਪਰ ਉਹਨਾਂ ਆਪਣੀ ਸਰਕਾਰ ਵੱਲੋਂ ਚਾਲੂ ਸਾਲ ਵਿਚ 30,986 ਕਰੋੜ ਦੇ ਲਏ ਕਰਜ਼ੇ ਦਾ ਬਣਦਾ ਜ਼ਿਕਰ ਨਹੀਂ ਕੀਤਾ ਹੈ।

ਮਸਲੇ ਦੀ ਬੁਨਿਆਦ ਹੀ ਇੱਥੇ ਖੜ੍ਹੀ ਹੈ ਕਿ 'ਜਿਹੜੇ ਰੋਗ ਨਾਲ ਮਰ ਗਈ ਬੱਕਰੀ, ਉਹੀ ਰੋਗ ਪਠੋਰੇ ਨੂੰ'! ਪੰਜਾਬ ਸਿਰ ਪਿਛਲੀਆਂ ਸਰਕਾਰਾਂ ਨੇ ਕਰਜ਼ਾ ਚਾੜ੍ਹਿਆ ਤੇ ਹੁਣ ਵਾਲੀ ਉਸੇ ਰਾਹ ਤੁਰ ਪਈ ਹੈ। ਪੈਸਾ ਆਵੇਗਾ ਕਿੱਥੋਂ, ਇਹ ਮੁੱਦਾ ਸਭ



ਤੋਂ ਅਹਿਮ ਹੈ। ਜਿਸ ਮਾਈਨਿੰਗ ਵਿਚੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਹਜ਼ਾਰਾਂ ਕਰੋੜ ਰੁਪਿਆ ਕੱਢ ਕੇ ਲਿਆਉਣ ਦੀ ਗੱਲ ਕਰਦੇ ਸਨ, ਉਸ ਪਾਸਿਓਂ ਤਾਂ ਪਿਛਲੀਆਂ ਸਰਕਾਰਾਂ ਨਾਲੋਂ 19-21 ਦਾ ਫਰਕ ਹੀ ਨਜ਼ਰ ਪੈ ਰਿਹਾ ਹੈ।

ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 13 ਹਜ਼ਾਰ 888 ਕਰੋੜ ਰੁਪਏ ਦੀ ਤਜਵੀਜ਼ ਜ਼ਰੂਰ ਰੱਖੀ ਗਈ ਹੈ ਪਰ ਇਸ ਵਿਚ ਸਬਜ਼ੀਆਂ ਜਾਂ ਕਿਸੇ ਹੋਰ ਬਦਲਵੀਂ ਫ਼ਸਲ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੇਣ ਦਾ ਕਠਿਰੇ ਜ਼ਿਕਰ ਨਹੀਂ ਜਿਸ ਤਰ੍ਹਾਂ ਚੋਣਾਂ ਤੋਂ ਪਹਿਲਾਂ ਚੁਟਕੀ ਵਜਾ ਕੇ ਐੱਮ.ਐੱਸ.ਪੀ. ਦੇਣ ਦੇ ਦਾਅਵੇ ਕੀਤੇ ਗਏ ਸਨ। ਇਹ ਜ਼ਿਕਰ ਤਾਂ ਕੀਤਾ ਕਿ ਖੇਤੀ ਵੰਨ-ਸਵੰਨਤਾ ਨੂੰ ਹੁੰਗਾਰੇ ਲਈ ਬਾਸਮਤੀ ਦੀ ਖਰੀਦ ਲਈ ਸਰਕਾਰ ਰਿਵਾਲਵਿੰਗ ਫੰਡ ਬਣਾਏਗੀ ਪਰ ਬਾਸਮਤੀ ਦੀ ਖਰੀਦ ਜੇਕਰ ਪ੍ਰਾਈਵੇਟ ਅਦਾਰਿਆਂ ਨੇ ਨਿਗੂਣੇ ਭਾਅ 'ਤੇ ਕੀਤੀ ਤਾਂ ਸਰਕਾਰ ਕੀ ਕਰੇਗੀ, ਇਸ ਬਾਰੇ ਕੋਈ ਤਜਵੀਜ਼ ਨਜ਼ਰ ਨਹੀਂ ਪਈ। ਵਿੱਤ ਮੰਤਰੀ ਨੇ ਇਹ ਜ਼ਿਕਰ ਤਾਂ ਕਰ ਦਿੱਤਾ ਕਿ ਕਪਾਹ ਦੇ ਬੀਜਾਂ ਉੱਤੇ 33 ਫੀਸਦ ਸਬਸਿਡੀ ਅਤੇ ਕਿਸਾਨਾਂ ਨੂੰ ਗੁਣਵੱਤਾ ਵਾਲੇ ਬੀਜ ਉਪਲਬਧ ਕਰਵਾਉਣ ਲਈ ਟਰੈਕ ਐਂਡ ਟਰੇਸ ਮੈਕੈਨਿਜ਼ਮ ਬਣਾਵਾਂਗੇ ਪਰ ਸਵਾਲ ਤਾਂ ਇੱਥੇ ਖੜ੍ਹਾ ਕਿ ਕਿਸਾਨ ਕਪਾਹ ਬੀਜਣਗੇ ਕਿਉਂ? ਕਿਸਾਨ ਤਾਂ ਹੀ ਕਪਾਹ ਬੀਜੇਗਾ ਜੇਕਰ ਉਸ ਨੂੰ ਸਹੀ ਭਾਅ ਯਕੀਨੀ ਬਣਾਇਆ ਜਾਵੇਗਾ। ਜਦ ਇਸ ਪਾਸੇ ਕੋਈ ਕਦਮ ਪੁੱਟਿਆ ਹੀ ਨਹੀਂ ਗਿਆ ਤਾਂ ਇੱਕਲੇ ਬੀਜਾਂ 'ਤੇ ਸਬਸਿਡੀ ਫੋਕੇ ਦਾਅਵੇ ਤੋਂ ਸਿਵਾਏ ਕੁਝ ਵੀ ਨਹੀਂ।

ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦੀ ਖਰੀਦ ਉੱਤੇ ਐੱਮ.ਐੱਸ.ਪੀ. ਦੇਣ ਲਈ ਤਜਵੀਜ਼ ਰੱਖੀ ਗਈ ਹੈ ਪਰ ਸਰਕਾਰ ਅਜੇ ਤੱਕ ਇਹ ਸਿੱਧ ਨਹੀਂ ਕਰ ਸਕੀ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦਾ ਕੋਈ ਬਹੁਤ ਜ਼ਿਆਦਾ ਫਾਇਦਾ ਹੁੰਦਾ ਹੈ। ਮੂੰਗੀ ਦੀ ਐੱਮ.ਐੱਸ.ਪੀ. ਤਹਿਤ ਖਰੀਦ ਦਾ ਮਸਲਾ ਦੇਖਣਾ ਹੋਵੇਗਾ ਕਿਉਂਕਿ ਪਿਛਲੇ ਸਾਲ ਮੱਕੀ ਦੀ ਐੱਮ.ਐੱਸ.ਪੀ. ਤਹਿਤ ਖਰੀਦ ਦਾ ਦਾਅਵਾ ਵੀ ਪੂਰ ਨਹੀਂ ਚੜ੍ਹਿਆ ਸੀ।

ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਯੂਨੀਵਰਸਿਟੀ ਚੰਡੀਗੜ, ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਸਮੇਤ ਸੂਬੇ ਦੀਆਂ ਬਾਕੀ ਯੂਨੀਵਰਸਿਟੀਆਂ ਅਤੇ ਕਾਲਜਾਂ ਲਈ ਮਹਿੰਜ 990 ਕਰੋੜ ਰੁਪਏ ਰੱਖੇ ਗਏ ਹਨ। ਦੇਖਣ ਨੂੰ ਇਹ ਰਾਸ਼ੀ ਕਾਫੀ ਲੱਗ ਸਕਦੀ ਹੈ ਪਰ ਵਿਦਿਅਕ ਸੰਸਥਾਵਾਂ ਦੇ

ਹਿਸਾਬ ਨਾਲ ਇਹ ਰਾਸ਼ੀ ਬਹੁਤ ਨਿਗੂਣੀ ਹੈ। ਹਾਲਾਤ ਇਹ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨੂੰ ਸੋਸ਼ਲ ਮੀਡੀਆ ਰਾਹੀਂ ਗੁਹਾਰ ਲਾਉਣੀ ਪੈ ਰਹੀ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਚੱਲਦੀ ਰੱਖਣ ਲਈ 360 ਕਰੋੜ ਰੁਪਏ ਸਾਲਾਨਾ ਗਰਾਂਟ ਅਤਿ ਲੋੜੀਂਦੀ ਹੈ, ਇਸ ਤੋਂ ਬਗੈਰ ਯੂਨੀਵਰਸਿਟੀ ਚਲਾਉਣੀ ਮੁਸ਼ਕਿਲ ਹੈ ਪਰ ਸਰਕਾਰ ਨੇ ਇਸ ਬਜਟ 'ਚ ਮਹਿੰਜ 164 ਕਰੋੜ ਰੁਪਏ ਦੀ ਰਾਸ਼ੀ ਰੱਖੀ ਹੈ ਜਿਸ ਦਾ ਸਾਫ਼ ਮਤਲਬ ਹੈ ਕਿ ਸਰਕਾਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਯੂਨੀਵਰਸਿਟੀ ਲਈ ਸੰਜੀਦਾ ਨਹੀਂ।

ਅਰਵਿੰਦ ਕੇਜਰੀਵਾਲ ਸਮੇਤ ਵੱਡੇ-ਵੱਡੇ 'ਆਪ' ਆਗੂ ਸੱਤਾ ਵਿਚ ਆਉਣ 'ਤੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੇ ਦਾਅਵੇ ਕਰਦੇ ਰਹੇ ਪਰ ਇਸ ਬਜਟ ਵਿਚ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੋਈ ਜ਼ਿਕਰ ਤੱਕ ਨਹੀਂ ਹੈ। ਔਰਤਾਂ ਲਈ ਮੁਫਤ ਬੱਸ ਸਫ਼ਰ ਜਾਰੀ ਰੱਖਣ ਅਤੇ ਖੇਤੀ ਖੇਤਰ ਲਈ ਮੁਫਤ ਬਿਜਲੀ ਤੇ ਘਰੇਲੂ ਖੇਤਰ ਲਈ 600 ਯੂਨਿਟ ਮੁਫਤ ਬਿਜਲੀ ਲਈ ਬਜਟ ਵਿਚ ਰਾਸ਼ੀ ਰੱਖੀ ਗਈ ਹੈ ਪਰ ਇਹ ਰਵਾਇਤੀ ਪਾਰਟੀਆਂ ਵਾਂਗ ਚੋਣ-ਲੁਭਾਊ ਸਟੇਟ ਤੋਂ ਸਿਵਾਏ ਕੁਝ ਨਹੀਂ ਹੈ। ਸੂਬੇ ਸਿਰ ਚੜ੍ਹੇ ਕਰਜ਼ੇ ਦੇ ਹਿਸਾਬ ਨਾਲ ਇਸ ਨੂੰ ਤਰਕ-ਸੰਗਤ ਕਰਨ ਦੀ ਬਹੁਤ ਜ਼ਰੂਰਤ ਹੈ। ਸਭਨਾਂ ਲਈ ਮੁਫਤ ਬਿਜਲੀ ਦੀ ਥਾਂ ਛੋਟੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਹੀ ਮੁਫਤ ਬਿਜਲੀ ਦੇਣੀ ਬਣਦੀ ਹੈ। ਸੈਂਕੜੇ ਏਕੜ ਜ਼ਮੀਨਾਂ ਦੇ ਮਾਲਕ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਦਾ ਕੋਈ ਤਰਕ ਨਹੀਂ ਬਣਦਾ ਹੈ। 'ਬਦਲਾਅ' ਦਾ ਮਤਲਬ ਮਹਿੰਜ ਨਾਅਰੇ ਨਹੀਂ ਹੋਣੇ ਚਾਹੀਦੇ ਬਲਕਿ ਲੋਕ ਪੱਖੀ ਫੈਸਲੇ ਹੋਣੇ ਚਾਹੀਦੇ ਹਨ ਜੋ ਇਹ ਸਰਕਾਰ ਕਰ ਨਹੀਂ ਸਕੀ ਹੈ।

ਪੰਜਾਬ ਵਿਚ ਬੇਰੁਜ਼ਗਾਰੀ ਸਭ ਤੋਂ ਵੱਡਾ ਮਸਲਾ ਹੈ। ਬੇਰੁਜ਼ਗਾਰੀ ਕਾਰਨ ਹੀ ਪੰਜਾਬ ਦੀ ਜੁਆਨੀ ਲੱਖਾਂ ਰੁਪਏ ਹੱਥਾਂ 'ਚ ਫੜ ਕੇ ਵਿਦੇਸ਼ ਉਡਾਰੀ ਮਾਰ ਰਹੀ ਹੈ। ਇਸ ਬੇਧਿਕ ਹੁੰਝੇ (ਬਰੇਨ-ਡਰੇਨ) ਅਤੇ ਸੂਬੇ ਵਿਚੋਂ ਜਾ ਰਹੀ ਪੂੰਜੀ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਬਜਟ ਵਿਚ ਸਭ ਤੋਂ ਮੁੱਖ ਤਰਜੀਹ, ਸਭ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਤੇ ਰੁਜ਼ਗਾਰ ਨਾ ਦੇ ਸਕਣ ਤੱਕ ਬੇਰੁਜ਼ਗਾਰੀ ਭੱਤਾ ਹੋਣੀ ਚਾਹੀਦੀ ਸੀ ਪਰ ਸਰਕਾਰ ਨੇ ਇਸ ਬਜਟ ਵਿਚ ਬੇਰੁਜ਼ਗਾਰੀ ਭੱਤ ਲਈ ਧੋਲਾ ਨਹੀਂ ਰੱਖਿਆ ਹੈ। ਮੁੱਖ ਮੰਤਰੀ ਦਾ ਇਹ ਕਹਿ ਦੇਣਾ ਕਿ 'ਅੰਗਰੇਜ਼ ਇੱਥੇ ਆ ਕੇ ਨੌਕਰੀ ਕਰਿਆ ਕਰਨਗੇ' ਤਾਤੀਆਂ ਤਾਂ ਮਰਵਾ ਸਕਦਾ ਹੈ ਪਰ ਬਜਟ ਵਿਚ ਕੋਈ ਨੋਸ ਤਜਵੀਜ਼ ਰੱਖੇ ਬਗੈਰ ਅੰਗਰੇਜ਼ ਛੱਡੋ, ਇੱਥੇ ਵਾਲਿਆਂ ਨੂੰ ਇੱਥੇ ਨਹੀਂ ਰੋਕ ਸਕਦਾ ਹੈ।

'ਸਕੂਲ ਆਫ ਐਮੀਨੈਂਸ' ਦੇ ਨਾਂ 'ਤੇ 9ਵੀਂ ਤੋਂ 12ਵੀਂ ਤੱਕ ਦੀਆਂ ਕਲਾਸਾਂ ਦੇ ਵਿਦਿਆਰਥੀਆਂ ਲਈ ਹਰ ਬਲਾਕ ਵਿਚ ਵੱਖਰੀ ਤਰ੍ਹਾਂ ਦੇ ਸਕੂਲ ਚਲਾਉਣ ਦੀ ਯੋਜਨਾ ਰੱਖੀ ਗਈ ਹੈ ਪਰ ਉਸ ਤੋਂ ਮਹੱਤਵਪੂਰਨ ਤਾਂ ਖਾਲੀ ਅਸਾਮੀਆਂ ਪੂਰੀਆਂ ਕਰਨਾ ਹੈ। ਸਕੂਲ ਆਫ ਐਮੀਨੈਂਸ ਤਹਿਤ ਹੁਸ਼ਿਆਰ ਬੱਚਿਆਂ ਨੂੰ ਅਲੱਗ ਤੋਂ ਪੜ੍ਹਾਉਣਾ ਹੋਵੇਗਾ; ਇਸ ਤਰ੍ਹਾਂ ਬਾਕੀ ਸਕੂਲਾਂ ਵਿਚ ਬਹੁ-ਗਿਣਤੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਮਿਆਰ ਘਟੇਗਾ।

ਇਸ ਬਜਟ ਵਿਚ ਦਾਅਵੇ ਤਾਂ ਬਹੁਤ ਕੀਤੇ ਗਏ ਹਨ ਲੇਕਿਨ ਇਹ ਜ਼ਰੂਰ ਦੱਸਿਆ ਜਾਣਾ ਚਾਹੀਦਾ ਸੀ ਕਿ ਇਸ ਸਭ ਲਈ ਪੈਸਾ ਕਿੱਥੋਂ ਆਵੇਗਾ। ਪਿਛਲੀਆਂ ਸਰਕਾਰਾਂ ਦੀ ਤਰਜ਼ 'ਤੇ ਇਸ ਸਰਕਾਰ ਨੇ ਵੀ ਬੋਲੋਤੇ ਖਰਚੇ ਵਧਾਏ ਹੋਏ ਹਨ। ਜਦ ਤੱਕ ਸਰਕਾਰ ਸੂਬੇ ਦੀ ਆਰਥਿਕ ਹਕੀਕਤ ਨੂੰ ਤਸਲੀਮ ਕਰਦਿਆਂ ਲੋਕ ਪੱਖੀ ਤਜਵੀਜ਼ਾਂ ਨਹੀਂ ਲਿਆਉਂਦੀ, ਤਦ ਤੱਕ ਇਸ ਤਰ੍ਹਾਂ ਦੇ ਬਜਟ ਲੋਕ ਹਿੱਤ ਵਿਚ ਨਹੀਂ ਹੋਣਗੇ।

ਠਾਹ-ਸੋਟਾ -ਚਾਚਾ ਬੋਲਿਹਾਜ਼

ਕਿਹੜੇ ਪਏ ਰਾਹ ਯਾਰੋ?

ਸੁਣੇ ਗੱਲ ਔਲਾਦ ਨਾ ਮਾਪਿਆਂ ਦੀ, ਪੈਂਦਾ ਗਲ ਪ੍ਰਸ਼ਾਸਨ ਦੇ ਫਾਹ ਯਾਰੋ। ਪੱਟੀ ਮੇਸ'ਤੀ ਵਿਰਸੇ ਇਤਹਾਸ ਵਾਲੀ, ਫੁਕਰਪੁਣੇ ਦੇ ਪੈ ਗਏ ਨੇ ਰਾਹ ਯਾਰੋ। 'ਸਿੱਟੇ' ਓਸਦੇ ਐਸੇ ਹੀ ਨਿਕਲਣੇ ਸੀ, ਗੰਦੀ ਗਾਇਕੀ ਦਾ ਪਿਆ ਜੇ ਗਾਹ ਯਾਰੋ। ਅੱਗੇ ਦਿਸੇ ਸੁਧਾਰ ਦੀ ਆਸ ਕੋਈ ਨਾ, ਮਾੜੇ ਆਉਂਦੇ ਨੇ ਦਿਨ ਤੇ ਮਾਹ ਯਾਰੋ। ਸੱਤ ਬਿਗਾਨੀਆਂ ਇੱਜ਼ਤਾਂ ਦੇ ਰਾਖਿਆਂ ਨੇ, ਲੋਈ ਸ਼ਰਮ ਦੀ ਸੁੱਟੀ ਏ ਲਾਹ ਯਾਰੋ। 'ਸਿੱਠਤ ਨੀਵੀਂ' ਦੀ ਬਾਣੀ ਭੁਲਾਇ ਛੱਡੀ, ਬੁਰਫਾਗਰਦੀ ਦਾ ਲੱਗਿਆ ਪਾਹ ਯਾਰੋ।

ਇਹ 'ਖੁਦਕੁਸ਼ੀ' ਹੈ ਜਾਂ ਸੰਸਥਾਈ ਕਤਲ...

8-9 ਮਾਰਚ ਦੀ ਦਰਮਿਆਨੀ ਰਾਤ ਨੂੰ ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ ਮੈਡੀਕਲ ਅਤੇ ਰਿਸਰਚ ਅੰਮ੍ਰਿਤਸਰ ਵਿੱਚ ਡਾਕਟਰ ਪੰਪੋਸ ਵੱਲੋਂ ਕੀਤੀ 'ਖੁਦਕੁਸ਼ੀ' ਨਾਲ ਹਰ ਸੰਵੇਦਨਸ਼ੀਲ ਇਨਸਾਨ ਦਾ ਮਨ ਵਲੰਧਰਿਆ ਗਿਆ ਹੈ। ਪੜ੍ਹਾਈ ਵਿੱਚ ਅੱਵਲ ਅਤੇ 95% ਅੰਕ ਹਾਸਲ ਕਰਨ ਵਾਲੀ ਇਹ ਬੇਟੀ ਰਾਮਮੰਡੀ (ਜਲੰਧਰ ਸ਼ਹਿਰ) ਦੇ ਵਸਨੀਕ ਦਲਿਤ ਪਰਿਵਾਰ ਦੀ ਜਾਈ ਸੀ। ਉਹ ਬਹੁਤ ਹੀ ਹੋਣਹਾਰ ਸੀ ਅਤੇ ਇੰਟਰਨਸ਼ਿਪ ਕਰ ਰਹੀ ਸੀ। ਲੜਕੀ ਦੇ ਦਿਨ ਤੋਂ ਹੋਸਟਲ ਦੇ ਕਮਰੇ 'ਚੋਂ ਬਾਹਰ ਨਹੀਂ ਸੀ ਆਈ ਪਰ ਸੰਸਥਾ ਦਾ ਪ੍ਰਸ਼ਾਸਨ ਪੂਰੀ ਤਰ੍ਹਾਂ ਬੇਪ੍ਰਵਾਹ ਸੀ। ਜਦੋਂ ਫੋਨ ਉੱਪਰ ਸੰਪਰਕ ਨਾ ਹੋਣ 'ਤੇ ਲੜਕੀ ਦੇ ਪਰਿਵਾਰ ਨੇ ਜਾ ਕੇ ਕਮਰਾ ਖੁੱਲ੍ਹਵਾਇਆ ਤਾਂ ਲੜਕੀ ਜ਼ਿੰਦਗੀ ਦੀ ਲੜਾਈ ਹਾਰ ਚੁੱਕੀ ਸੀ।

ਇਹ ਹਾਲਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾਂਦੇ ਮੈਡੀਕਲ ਇੰਸਟੀਚਿਊਟ ਦੇ ਹਨ ਜੋ ਸਿੱਖੀ ਦੇ ਪ੍ਰਚਾਰ-ਪ੍ਰਸਾਰ ਦੇ ਦਾਅਵੇ ਕਰਦੀ ਹੈ। ਉੱਥੇ ਵੀ ਭਾਰਤ ਦੇ ਮੈਡੀਕਲ ਕਾਲਜਾਂ ਵਿੱਚ ਮਾਹੌਲ ਐਨਾ ਅਣਮਨੁੱਖੀ ਹੈ ਕਿ ਖੁਦਕੁਸ਼ੀਆਂ ਅਤੇ ਪੜ੍ਹਾਈ ਛੱਡਣ ਦੀਆਂ ਖਬਰਾਂ ਅਕਸਰ ਆਉਂਦੀਆਂ ਹਨ। ਪਿਛਲੇ ਦਿਨੀਂ ਇੱਕ

ਬੂਟਾ ਸਿੰਘ ਮਹਿਮੂਦਪੁਰ
ਫੋਨ: +91-94634-74342

ਆਰ.ਟੀ.ਆਈ. ਕਾਰਕੁਨ ਵੱਲੋਂ ਮੰਗੀ ਸੂਚਨਾ ਦੇ ਜਵਾਬ 'ਚ ਨੈਸ਼ਨਲ ਮੈਡੀਕਲ ਕਮਿਸ਼ਨ ਨੇ ਜਾਣਕਾਰੀ ਦਿੱਤੀ ਸੀ ਕਿ ਪਿਛਲੇ ਪੰਜ ਸਾਲਾਂ 'ਚ 64 ਐਮ.ਬੀ.ਬੀ.ਐੱਸ. ਅਤੇ 55 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੇ ਖੁਦਕੁਸ਼ੀ ਕੀਤੀ ਹੈ ਅਤੇ 160 ਐਮ.ਬੀ.ਬੀ.ਐੱਸ. ਅਤੇ 956 ਪੋਸਟ ਗ੍ਰੈਜੂਏਟ ਵਿਦਿਆਰਥੀ ਮੈਡੀਕਲ ਕਾਲਜ ਛੱਡ ਗਏ। ਇਹ ਆਮ ਵਿਦਿਆਰਥੀਆਂ ਦੇ ਅੰਕੜੇ ਹਨ। ਜੇ ਵਿਦਿਆਰਥੀ ਦਲਿਤ ਹੈ ਤਾਂ ਉਸ ਜਾਤ ਆਧਾਰਿਤ ਅਪਮਾਨ ਅਤੇ ਜ਼ਲਾਲਤ ਦੀ ਕੋਈ ਹੱਦ ਨਹੀਂ ਹੈ ਜੋ ਉਸ ਨੂੰ ਪੈਰ-ਪੈਰ 'ਤੇ ਝੱਲਣਾ ਪੈਂਦਾ ਹੈ। ਪਰਿਵਾਰ ਮੈਂਬਰਾਂ ਅਨੁਸਾਰ ਦਲਿਤ ਹੋਣ ਕਾਰਨ ਡਾ. ਪੰਪੋਸ ਨੂੰ ਉਸ ਦੇ ਪ੍ਰੋਫੈਸਰ ਅਤੇ ਹੋਰ ਡਾਕਟਰ ਤਾਅਨੇ-ਮਿਹਣੇ ਦੇ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਦੇ ਸਨ ਅਤੇ ਧਮਕਾਉਂਦੇ ਸਨ ਕਿ ਉਹ ਉਸ ਨੂੰ ਡਾਕਟਰ ਨਹੀਂ ਬਣਨ ਦੇਣਗੇ।

ਇਹ ਕੇਸ ਡਾ. ਪਾਇਲ ਤੜਵੀ ਦੀ ਕਥਿਤ ਖੁਦਕੁਸ਼ੀ ਨਾਲ ਮਿਲਦਾ-ਜੁਲਦਾ ਹੈ ਜਿਸ ਨੇ ਜਾਤਪਾਤੀ ਜ਼ਲਾਲਤ ਬਰਦਾਸ਼ਤ ਨਾ ਕਰਦੇ ਹੋਏ 22 ਮਈ 2019 ਨੂੰ ਖੁਦਕੁਸ਼ੀ ਕਰ ਲਈ ਸੀ। ਡਾ. ਪਾਇਲ ਮੁੰਬਈ ਦੇ ਟੀ.ਐਨ. ਟੋਪੀਵਾਲਾ ਨੈਸ਼ਨਲ ਪੋਸਟ ਗ੍ਰੈਜੂਏਟ ਮੈਡੀਕਲ ਕਾਲਜ ਦੀ ਵਿਦਿਆਰਥਣ ਸੀ। ਇੱਕ ਸੂਚੀਦਰਜ ਆਦਿਵਾਸੀ ਤੜਵੀ ਭੀਲ ਕਬੀਲੇ ਅਤੇ ਘੱਟ ਗਿਣਤੀ ਮੁਸਲਿਮ ਭਾਈਚਾਰੇ 'ਚੋਂ ਹੋਣ ਕਾਰਨ ਪਾਇਲ (ਸੂਚੀਦਰਜ ਕਬਾਇਲੀ-ਘੱਟਗਿਣਤੀ-ਅੰਤਰ ਕਾਰਨ) ਤੀਹਰੇ ਵਿਤਕਰੇ ਦੀ ਸ਼ਿਕਾਰ ਸੀ। ਇਸੇ ਤਰ੍ਹਾਂ 17 ਜਨਵਰੀ 2016 ਨੂੰ ਹੈਦਰਾਬਾਦ ਸੈਂਟਰਲ ਯੂਨੀਵਰਸਿਟੀ ਦੇ ਹੋਣਹਾਰ ਵਿਦਿਆਰਥੀ ਰੋਹਿਤ ਵੇਮੂਲਾ ਦੀ 'ਖੁਦਕੁਸ਼ੀ' ਨੇ ਜਾਤ ਹੰਕਾਰ ਵਿੱਚ ਗ੍ਰੈਜੂਏਟ ਉੱਚ ਅਕਾਦਮਿਕ ਸੰਸਥਾਵਾਂ ਦੇ ਪ੍ਰਸ਼ਾਸਨ ਦਾ ਘਿਨਾਉਣਾ ਜਾਤਪਾਤੀ ਚਿਹਰਾ ਬੇਪਰਦ ਕੀਤਾ ਸੀ। ਇਹ ਕੁਝ ਪ੍ਰਮੁੱਖ ਮਿਸਾਲਾਂ ਹਨ ਕਿਵੇਂ ਸਾਡੇ ਸਮਾਜੀ ਪ੍ਰਬੰਧ ਦੀ ਰਗ-ਰਗ 'ਚ ਫੈਲੀ ਜਾਤਪਾਤ ਹੋਣਹਾਰ ਬੱਚਿਆਂ ਦੀਆਂ ਜਾਨਾਂ ਲੈ ਰਹੀ ਹੈ।

ਇਨ੍ਹਾਂ ਤਿੰਨਾਂ ਦਾ ਸੰਤਾਪ ਸਾਂਝਾ ਹੈ। ਡਾ. ਪੰਪੋਸ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਔਰਤ ਰੋਗ ਵਿਭਾਗ ਦੀ ਮੁਖੀ ਡਾ. ਪ੍ਰਤਿਭਾ, ਡਾ. ਬੀਰ ਦਵਿੰਦਰ ਸਿੰਘ, ਡਾ. ਪ੍ਰਭਾਕਰ, ਪ੍ਰੋਫੈਸਰ ਸਵਾਤੀ, ਪ੍ਰਿਅੰਕਾ, ਗਗਨਦੀਪ ਕੌਰ, ਨਮਿਸ਼ਾ, ਕਰਨਬੀਰ ਸਿੰਘ, ਜਿਮੀ ਅਤੇ ਡਾ. ਪਿਊਸ਼ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਹ ਜਾਤ ਹੰਕਾਰੀ ਪ੍ਰੋਫੈਸਰ ਅਤੇ ਬੈਚਮੇਟ ਉਸ ਨੂੰ ਮਾਨਸਿਕ ਤੌਰ 'ਤੇ ਤਸੀਹੇ ਦੇਣ ਅਤੇ ਅਪਮਾਨਿਤ ਕਰਨ ਦੇ ਦੋਸ਼ੀ ਹਨ ਜੋ ਉਸ ਨੂੰ ਪੜ੍ਹਾਈ ਛੱਡ ਜਾਣ ਲਈ ਮਜਬੂਰ ਕਰ ਰਹੇ ਸਨ ਅਤੇ ਉਸ ਦੇ ਪਰਿਵਾਰ ਨੂੰ ਮਾਰਨ ਦੀਆਂ ਧਮਕੀਆਂ ਦਿੰਦੇ ਸਨ। ਸ਼ਿਕਾਇਤ ਕਰਨ 'ਤੇ ਹੋਰ ਜ਼ਿਆਦਾ ਜ਼ਲੀਲ ਕਰਦੇ ਸਨ ਕਿਉਂਕਿ ਉਨ੍ਹਾਂ ਨੂੰ ਕੋਈ ਡਰ ਨਹੀਂ ਸੀ। ਲੜਕੀ ਦੀ ਮਾਤਾ ਉਸ ਨੂੰ ਹੋਸਟਲ ਦੇ ਕੇ ਸਮਾਂ ਲੰਘਾਉਣ ਲਈ ਪ੍ਰੇਰਦੀ ਰਹੀ ਪਰ ਜਾਤਪਾਤੀ ਹੰਕਾਰੀਆਂ ਅਤੇ ਉਨ੍ਹਾਂ ਦੀ ਸਰਪ੍ਰਸਤੀ ਕਰ ਰਹੇ ਕਾਲਜ ਪ੍ਰਸ਼ਾਸਨ ਅੰਗ

ਉਹ ਬੇਵਸ ਸਨ। ਰੋਹਿਤ ਵੇਮੂਲਾ ਨੂੰ ਖੁਦਕੁਸ਼ੀ ਦੇ ਮੂੰਹ ਖੱਕਣ ਵਿੱਚ ਵਾਈਸ ਚਾਂਸਲਰ ਪੀ. ਔਪਾਰਾਉ ਅਤੇ ਮਨੁੱਖੀ ਵਸੀਲਿਆਂ ਦੀ ਕੈਬਨਿਟ ਮੰਤਰੀ ਸਮਿੱਤਾ ਇਰਾਨੀ ਸਮੇਤ ਹੁਕਮਰਾਨ ਆਰ.ਐੱਸ.ਐੱਸ.-ਭਾਜਪਾ ਦੀ ਸੰਸਥਾਗਤ ਭੂਮਿਕਾ ਸਰੇਆਮ ਜੱਗ ਜਾਹਰ ਹੋਈ ਸੀ। ਇਸੇ ਤਰ੍ਹਾਂ ਡਾ. ਪਾਇਲ ਆਪਣੀਆਂ ਤਿੰਨ ਸੀਨੀਅਰ ਡਾਕਟਰਾਂ ਡਾ. ਹੇਮਾ ਅਹੁਜਾ, ਡਾ. ਅੰਕਿਤਾ ਖੰਡੇਲਵਾਲ ਅਤੇ ਡਾ. ਭਕਤੀ ਮਹਾਰੇ ਦੇ ਜਾਤ ਹੰਕਾਰੀ ਵਤੀਰੇ ਤੋਂ ਪੀੜਤ ਸੀ। ਇਹ ਤਿੰਨੋਂ ਗਾਇਨੀ ਵਿਭਾਗ ਵਿੱਚ ਸਨ ਅਤੇ ਹਰ ਵਕਤ ਵਿਭਾਗ ਦੇ ਮੁਖੀ ਦੀ ਮਿਲੀ-ਭੁਗਤ ਨਾਲ ਡਾ. ਪਾਇਲ ਨੂੰ ਤੰਗ-ਪ੍ਰੇਸ਼ਾਨ ਕਰਦੀਆਂ ਸਨ। ਰੈਗਿੰਗ ਦੌਰਾਨ ਵੀ ਉਸ ਨੂੰ ਉਸ ਦੇ ਜਾਤੀ ਪਿਛੋਕੜ ਦੇ ਆਧਾਰ 'ਤੇ ਅਪਮਾਨਿਤ ਕੀਤਾ ਗਿਆ। ਉਪਰੋਕਤ ਤਿੰਨੋਂ ਡਾਕਟਰ ਮਰੀਜ਼ਾਂ ਅਤੇ ਮੈਡੀਕਲ ਸਟਾਫ਼ ਦੇ ਸਾਹਮਣੇ ਹੀ ਡਾ. ਪਾਇਲ ਨੂੰ ਜਾਤੀ ਸੂਚਕ ਤਾਰਨੇ ਅਤੇ ਗਾਹਲਾਂ ਦੇ ਕੇ ਬੇਇੱਜ਼ਤ ਕਰਦੀਆਂ ਸਨ।



ਖੱਬਿਓ: ਡਾ. ਪੰਪੋਸ, ਡਾ. ਪਾਇਲ ਤੜਵੀ ਅਤੇ ਰੋਹਿਤ ਵੇਮੂਲਾ।

ਉਸ ਨੂੰ ਅਪਰੇਸ਼ਨ ਬੀਏਟਰ ਵਿੱਚ ਅਪਰੇਸ਼ਨ ਵੀ ਨਹੀਂ ਕਰਨ ਦਿੱਤੇ ਜਾਂਦੇ ਸਨ। ਡਾ. ਪੰਪੋਸ ਅਤੇ ਡਾ. ਪਾਇਲ ਦੇ ਪਰਿਵਾਰ ਮੈਂਬਰਾਂ ਵੱਲੋਂ ਜੋ ਹਾਲਾਤ ਬਿਆਨ ਕੀਤੇ ਗਏ, ਇਹ ਉਨ੍ਹਾਂ ਜਾਤਪਾਤੀ ਮਾਨਸਿਕਤਾ ਵਾਲਿਆਂ ਦੇ ਮੂੰਹ ਉੱਪਰ ਕਰਾਰੀ ਚਪੇੜ ਹਨ ਜਿਹੜੇ ਜਾਤ ਆਧਾਰਿਤ ਰਾਖਵੇਂਕਰਨ ਦੀ ਬਜਾਏ ਆਰਥਕ ਆਧਾਰ 'ਤੇ ਰਾਖਵੇਂਕਰਨ ਦੀਆਂ ਬੇਹੁਦਾ ਦਲੀਲਾਂ ਦਿੰਦੇ ਹਨ। ਬੱਚਿਆਂ ਆਪਣੇ ਪਰਿਵਾਰਾਂ ਨਾਲ ਸਭ ਕੁਝ ਸਾਂਝਾ ਕਰਦੀਆਂ ਸਨ। ਆਪਣੀ ਜਾਨ ਲੈਣ ਦਾ ਕਦਮ ਸੰਵੇਦਨਸ਼ੀਲ ਅਤੇ ਖੁਦਦਾਰ ਇਨਸਾਨ ਉਦੋਂ ਹੀ ਚੁੱਕਦਾ ਹੈ ਜਦੋਂ ਨਿੱਤ ਦਾ ਅਪਮਾਨ ਬਰਦਾਸ਼ਤ ਤੋਂ ਬਾਹਰ ਹੋ ਜਾਂਦਾ ਹੈ। ਡਾ. ਪਾਇਲ ਤਾਂ ਆਪਣੇ ਪਰਿਵਾਰ ਨੂੰ ਰਿਜ਼ਵਰ ਸੀਟ ਛੱਡਣ ਲਈ 20 ਲੱਖ ਰੁਪਏ ਦਾ ਇੰਤਜ਼ਾਮ ਕਰਨ ਦੇ ਵਾਸਤੇ ਵੀ ਪਾਉਂਦੀ ਰਹਿੰਦੀ ਸੀ। ਸ਼ਿਕਾਇਤ ਕਰਨ 'ਤੇ ਜਾਤ ਹੰਕਾਰੀਆਂ ਨੇ ਸਗੋਂ ਉਸ ਨੂੰ ਜ਼ਲੀਲ ਅਤੇ ਤੰਗ-ਪ੍ਰੇਸ਼ਾਨ ਕਰਨ ਦਾ ਸਿਲਸਿਲਾ ਹੋਰ ਵੀ ਤੇਜ਼ ਕਰ ਦਿੱਤਾ। ਉਸ ਨੂੰ ਧਮਕੀ ਦਿੱਤੀ ਗਈ ਕਿ ਉਸ ਦੀ ਡਿਗਰੀ ਮੁਕੰਮਲ ਨਹੀਂ ਹੋਣ ਦਿੱਤੀ ਜਾਵੇਗੀ। ਖੁਦਕੁਸ਼ੀ ਕਰਨ ਵਾਲੇ ਦਿਨ ਵੀ ਉਹ ਬੁਰੀ ਤਰ੍ਹਾਂ ਅਪਮਾਨਿਤ ਹੋ ਕੇ ਰੋਂਦੀ ਹੋਈ ਆਪਣੇ ਕਮਰੇ ਵਿੱਚ ਵਾਪਸ ਆਈ ਸੀ।

ਜਾਤਪਾਤੀ ਜ਼ਲਾਲਤ ਤੋਂ ਤੰਗ ਆ ਕੇ ਖੁਦਕੁਸ਼ੀਆਂ ਨਵਾਂ ਵਰਤਾਰਾ ਨਹੀਂ ਹੈ। ਅਜੋਕੇ ਦਰੋਣਾਚਾਰੀਆ ਆਪਣੇ ਕਸਬ ਵਿੱਚ ਆਪਣੇ ਪੁਰਖਿਆਂ ਦੇ ਮੁਕਾਬਲੇ ਬਹੁਤ ਹੀ ਸ਼ਾਤਰ ਅਤੇ ਤਜਰਬੇਕਾਰ ਹਨ। ਉਨ੍ਹਾਂ ਦੇ ਦਲਿਤ ਬੱਚਿਆਂ ਨੂੰ ਗਿਆਨ ਤੋਂ ਵਾਂਝੇ ਕਰਨ ਦੇ ਤਰੀਕੇ ਪੁਰਾਣੇ ਜ਼ਮਾਨੇ ਵਾਲੇ ਕੁੱਝ ਨਹੀਂ ਸਗੋਂ ਬਹੁਤ ਹੀ ਵਿਕਸਤ, ਸੂਖਮ ਅਤੇ ਵੰਨ-ਸਵੰਨੇ ਹਨ। ਉਹ ਪੜ੍ਹਾਈ ਵਿੱਚ ਹੁਸ਼ਿਆਰ ਦਲਿਤ ਬੱਚਿਆਂ ਦਾ ਮਨੋਬਲ ਤੋੜ ਕੇ ਉਨ੍ਹਾਂ ਨੂੰ ਪੜ੍ਹਾਈ ਛੱਡਣ ਲਈ ਮਜਬੂਰ ਕਰਦੇ ਹਨ। 13 ਜੂਨ 2019 ਨੂੰ ਰੋਹਤਕ ਮੈਡੀਕਲ ਕਾਲਜ (ਹਰਿਆਣਾ) ਦੇ ਪੀ.ਐੱਚ.ਡੀ. ਕਰ ਰਹੇ ਹੋਣਹਾਰ ਖੋਜਕਾਰ ਓਕਾਰ ਨੇ ਉੱਚ ਜਾਤੀ ਹੰਕਾਰ ਦੇ ਡੰਗੇ ਖੋਜ ਮੁਖੀ ਅਤੇ ਹੋਰ ਅਧਿਆਪਕਾਂ ਦੀ ਧੱਕੇਸ਼ਾਹੀ ਨਾ ਸਹਾਰਦੇ ਹੋਏ ਖੁਦਕੁਸ਼ੀ ਕੀਤੀ ਸੀ। ਥੋੜ੍ਹਾ ਹੋਰ ਪਿੱਛੇ ਜਾਇਆ ਜਾਵੇ ਤਾਂ 2007 ਤੋਂ 2011 ਤੱਕ ਦੇ ਚਾਰ ਸਾਲਾਂ ਵਿੱਚ ਹੀ ਉੱਚ ਸਿੱਖਿਆ ਸੰਸਥਾਵਾਂ ਵਿੱਚ ਖੁਦਕੁਸ਼ੀਆਂ ਦੇ ਅਠਾਰਾਂ ਮਾਮਲੇ ਸਾਹਮਣੇ ਆਏ ਸਨ: ਐਮ. ਸ਼੍ਰੀਕਾਂਤ (ਬੀ.ਟੈਕ. ਫਾਈਨਲ ਆਈ. ਆਈ.ਟੀ. ਬਾਂਬੇ), ਅਜੈ ਸੀ. ਚੰਦਰਾ (ਪੀ.ਐੱਚ.ਡੀ., ਆਈ.ਆਈ., ਸਾਇੰਸਜ਼

ਬੰਗਲੌਰ), ਜਸਪ੍ਰੀਤ ਸਿੰਘ (ਐਮ.ਬੀ.ਬੀ.ਐਸ. ਫਾਈਨਲ ਜੀ.ਐਚ.ਸੀ. ਚੰਡੀਗੜ੍ਹ), ਸੇਠਲ ਕੁਮਾਰ (ਹੈਦਰਾਬਾਦ), ਪ੍ਰਸਾਂਤ ਬ. ਕੁਰੀਲ (ਕਾਨਪੁਰ), ਜੀ. ਸੁਮਨ (ਕਾਨਪੁਰ), ਅੰਕਿਤਾ ਵੇਯਤਾ (ਅਹਿਮਦਾਬਾਦ), ਡੀ. ਸਿਆਮ ਕੁਮਾਰ (ਵਿਜੈਵਾੜਾ), ਐਸ. ਅਮਰਾਵਤੀ (ਹੈਦਰਾਬਾਦ), ਬਾਂਦੀ ਅਨੁਸਾ (ਹੈਦਰਾਬਾਦ), ਪੁਸਪਾਂਜਲੀ ਵੀ ਪੂਰਤੀ (ਬੰਗਲੌਰ), ਸੁਸ਼ੀਲ ਕੁਮਾਰ ਚੌਧਰੀ (ਲਖਨਊ), ਬਾਲਮੁਕੰਦ ਭਾਰਤੀ (ਨਵੀਂ ਦਿੱਲੀ), ਜੇ.ਕੇ. ਰਮੇਸ਼ (ਬੰਗਲੌਰ), ਮਾਧੁਰੀ ਸਾਲੇ (ਕਾਨਪੁਰ), ਜੀ. ਵਾਰਾਲਕਸਮੀ (ਹੈਦਰਾਬਾਦ), ਮੁਨੀਸ ਕੁਮਾਰ (ਰੁੜਕੀ) ਅਤੇ ਲਿਕੇਸ ਮੋਹਨ ਗਾਵਲੇ (ਨਵੀਂ ਦਿੱਲੀ)।

ਜਾਤਪਾਤੀ ਜ਼ਲਾਲਤ ਦੀ ਗੰਭੀਰਤਾ ਦੇ ਮੱਦੇਨਜ਼ਰ 2007 ਵਿੱਚ ਮਨੋਮੋਹਨ ਸਿੰਘ ਸਰਕਾਰ ਨੂੰ ਬੋਰਡ ਕਮੇਟੀ ਬਣਾਉਣੀ ਪਈ ਸੀ। ਕਮੇਟੀ ਨੇ ਅਧਿਐਨ ਵਿੱਚ ਨੋਟ ਕੀਤਾ ਕਿ ਉੱਚ ਵਿਦਿਅਕ ਸੰਸਥਾਵਾਂ ਵਿੱਚ ਦਲਿਤ ਬੱਚਿਆਂ ਦਾ ਮਨੋਬਲ ਤੋੜ

ਮੈਡੀਕਲ ਕਾਲਜਾਂ ਵਰਗੀਆਂ ਉੱਚੇਰੀਆਂ ਵਿਦਿਅਕ ਸੰਸਥਾਵਾਂ ਅੰਦਰ ਵੀ ਜਾਤਪਾਤੀ ਨਫ਼ਰਤ ਦੀਆਂ ਜੜ੍ਹਾਂ ਕਿੰਨੀਆਂ ਡੂੰਘੀਆਂ ਹਨ। ਉਪਰੋਕਤ ਅਠਾਰਾਂ ਖੁਦਕੁਸ਼ੀਆਂ ਦੀਆਂ ਰਿਪੋਰਟਾਂ ਵਿੱਚ ਵੀ ਇਸ ਵਰਤਾਰੇ ਦੀਆਂ ਬਹੁ-ਪਰਤਾਂ ਮਿਲ ਜਾਂਦੀਆਂ ਹਨ।

ਜਾਤਪਾਤੀ ਨਫ਼ਰਤ ਮਹਿਜ਼ ਵਿਅਕਤੀਆਂ ਦੀ ਸੋਚ ਵਿੱਚ ਨਹੀਂ ਹੈ। ਦਰਅਸਲ ਸਾਡਾ ਸਮਾਜੀ ਤੇ ਰਾਜ ਢਾਂਚਾ ਜਨਮ ਤੋਂ ਹੀ ਮਨੁੱਖ ਦੀ ਵਿਚਾਰਧਾਰਕ ਪਰਵਰਿਸ਼ ਬਹੁਤ ਹੀ ਸਿਲਸਿਲੇਵਾਰ ਤਰੀਕੇ ਨਾਲ ਜਾਤੀਵਾਦੀ ਮਨੁੱਵਾਦੀ ਵਿਚਾਰਧਾਰਾ ਅਨੁਸਾਰ ਕਰਦਾ ਹੈ। ਸਮਾਜ ਅਤੇ ਵਿਦਿਅਕ ਸੰਸਥਾਵਾਂ ਦਾ ਸਮੁੱਚਾ ਸਮਾਜੀ, ਸੱਭਿਆਚਾਰਕ ਅਤੇ ਸੰਸਥਾਈ ਮਾਹੌਲ ਬੱਚੇ ਨੂੰ ਇਸੇ ਸਾਂਝੇ ਵਿਚ ਢਾਲਦਾ ਹੈ। ਬਚਪਨ ਤੋਂ ਹੀ ਉੱਚ ਜਾਤੀ ਬੱਚਿਆਂ ਦੇ ਦਿਮਾਗਾਂ 'ਚ ਨੀਵੀਆਂ ਜਾਤਾਂ ਵਿਰੁੱਧ ਨਫ਼ਰਤ ਭਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਅਤੇ ਵੱਡਾ ਹੋਣ 'ਤੇ ਰਿਜ਼ਵੇਸ਼ਨ ਦੀ 'ਬੇਇਨਸਾਫ਼ੀ' ਵਿਰੁੱਧ ਬੁੜਬੁੜ ਉਨ੍ਹਾਂ ਨੂੰ ਉਨ੍ਹਾਂ ਨਾਲ ਹੋ ਰਹੇ 'ਵਿਤਕਰੇ' ਦਾ ਅਹਿਸਾਸ ਕਰਾਉਣਾ

ਵਿਸ਼ਵੀਕਰਨ ਅਤੇ ਨਵਉਦਾਰਵਾਦੀ ਆਰਥਿਕ ਮਾਡਲ ਦੇ ਲਾਗੂ ਹੋਣ ਨਾਲ ਸਰਕਾਰੀ ਨੌਕਰੀਆਂ ਦੇ ਖ਼ਤਮ ਹੋਣ ਅਤੇ ਰੁਜ਼ਗਾਰ ਦੀ ਬੇਯਕੀਨੀ ਵਧਣ ਨਾਲ 'ਰਾਖਵੇਂਕਰਨ' ਵਿਰੋਧੀ ਜਾਤਪਾਤੀ ਮਾਨਸਿਕਤਾ ਵਿੱਚ ਬਹੁਤ ਤੇਜ਼ੀ ਨਾਲ ਇਜ਼ਾਫ਼ਾ ਹੋਇਆ ਹੈ। ਮਨੁੱਵਾਦੀ ਤਾਕਤਾਂ ਅਖਾਉਤੀ ਉੱਚ ਜਾਤਾਂ ਦੇ ਲੋਕਾਂ ਦੇ ਮਨਾਂ ਅੰਦਰ ਇਹ ਝੂਠ ਕੁੱਟ-ਕੁੱਟ ਕੇ ਭਰਦੀਆਂ ਆ ਰਹੀਆਂ ਹਨ ਕਿ 'ਕੋਟੇ ਵਾਲੇ' ਮੈਰਿਟ ਵਾਲਿਆਂ ਦਾ ਹੱਕ ਮਾਰਦੇ ਹਨ। ਨਵਉਦਾਰਵਾਦੀ 'ਵਿਕਾਸ ਮਾਡਲ' ਦੌਰਾਨ ਇਹ ਜਾਤਪਾਤੀ ਜ਼ਹਿਰ ਖਾਸ ਤੇਜ਼ੀ ਨਾਲ ਫੈਲਾਇਆ ਗਿਆ ਹੈ। ਹਿੰਦੂਤਵ ਅਤੇ 'ਨਰਮ ਹਿੰਦੂਤਵ' ਦੀਆਂ ਪੈਰੋਕਾਰ ਤਮਾਮ ਹਾਕਮ ਜਮਾਤੀ ਤਾਕਤਾਂ ਦਾ ਇਸ ਝੂਠ ਨੂੰ ਫੈਲਾਉਣ ਵਿੱਚ ਆਪੋ-ਆਪਣਾ ਯੋਗਦਾਨ ਹੈ। ਇਸ ਝੂਠ ਤੋਂ ਪ੍ਰਭਾਵਿਤ ਲੋਕਾਂ ਦਾ ਤਰਕ ਇਹ ਹੈ ਕਿ ਸਰਕਾਰ ਵੇਟਾਂ ਦੀ ਖਾਤਰ 'ਨਾਲਾਇਕ' ਹਿੱਸਿਆਂ ਨੂੰ ਯੋਗਤਾ ਤੋਂ ਛੋਟ ਦੇ ਕੇ ਮੈਰਿਟ ਵਾਲੇ 'ਜਨਰਲ ਵਰਗ' ਤੋਂ ਪੜ੍ਹਾਈ ਅਤੇ ਨੌਕਰੀ ਦੇ ਮੌਕੇ ਖੋਹਦੀਆਂ ਹਨ ਅਤੇ ਇੱਥੇ 'ਕੋਟੇ ਵਾਲਿਆਂ' ਨੂੰ ਉਨ੍ਹਾਂ ਦੇ ਸਿਰ 'ਤੇ ਬਿਠਾਉਂਦੀਆਂ ਹਨ। ਆਪਣੇ ਨਾਲ ਇਸ ਕਥਿਤ ਵਿਤਕਰੇ ਦਾ ਬਦਲਾ ਉਹ ਦਲਿਤ ਵਿਦਿਆਰਥੀਆਂ ਨੂੰ ਦੁਰਕਾਰ ਕੇ ਅਤੇ ਤਰ੍ਹਾਂ-ਤਰ੍ਹਾਂ ਦੇ ਤਰੀਕਿਆਂ ਨਾਲ ਉਨ੍ਹਾਂ ਨੂੰ ਜ਼ਲੀਲ ਕਰ ਕੇ ਲੈਂਦੇ ਹਨ। ਇਸੇ ਦਾ ਸ਼ਿਕਾਰ ਕਦੇ ਰੋਹਿਤ ਵੇਮੂਲਾ ਤੇ ਪਾਇਲ ਹੋਏ ਅਤੇ ਹੁਣ ਪੰਪੋਸ ਹੋਈ ਹੈ। ਅਖਾਉਤੀ ਉੱਚ ਜਾਤੀ ਦੇ ਸੀਨੀਅਰ ਡਾਕਟਰ, ਪ੍ਰੋਫੈਸਰ ਅਤੇ ਹੋਰ ਸ਼ਖ਼ਸ ਉਨ੍ਹਾਂ ਨੂੰ ਹਰ ਵਕਤ ਬੇਇੱਜ਼ਤ ਕਰਨ ਅਤੇ ਨੀਵਾਂ ਦਿਖਾਉਣ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਸੀ ਜਾਣ ਦਿੰਦੇ। ਉਹ ਨਹੀਂ ਸੀ ਚਾਹੁੰਦੇ ਕਿ ਦਲਿਤ ਕਿਸੇ ਵੀ ਸੂਰਤ ਵਿੱਚ ਤਰੱਕੀ ਕਰਕੇ ਉਨ੍ਹਾਂ ਦੇ ਬਰਾਬਰ ਖੜ੍ਹਨ। ਉਹ ਚਾਹੁੰਦੇ ਸਨ ਕਿ ਜਿਵੇਂ ਦਲਿਤ ਪਹਿਲਾਂ ਅਖਾਉਤੀ ਉੱਚ ਜਾਤੀਆਂ ਦੀ ਗੁਲਾਮੀ ਕਰਦੇ ਸਨ ਅੱਜ ਵੀ ਉਸੇ ਤਰ੍ਹਾਂ ਵਗਾਰ ਕਰਦੇ ਰਹਿਣ ਅਤੇ ਅਣਮਨੁੱਖੀ ਹਾਲਾਤ ਵਿੱਚ ਦਿਨ ਕਟੀ ਕਰਦੇ ਰਹਿਣ।

ਇਹ ਸੰਸਥਾਈ ਵਰਤਾਰਾ ਨਿਖੇਧੀਆਂ ਨਾਲ ਰੁਕਣ ਵਾਲਾ ਨਹੀਂ ਹੈ। ਸਮੂਹ ਇਨਸਾਫ਼ਪਸੰਦ ਤਾਕਤਾਂ ਨੂੰ ਜਾਤਪਾਤੀ ਦਾਬੇ ਦੇ ਵੱਖੋ-ਵੱਖਰੇ ਇਜ਼ਹਾਰਾਂ ਵਿਰੁੱਧ ਸਿਲਸਿਲੇਵਾਰ ਅਤੇ ਲਗਾਤਾਰਤਾ ਨਾਲ ਬਹੁਪੱਖੀ ਲੜਾਈ ਛੇੜਣੀ ਚਾਹੀਦੀ ਹੈ। ਦਲਿਤਾਂ ਦੀ ਜਾਤ ਆਧਾਰਿਤ ਲਾਮਬੰਦੀ ਇਸ ਅਨਿਆਂ ਦੇ ਖਿਲਾਫ ਰਸਮੀ ਵਿਰੋਧ ਤਾਂ ਦਰਜ ਕਰਵਾ ਸਕਦੀ ਹੈ ਜਾਂ ਰਾਖਵੇਂਕਰਨ ਨੂੰ ਖ਼ਤਮ ਕਰਨ ਦੀਆਂ ਕੁਝ ਕੁ ਮਨੁੱਵਾਦੀ ਚਾਲਾਂ ਨੂੰ ਵਕਤੀ ਤੌਰ 'ਤੇ ਰੋਕਣ ਦਾ ਸਾਧਨ ਤਾਂ ਬਣ ਸਕਦੀ ਹੈ ਲੇਕਿਨ ਉਹ ਜਾਤਪਾਤ ਨੂੰ ਬਰਕਰਾਰ ਰੱਖ ਰਹੇ ਇਸ ਆਦਮਖੋਰ ਰਾਜ ਢਾਂਚੇ ਦੀ ਸਮਾਜੀ ਬੁਨਿਆਦ ਨੂੰ ਚਕਨਾਚੂਰ ਕਰਨਾ ਤਾਂ ਦੂਰ, ਇਸ ਦੇ ਬਨੇਰੇ ਵੀ ਨਹੀਂ ਭੋਰ ਸਕਦੀ। ਆਮ ਦਲਿਤ ਦੀ ਇਹ ਚੇਤਨਾ ਬਣਨੀ ਚਾਹੀਦੀ ਹੈ ਕਿ ਦਲਿਤਾਂ ਦੇ ਨਾਂ 'ਤੇ ਚੁਣੇ ਜਾਣ ਵਾਲੇ 'ਨੁਮਾਇੰਦੇ' ਇਸ ਢਾਂਚੇ ਦਾ ਹਿੱਸਾ ਬਣ ਕੇ ਇਸ ਨੂੰ ਬਚਾਉਣ ਲਈ ਸੇਫਟੀ ਵਾਲਵ ਦੀ ਭੂਮਿਕਾ ਹੀ ਨਿਭਾ ਸਕਦੇ ਹਨ। ਇਸ ਨਾਲ ਇੱਕ ਨਿੱਕੇ ਜਿਹੇ ਹਿੱਸੇ ਦਾ ਨਿੱਜੀ ਫਾਇਦਾ ਤਾਂ ਹੋ ਸਕਦਾ ਹੈ ਲੇਕਿਨ ਇਹ ਆਮ ਦਲਿਤ ਸਮਾਜ ਦੀ ਜਾਤਪਾਤੀ ਦਾਬੇ, ਵਿਤਕਰੇ ਅਤੇ ਬੇਇਨਸਾਫ਼ੀ ਤੋਂ ਬੰਦ-ਖਲਾਸੀ ਦਾ ਸਾਧਨ ਨਹੀਂ ਬਣ ਸਕਦਾ।

ਦਲਿਤ ਬੱਚਿਆਂ ਨੂੰ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਮਾਨਸਿਕ ਤੌਰ 'ਤੇ ਵੀ ਸਿੱਖਿਅਤ ਕਰਨਾ ਪਵੇਗਾ। ਕਿਤਾਬੀ ਗਿਆਨ ਦੇ ਨਾਲ-ਨਾਲ ਉਨ੍ਹਾਂ ਨੂੰ ਹੀਣ ਭਾਵਨਾ 'ਚੋਂ ਕੱਢਣਾ ਵੀ ਜ਼ਰੂਰੀ ਹੈ ਤਾਂ ਜੋ ਉਹ ਜਾਤ ਹੰਕਾਰੀਆਂ ਦੇ ਕਰੂਰ ਹਮਲਿਆਂ ਸਮੇਂ ਬੇਵੱਸ ਮਹਿਸੂਸ ਨਾ ਕਰਨ ਸਗੋਂ ਅਜਿਹੇ ਹਾਲਾਤ ਨਾਲ ਟੱਕਰ ਲੈ ਕੇ ਇਨ੍ਹਾਂ ਤਾਕਤਾਂ ਦੇ ਮਨਸੂਬਿਆਂ ਨੂੰ ਹਰਾਉਣ ਲਈ ਮਾਨਸਿਕ ਤੌਰ 'ਤੇ ਹੋਰ ਦ੍ਰਿੜ ਹੋਣ। ਸਾਡੇ ਦਲਿਤ ਹਿੱਸਿਆਂ ਨੂੰ ਸੁਚੇਤ ਹੋਣਾ ਪਵੇਗਾ ਕਿ ਅਕਾਦਮਿਕ ਪੜ੍ਹਾਈ ਦੇ ਨਾਲ ਨਾਲ ਆਪਣੇ ਬੱਚਿਆਂ ਨੂੰ ਐਸੇ ਉਸਾਰੂ ਸਾਹਿਤ ਨਾਲ ਜੋੜਨਾ ਜ਼ਰੂਰੀ ਹੈ ਜੋ ਉਨ੍ਹਾਂ ਨੂੰ ਜਾਤਪਾਤ ਵਿਰੁੱਧ ਸੰਘਰਸ਼ ਦੀ ਜ਼ਰੂਰਤ, ਚੇਤਨਾ, ਜਾਤਪਾਤ ਵਿਰੁੱਧ ਸੰਘਰਸ਼ ਦੇ ਇਤਿਹਾਸ ਅਤੇ ਸਮਾਜੀ ਨਿਆਂ ਲਈ ਅਜੋਕੇ ਤਕਾਫ਼ਿਆਂ ਬਾਰੇ ਜਾਗਰੂਕ ਕਰੇ। ਅਜਿਹੀ ਜਾਗਰੂਕਤਾ ਅਤੇ ਸੋਝੀ ਹੀ ਅਤਿ ਪ੍ਰਤੀਕੂਲ ਹਾਲਾਤ 'ਚ ਉਨ੍ਹਾਂ ਦਾ ਮਨੋਬਲ ਉੱਚਾ ਰੱਖ ਸਕਦੀ ਹੈ ਅਤੇ ਉਹ ਮਨੁੱਵਾਦੀ ਤਾਕਤਾਂ ਵੱਲੋਂ ਉਨ੍ਹਾਂ ਦਾ ਰਾਹ ਰੋਕਣ ਲਈ ਗਿਣ-ਮਿੱਥ ਕੇ ਸਿਰਜੇ ਦਿਲ ਤੋੜ ਮਾਹੌਲ ਵਿੱਚ ਜਾਤ ਹੰਕਾਰੀਆਂ ਅੱਗੇ ਹਿੱਕ ਤਣ ਕੇ ਖੜ੍ਹੇ ਰਹਿ ਸਕਦੇ ਹਨ।

ਪੰਜਾਬ ਦੇ ਅਰਥਚਾਰੇ ਦੀ ਮੁੜ ਸੁਰਜੀਤੀ ਦਾ ਮਸਲਾ

ਪੰਜਾਬ ਦੀ ਮੌਜੂਦਾ ਸਰਕਾਰ ਨੂੰ ਜਿੰਨਾ ਵੱਡਾ ਬਹੁਮਤ ਮਿਲਿਆ ਸੀ, ਉਸ ਅਨੁਸਾਰ ਜਨਤਾ ਦੀਆਂ ਉਮੀਦਾਂ ਦੀ ਲੰਬਾਈ ਦਾ ਆਕਾਰ ਵੀ ਵੱਡਾ ਹੋਣਾ ਸੁਭਾਵਿਕ ਸੀ। ਹੁਣ ਜਦੋਂ ਸਰਕਾਰ ਨੇ ਆਪਣਾ ਇਕ ਸਾਲ ਪੂਰਾ ਕਰ ਲਿਆ ਹੈ, ਤਾਂ ਇਸ ਦੀਆਂ ਪ੍ਰਾਪਤੀਆਂ ਉੱਤੇ ਝਾਤ ਮਾਰਨ ਦਾ ਵੇਲਾ ਆ ਗਿਆ ਹੈ। ਬੇਸ਼ੱਕ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਵਾਲੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਖੇਤੀ ਸੈਕਟਰ ਲਈ ਮੁਫਤ ਬਿਜਲੀ, ਮਾਲੀਏ ਦੀ ਮੁਆਫੀ, ਚੁੰਗੀਆਂ ਦੇ ਖਾਤਮੇ ਅਤੇ ਹੋਰ ਸਮਾਜਿਕ ਵਰਗਾਂ ਲਈ ਖਰਾਇਤੀ



ਕਰਮ ਬਰਸਟ
ਫੋਨ: +91-94170-73831

ਸਹੂਲਤਾਂ ਦਾ ਮੁੱਢ ਬੰਨ੍ਹ ਕੇ ਪੰਜਾਬ ਦੇ ਮਾਲੀ ਸੋਮਿਆਂ ਨੂੰ ਖੋਰਾ ਲਾਉਣਾ ਸ਼ੁਰੂ ਕਰ ਦਿੱਤਾ ਸੀ ਪਰ ਇਹ ਅਜਿਹੀ ਪੱਕੀ ਰਸਮ ਸਿੱਧ ਦਿੱਤੀ ਗਈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਨ੍ਹਾਂ ਖਰਾਇਤੀ ਨੀਤੀਆਂ ਨੂੰ ਜਾਰੀ ਰੱਖਣ ਲਈ ਮਜਬੂਰ ਦਿਖਾਈ ਦਿੰਦੀ ਹੈ। ਇਕ ਤੋਂ ਬਾਅਦ ਦੂਜੀ ਸਰਕਾਰ ਵਲੋਂ ਵਧ ਚੜ੍ਹ ਕੇ ਲੋਕ ਲੋਭਾ ਨੀਤੀਆਂ ਦੀ ਰਵਾਇਤ ਨੂੰ ਨਾ ਸਿਰਫ ਕਾਇਮ ਰੱਖਿਆ ਗਿਆ ਸਗੋਂ ਵਕਤੀ ਲਾਹਿਆਂ ਲਈ ਇਨ੍ਹਾਂ ਖਰਾਇਤਾਂ ਵਿਚ ਵਾਧਾ ਵੀ ਕੀਤਾ ਜਾਂਦਾ ਰਿਹਾ ਹੈ। ਅੱਜ ਹਾਲਤ ਇਹ ਬਣ ਗਈ ਹੈ ਕਿ ਪੰਜਾਬ ਸਰਕਾਰ ਦੇ ਮਾਲੀ ਸੋਮੇ ਸੁੱਕ ਰਹੇ ਹਨ। ਪਿਛਲੀਆਂ ਸਰਕਾਰਾਂ ਵਾਂਗ ਹੀ ਭਗਵੰਤ ਮਾਨ ਸਰਕਾਰ ਸਰਕਾਰੀ ਅਤੇ ਗੈਰ ਸਰਕਾਰੀ ਸਰੋਤਾਂ ਤੋਂ ਕਰਜ਼ੇ ਚੁੱਕ ਕੇ ਕੰਮ ਚਲਾ ਰਹੀ ਹੈ। ਸਿਰਫ ਅਪਰੈਲ ਤੋਂ ਦਸੰਬਰ ਤਕ ਹੀ 24500 ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕ ਕੇ ਪੁਰਾਣੀਆਂ ਦੇਣਦਾਰੀਆਂ ਨੂੰ ਉਤਾਰਿਆ ਗਿਆ ਹੈ। ਜੇ ਮਹੀਨਾਵਾਰ ਇਹੀ ਐਂਸਤ ਰਹੀ ਤਾਂ ਸਾਲ ਦੇ ਅਖੀਰ ਤੱਕ ਕੁਲ ਕਰਜ਼ਾ ਤਿੰਨ ਲੱਖ ਚੌਤੀ ਹਜ਼ਾਰ ਕਰੋੜ ਰੁਪਏ ਹੋ ਜਾਵੇਗਾ। ਇਸ ਤੋਂ ਇਲਾਵਾ ਵਿਸ਼ਵ ਬੈਂਕ ਤੋਂ ਨਵੀਆਂ ਸ਼ਰਤਾਂ ਉਪਰ 1200 ਕਰੋੜ ਰੁਪਏ ਦਾ ਕਰਜ਼ਾ ਚੁੱਕ ਕੇ ਪੰਜਾਬ ਦੀਆਂ ਸ਼ਹਿਰੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਆਤ ਹੇਠ ਨਿੱਜੀਕਰਨ ਦੀ ਨੀਤੀ ਨੂੰ ਹੀ ਹੁਲਾਰਾ ਦਿੱਤਾ ਗਿਆ ਹੈ।

ਚੇਤੇ ਰਹੇ ਕਿ 1996 ਵਿਚ ਕਾਂਗਰਸ ਸਰਕਾਰ ਵੇਲੇ ਵਿਸ਼ਵ ਬੈਂਕ ਕੋਲੋਂ 420 ਕਰੋੜ ਰੁਪਏ ਦਾ ਕਰਜ਼ਾ ਚੁੱਕ ਕੇ ਪੰਜਾਬ ਦੇ ਸਿਹਤ ਵਿਭਾਗ ਨੂੰ ਨਿੱਜੀਕਰਨ ਵੱਲ ਧੱਕ ਦਿੱਤਾ ਗਿਆ

ਸੀ। ਪਰੰਤੂ ਪ੍ਰਕਾਸ਼ ਸਿੰਘ ਬਾਦਲ ਦੀ 1997 ਵਾਲੀ ਸਰਕਾਰ ਨੇ ਇਸ ਨੀਤੀ ਨੂੰ ਰੱਦ ਕਰਨ ਦੀ ਬਜਾਏ ਪੇਂਡੂ ਡਿਸਪੈਂਸਰੀਆਂ ਖਤਮ ਕਰਨ, ਅਤੇ ਸਿਹਤ ਵਿਭਾਗ ਦੇ ਪੇਂਡੂ ਤੇ ਅਰਧ ਸ਼ਹਿਰੀ ਇਲਾਕਿਆਂ ਵਿੱਚੋਂ ਡਾਕਟਰਾਂ, ਫਰਮਾਸਿਸਟਾਂ, ਨਰਸਾਂ ਅਤੇ ਸਹਾਇਕ ਸਟਾਫ਼ ਦੀਆਂ 1200 ਤੋਂ ਵੱਧ ਅਸਾਮੀਆਂ ਨੂੰ ਖਤਮ ਕਰਨ ਲਈ ਕਾਂਗਰਸ ਤੋਂ ਵੀ ਅੱਗੇ ਹੋ ਕੇ ਕੰਮ ਕੀਤਾ। ਉਦੋਂ ਦਾ ਬਰਬਾਦ ਕੀਤਾ ਹੋਇਆ ਸਿਹਤ ਮਹਿਕਮਾ ਅੱਜ ਤਕ ਮੁੜ ਸੁਰਜੀਤ ਨਹੀਂ ਹੋ ਸਕਿਆ। ਭਗਵੰਤ ਮਾਨ ਸਰਕਾਰ ਨੇ ਵੀ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਦੀ ਬਜਾਏ ਸਿਰਫ ਦਿੱਲੀ ਦੇ ਪੈਟਰਨ 'ਤੇ ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਹਨ, ਪਰ ਇਨ੍ਹਾਂ ਕਲੀਨਿਕਾਂ ਦੀ ਕਾਰਗੁਜ਼ਾਰੀ ਨਾਂਹ ਦੇ ਬਰਾਬਰ ਹੈ। ਉਲਟਾ ਸ਼ਹਿਰੀ ਖੇਤਰਾਂ ਦੇ ਹਸਪਤਾਲਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਨੂੰ ਮਿਲਣ ਵਾਲੀਆਂ ਦਵਾਈਆਂ ਤੇ ਜ਼ਰੂਰੀ ਸਾਜ਼ੋ-ਸਾਮਾਨ ਨੂੰ ਮੁਹੱਲਾ ਕਲੀਨਿਕਾਂ ਵੱਲ ਖਿਸਕਾ ਦਿੱਤਾ ਗਿਆ ਹੈ। ਜ਼ਿਲ੍ਹਾ, ਬਲਾਕ ਅਤੇ ਕਸਬਿਆਂ ਵਿਚਲੇ ਹਸਪਤਾਲ ਤੇ ਕਮਿਊਨਿਟੀ ਸਿਹਤ ਕੇਂਦਰਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। 'ਆਪ' ਸਰਕਾਰ ਵੱਲੋਂ ਪੰਜਾਬ 'ਚ ਸ਼ੁਰੂ ਕੀਤੇ ਖਰਾਇਤੀ ਮਾਡਲ ਨਾਲ ਸੂਬੇ ਦੇ ਮਾਲੀਆ ਸਰੋਤ ਸੁੱਕ ਰਹੇ ਹਨ। ਸਿਰਫ ਸ਼ਰਾਬ ਅਤੇ ਆਬਕਾਰੀ ਨੀਤੀ ਨੂੰ ਛੱਡ ਕੇ ਹੋਰ ਕਿਸੇ ਪਾਸਿਓਂ ਵੀ ਮਾਲੀ ਆਮਦਨ ਵਿਚ ਗਿਣਨਯੋਗ ਵਾਧਾ ਨਹੀਂ ਹੋ ਰਿਹਾ।

ਕਾਂਗਰਸ ਸਰਕਾਰ ਵੇਲੇ ਦੇ ਸਭ ਤੋਂ ਚਰਚਿਤ ਰੋਜ਼ੇ, ਬਜਰੀ, ਗੈਰ-ਕਾਨੂੰਨੀ ਖੋਦ-ਖੁਦਾਈ ਦੇ ਬਦਨਾਮ ਪੰਦੇ ਦੇ ਪੰਜਾਬ ਦੇ ਅਰਥਚਾਰੇ ਦੀ ਮੁੜ ਸੁਰਜੀਤੀ ਦੇ ਮਸਲੇ ਦੇ ਨਾਲ ਨਾਲ ਨਕਲੀ ਸ਼ਰਾਬ ਅਤੇ ਰਸਾਇਣਕ ਨਸ਼ਿਆਂ ਦੀ ਵਿਕਰੀ, ਲੁੱਟ-ਖੋਹ ਦੀਆਂ ਘਟਨਾਵਾਂ, ਕਤਲ, ਨਸ਼ਿਆਂ ਦੀ ਤੋਟ ਕਾਰਨ ਨੌਜਵਾਨਾਂ ਦੀਆਂ ਖੁਦਕੁਸ਼ੀਆਂ ਅਤੇ ਸਰਕਾਰੀ ਮਹਿਕਮਿਆਂ ਵਿਚ ਭ੍ਰਿਸ਼ਟਾਚਾਰ ਦੀਆਂ ਅਲਮਤਾਂ ਬਾਦਸਤੂਰ ਜਾਰੀ ਹਨ। ਬੇਸ਼ੱਕ ਪੰਜਾਬ ਦੇ ਹੁਣ ਤੱਕ ਦੇ ਮਾੜੇ ਵਿੱਤੀ ਪ੍ਰਬੰਧ ਲਈ ਭਗਵੰਤ ਮਾਨ ਦੀ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ ਪਰ ਇਸ ਵਿਚ ਸ਼ੁਧਾਰ ਕਰਨ ਲਈ ਵੀ ਨਵੀਂ ਸਰਕਾਰ ਕੁਝ ਕਰਨ ਤੋਂ ਅਸਮਰੱਥ ਜਾਪ ਰਹੀ ਹੈ। ਪੰਜਾਬ ਵਿਚ ਪਹਿਲਾਂ ਤੋਂ ਚੱਲ ਰਹੀ ਬਿਜਲੀ-ਪਾਣੀ ਦੀ ਪੁਰਾਣੀ ਖਰਾਇਤੀ ਸਹੂਲਤ ਨੂੰ ਜਾਰੀ ਰੱਖਣ ਤੋਂ ਇਲਾਵਾ ਹਰ ਤਬਕੇ ਲਈ ਇਕ ਵਾਇਓ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦੀ ਕੋਈ ਵੀ ਵਾਜਬੀਅਤ ਨਹੀਂ ਬਣਦੀ। ਇਸ ਨਾਲ ਸੂਬੇ ਦੇ ਖਜ਼ਾਨੇ 'ਤੇ ਸਾਲਾਨਾ 5,000 ਕਰੋੜ ਰੁਪਏ ਦੀ ਸਬਸਿਡੀ ਦਾ ਵਾਧੂ ਬੋਝ ਵਧ ਗਿਆ ਹੈ। ਮੌਜੂਦਾ ਵਿੱਤੀ ਸਾਲ ਵਿਚ ਬਿਜਲੀ ਦੀ ਸਮੁੱਚੀ ਸਬਸਿਡੀ 24,886 ਕਰੋੜ ਰੁਪਏ ਬਣ ਜਾਂਦੀ ਹੈ। ਬਿਜਲੀ ਮਹਿਕਮੇ ਨੂੰ ਪੈਣ ਵਾਲੇ ਘਾਟੇ ਦੀ

ਨੁਕਸਾਨਪੂਰਤੀ ਲਈ ਨਾ ਤਾਂ ਪਹਿਲਾਂ ਬਾਦਲ-ਕਪਤਾਨ ਸਰਕਾਰ ਨੇ ਅਤੇ ਨਾ ਹੀ ਹੁਣ ਮਾਨ ਸਰਕਾਰ ਨੇ ਕੋਈ ਨਿਸ਼ਚਿਤ ਵਿਵਸਥਾ ਕੀਤੀ ਹੈ। ਇਸ ਦਾ ਨਤੀਜਾ ਸਰਕਾਰੀ ਅਦਾਰਿਆਂ ਦੀ ਮੁਕੰਮਲ ਤਬਾਹੀ ਅਤੇ ਅੰਤ ਨੂੰ ਨਿੱਜੀ ਖੇਤਰ ਲਈ ਅਥਾਹ ਮੁਨਾਫੇ ਬਟੋਰਨ ਲਈ ਰਾਹ ਮੋਕਲਾ ਕਰਨ ਵਿਚ ਨਿਕਲੇਗਾ। ਬਿਜਲੀ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਲਈ ਮੁਆਵਜ਼ਾ ਨਹੀਂ ਮਿਲ ਰਿਹਾ ਅਤੇ ਇਹ ਅਦਾਰੇ ਘਾਟੇ ਵਿਚ ਜਾਣ ਲਈ ਸਰਾਪੇ



ਗਏ ਹਨ। ਨਿੱਜੀਕਰਨ ਦਾ ਇਹ ਉਹੀ ਰਾਹ ਹੈ ਜੋ ਕੇਂਦਰੀ ਹਕੂਮਤ ਨੇ ਸਰਕਾਰੀ ਟੈਲੀਫੋਨ ਕੰਪਨੀਆਂ ਨੂੰ ਆਰਥਿਕ ਤੌਰ 'ਤੇ ਬਰਬਾਦ ਕਰ ਕੇ ਰਿਲਾਇੰਸ ਅਤੇ ਏਅਰਟੈਲ ਆਦਿ ਲਈ ਖੋਲ੍ਹਿਆ ਗਿਆ ਸੀ। ਪੰਜਾਬ, ਭਾਰਤ ਦੇ ਸਭ ਤੋਂ ਵੱਧ ਕਰਜ਼ਦਾਰ ਰਾਜਾਂ ਵਿੱਚੋਂ ਇਕ ਹੈ। ਨਵੀਂ ਸਰਕਾਰ ਦੇ ਸੱਤਾ ਵਿਚ ਆਉਣ ਵੇਲੇ ਤਕ ਕਰਜ਼ੇ ਦਾ ਅਨੁਪਾਤ ਰਾਜ ਦੇ ਕੁੱਲ ਘਰੇਲੂ ਉਤਪਾਦ (ਜੀ.ਐੱਸ.ਡੀ.ਪੀ.) ਦਾ 47 ਪ੍ਰਤੀਸ਼ਤ ਸੀ, ਜੋ ਹੁਣ ਵਧ ਕੇ 53.3 ਫੀਸਦੀ ਤਕ ਪਹੁੰਚ ਗਿਆ ਹੈ। ਜੇ ਪਿਛਲੇ ਪੰਦਰਾਂ ਕੁ ਸਾਲਾਂ ਅੰਦਰ ਹੀ ਇਹ ਕਰਜ਼ਾ ਕਰੋੜ ਰੁਪਏ ਸਾਲਾਨਾ ਦੀ ਦਰ ਨਾਲ ਵਧ ਕੇ 334000 ਕਰੋੜ ਰੁਪਏ ਤੱਕ ਪੁੱਜ ਗਿਆ ਹੈ, ਤਾਂ ਹਕੂਮਤ ਨੂੰ ਹੀ ਇਸਦਾ ਜਵਾਬ ਦੇਣਾ ਚਾਹੀਦਾ ਹੈ। ਕੇਂਦਰ ਸਰਕਾਰ ਵੱਲੋਂ 3772 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਦੇਣ ਨਾਲ ਅਤੇ ਕੁਝ ਕਰਜ਼ੇ ਦੀ ਮੋਤਾਈ ਹੋਣ ਨਾਲ ਅਕਾਲੀ-ਭਾਜਪਾ ਸਰਕਾਰ ਨੂੰ ਫਰਵਰੀ 2007 ਵਿਚ ਵਿਰਸੇ ਵਿਚ ਵਿਆਜ ਸਮੇਤ 48344 ਕਰੋੜ ਰੁਪਏ ਦਾ ਕਰਜ਼ਾ ਮਿਲਿਆ ਸੀ। ਸਪੱਸ਼ਟ ਹੈ ਕਿ ਇਹ ਕਰਜ਼ਾ ਆਪਣੇ ਆਪ ਤਾਂ ਨਹੀਂ ਵਧਿਆ। ਮੌਜੂਦਾ ਸਾਲ ਦੇ ਬਜਟ ਅਨੁਮਾਨ ਮੁਤਾਬਕ ਇਸ ਉਪਰ 36068 ਕਰੋੜ ਰੁਪਏ ਤੋਂ ਵੱਧ ਦਾ ਸਾਲਾਨਾ ਵਿਆਜ ਦੇਣਾ ਪਵੇਗਾ। ਪੰਜਾਬ ਦੇ ਪ੍ਰਤੀ ਵਿਅਕਤੀ ਸਿਰ ਇਕ ਲੱਖ ਰੁਪਏ ਦਾ ਕਰਜ਼ਾ ਹੈ, ਸਿਆਸੀ ਜੋਖਮ ਸੇਵਾਵਾਂ (ਪੀਆਰਐਸ)

ਜਿਹੜਾ ਅਗਲੇ ਸਾਲ ਤਕ ਇਕ ਲੱਖ ਵੀਹ ਹਜ਼ਾਰ ਰੁਪਏ ਪ੍ਰਤੀ ਵਿਅਕਤੀ ਹੋ ਜਾਣ ਦੀ ਸੰਭਾਵਨਾ ਹੈ। ਕਰਜ਼ਾ ਮੋਤਾਈ ਦੀ ਰਕਮ 2011-12 ਵਿਚ 8,955 ਕਰੋੜ ਰੁਪਏ ਤੋਂ ਵਧ ਕੇ 2020-21 ਵਿਚ 32,080 ਕਰੋੜ ਰੁਪਏ ਹੋ ਗਈ ਹੈ। 2021-22 'ਚ ਇਹ 36,512 ਕਰੋੜ ਰੁਪਏ ਸੀ। ਇਸ ਲਈ ਸਰਕਾਰ ਜਿੰਨਾ ਕਰਜ਼ਾ ਮੋਤਦੀ ਹੈ, ਉਸ ਤੋਂ ਵੱਧ ਉਧਾਰ ਚੁੱਕ ਲੈਂਦੀ ਹੈ। ਜੇਕਰ ਚੋਣ ਵਾਅਦੇ ਮੁਤਾਬਕ ਪੰਜਾਬ ਵਿਚ ਨਵੀਆਂ ਵਚਨਬੱਧ ਗਾਰੰਟੀਆਂ ਪੂਰੀਆਂ ਕੀਤੀਆਂ ਜਾਂਦੀਆਂ

ਦੇ ਮਾਡਲ ਅਨੁਸਾਰ, ਸਰਕਾਰ ਦਾ ਪੱਕਾ-ਠੱਕਾ ਖਰਚਾ ਮਾਲੀਆ ਰਸੀਦਾਂ ਦੀ ਵੰਡ ਦਾ 70 ਪ੍ਰਤੀਸ਼ਤ ਬਣਦਾ ਹੈ ਜੋ ਕਿ ਤਨਖਾਹਾਂ, ਪੈਨਸ਼ਨਾਂ ਅਤੇ ਵਿਆਜ ਸਮੇਤ ਹੋਰ ਜ਼ਰੂਰੀ ਭੁਗਤਾਨਾਂ ਲਈ ਰੱਖਣਾ ਹੀ ਪੈਂਦਾ ਹੈ। ਇਸ ਲਈ ਸੂਬੇ ਅੰਦਰ ਪੂੰਜੀਗਤ ਨਿਵੇਸ਼ ਲਈ ਕੋਈ ਰਕਮ ਹੀ ਨਹੀਂ ਬਚਦੀ। ਪੰਜਾਬ ਦਾ ਟੈਕਸ ਅਤੇ ਗੈਰ-ਟੈਕਸ ਮਾਲੀਆ ਇਕਹਿਰੇ ਅੰਕਾਂ ਵਿਚ ਹੀ ਵਧਿਆ ਹੈ। ਬਜਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਵਿੱਤੀ ਵਰ੍ਹੇ ਦੀਆਂ ਕੁੱਲ ਮਾਲੀ ਪ੍ਰਾਪਤੀਆਂ ਵਿੱਚੋਂ ਸਰਕਾਰ ਆਪਣੇ ਤੌਰ 'ਤੇ 54% ਵੱਧ ਜੁਟਾਵੇਗੀ, ਪਰ ਹੁਣ ਤਕ ਦੀ ਕਾਰਗੁਜ਼ਾਰੀ ਤੋਂ ਅਜਿਹਾ ਕੋਈ ਹਾਂ-ਪੱਖੀ ਸੰਕੇਤ ਨਹੀਂ ਮਿਲਦਾ। ਪਿਛਲੇ ਸਾਲ ਦੇ ਬਜਟ ਵਿਚ ਮਾਲੀ ਆਮਦਨ ਮਨਫੀ 18 ਫੀਸਦੀ ਰਹੀ ਸੀ ਪਰ ਮੌਜੂਦਾ ਸਰਕਾਰ ਨੇ ਬਿਨਾ ਕੋਈ ਭਵਿੱਖ ਨਕਸ਼ਾ ਉਲੀਕਿਆਂ ਮਾਲੀ ਪ੍ਰਾਪਤੀਆਂ ਦਾ ਟੀਚਾ 81458 ਤੋਂ ਵਧਾ ਕੇ 95378 ਕਰੋੜ ਰੁਪਏ (17 ਫੀਸਦੀ ਦਾ ਵਾਧਾ) ਸਿੱਧ ਲਿਆ ਹੈ। ਜਦੋਂ ਨਵੇਂ ਸਾਲ ਵਿਚ ਇਕ ਵੀ ਵਾਧੂ ਟੈਕਸ ਨਹੀਂ ਲਾਇਆ, ਟੈਕਸ ਦੀਆਂ ਚੋਰ-ਮੋਚੀਆਂ ਰੋਕਣ ਲਈ ਕੋਈ ਇਤਜਾਮ ਨਹੀਂ ਕੀਤਾ ਅਤੇ ਖਰਾਇਤਾਂ ਵਿਚ ਅਥਾਹ ਵਾਧਾ ਕਰ ਦਿੱਤਾ ਹੈ ਤਾਂ ਮਾਲੀ ਆਮਦਨ ਵਧ ਜਾਣ ਦੀ ਇੱਛਾ ਕਰਨੀ ਵੀ ਫਜ਼ੂਲ ਹੈ। ਇਸ ਵੇਲੇ ਪੰਜਾਬ ਸਚਮੁੱਚ ਗੰਭੀਰ ਵਿੱਤੀ ਸੰਕਟ, ਕਰਜ਼ੇ ਦੇ ਜਾਲ, ਲਗਾਤਾਰ ਡਿੱਗ ਰਹੀ ਵਿਕਾਸ ਦਰ ਅਤੇ ਵੱਡੀ ਧੱਪਰ 'ਤੇ ਬੇਰੁਜ਼ਗਾਰੀ ਦੇ ਸੰਕਟ ਨਾਲ ਜੂਝ ਰਿਹਾ ਹੈ। ਇਹੀ ਸੰਕਟ ਹਮੇਸ਼ਾ ਸਮਾਜ ਦੇ ਇਕ ਜਾਂ ਦੂਜੇ ਵਰਗ ਵਿਚ ਹਿੱਸਾ ਨੂੰ ਉਕਸਾਵਾ ਦਿੰਦਾ ਰਿਹਾ ਹੈ। ਸਮਾਜ ਵਿਰੋਧੀ ਅਤੇ ਧਾਰਮਿਕ ਮੂਲਵਾਦੀ ਤਾਕਤਾਂ ਇਸ ਹਾਲਤ ਦਾ ਲਾਹਾ ਲੈਣ ਲਈ ਅੰਗੜਾਈਆਂ ਲੈ ਰਹੀਆਂ ਹਨ। ਪੰਜਾਬ ਸਰਕਾਰ ਨੂੰ ਜਿੱਥੇ ਅਰਥਚਾਰੇ ਦੀ ਮੁੜ ਸੁਰਜੀਤੀ ਦੇ ਗੰਭੀਰ ਯਤਨ ਕਰਨੇ ਚਾਹੀਦੇ ਹਨ, ਉੱਥੇ ਹੀ ਮੂਲਵਾਦੀ ਤਾਕਤਾਂ ਨੂੰ ਵੀ ਕਾਬੂ ਹੇਠ ਰੱਖਣ ਲਈ ਫ਼ੌਰੀ ਗੰਭੀਰ ਹੋਣ ਦੀ ਲੋੜ ਹੈ। 1980-1995 ਦੇ ਦੌਰ ਨੇ ਪੰਜਾਬ ਨੂੰ ਆਰਥਿਕ ਦੁਰਗਤੀ ਦੀ ਹਾਲਤ ਤਕ ਪੁਚਾ ਦਿੱਤਾ ਸੀ। ਅਜਿਹਾ ਨਾ ਹੋਵੇ ਕਿ ਪੰਜਾਬ ਸਰਕਾਰ ਦੇ ਅਵੇਸਲੇਪਣ ਕਰਕੇ ਪੁਰਾਣੇ ਜ਼ਖਮ ਫਿਰ ਹਰੇ ਹੋ ਜਾਣ। ਮੁਫਤ ਸਹੂਲਤਾਂ ਸਿਰਫ ਸਚਮੁੱਚ ਹੀ ਲੋੜਵੰਦ ਵਰਗਾਂ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਤਾਂ ਕਿ ਉਹ ਵੀ ਘੱਟੋ ਘੱਟ ਮਨੁੱਖੀ ਜੀਵਨ ਜਿਉਂ ਸਕਣ। ਸਮਾਜਿਕ ਖੇਤਰ ਵਿਸ਼ੇਸ਼ ਕਰਕੇ ਖੇਤੀ, ਸਿਹਤ, ਸਿੱਖਿਆ ਅਤੇ ਮਨੁੱਖੀ ਕੁਸ਼ਲਤਾ ਦੇ ਵਿਕਾਸ ਲਈ ਪੂੰਜੀ ਨਿਵੇਸ਼ ਕਰਨਾ ਬਹੁਤ ਜ਼ਰੂਰੀ ਹੈ। ਸਰਕਾਰ ਨੂੰ ਬੇਲੋੜੇ, ਗੈਰ ਉਪਜਾਊ ਕੰਮਾਂ ਉਪਰ ਪਹਿਲਾਂ ਹੀ ਸੀਮਤ ਵਿੱਤੀ ਸਰੋਤਾਂ ਨੂੰ ਬਰਬਾਦ ਕਰਨ ਦੀ ਬਜਾਏ ਸਮਾਜਿਕ ਪੂੰਜੀ ਨਿਵੇਸ਼ ਨੂੰ ਪਹਿਲ ਦੇਣੀ ਚਾਹੀਦੀ ਹੈ। ਸਿਰਫ ਅਜਿਹਾ ਕਰ ਕੇ ਹੀ ਪੰਜਾਬ ਦੇ ਅਰਥਚਾਰੇ ਦੀ ਮੁੜ ਸੁਰਜੀਤੀ ਸੰਭਵ ਬਣਾਈ ਜਾ ਸਕਦੀ ਹੈ।

ਮੈਂ ਸੋਚ ਹੀ ਰਿਹਾ ਸਾਂ ਕਿ ਮੈਨੂੰ ਹੋਲਿਸਟਰ 'ਚ ਅਜੇ ਤਕ ਕੋਈ ਵਿਚਲਿਤ ਕਰਨ ਵਾਲਾ ਨਜ਼ਾਰਾ, ਜਿਵੇਂ ਕੋਈ ਭਿਖਾਰੀ ਜਾਂ ਹੋਮਲੈੱਸ ਇਨਸਾਨ ਨਹੀਂ ਦਿਸਿਆ, ਕਿ 2-4 ਦਿਨ ਪਹਿਲਾਂ, ਇਕ ਸ਼ੁਧਾ ਘਰ ਦੇ ਸਾਹਮਣੇ ਵਿਹੜੇ 'ਚ ਬਾਹਰ ਬੈਠਿਆਂ ਮੈਨੂੰ ਘਰ ਨਾਲ ਦੀ ਪਟੜੀ 'ਤੇ ਗੁਜ਼ਰਦਾ ਇਕ ਬੇਘਰਾ ਦਿਸ ਗਿਆ ਸੀ। ਬੇਘਰਿਆਂ ਦੀ ਪਛਾਣ ਮੈਨੂੰ



ਡਾ. ਅੰਬਰੀਸ਼
ਫੋਨ: 98143-89522

ਆਪਣੇ ਸੈਨ ਹੋਜ਼ੇ 'ਚ ਰਹਿਣ ਦੇ ਦਿਨਾਂ ਤੋਂ ਹੈ। ਕਿਸੇ ਸ਼ਾਪਿੰਗ ਮਾਲ 'ਚੋਂ ਚੁਰਾਇਆ ਸ਼ਾਪਿੰਗ ਕਾਰਟ ਉਨ੍ਹਾਂ ਦੀ ਤਕਰੀਬਨ ਪੱਕੀ ਨਿਸ਼ਾਨੀ ਹੈ। ਉਸ ਕਾਰਟ ਦੇ ਅੰਦਰ ਰੱਖਿਆ ਸਾਮਾਨ ਤੇ ਬਾਹਰ ਲਟਕਾਏ ਭਰੇ ਹੋਏ ਪਲਾਸਟਿਕ ਦੇ ਲਿਫਾਫਿਆਂ 'ਚ ਉਨ੍ਹਾਂ ਦੇ ਜੀਵਨ ਭਰ ਦੀ

ਅਮਰੀਕਾ 'ਚ ਬੇਘਰੇ

ਡਾ. ਅੰਬਰੀਸ਼, ਡਾ. ਕਰਨੈਲ ਸਿੰਘ ਦਾ ਸਾਹਿਤਕ ਨਾਂ ਹੈ। ਉਹ ਲੰਮਾ ਸਮਾਂ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਵਿਚ ਪੜ੍ਹਾਉਂਦੇ ਰਹੇ ਹਨ ਅਤੇ ਫਿਰ ਉਥੋਂ ਹੀ ਪ੍ਰਿੰਸੀਪਲ ਵਜੋਂ ਕੰਮ ਮੁਕਤ (ਸੇਵਾ-ਮੁਕਤ) ਹੋਏ ਹਨ। ਉਨ੍ਹਾਂ ਦੀਆਂ ਕਈ ਕਾਵਿ-ਕਿਤਾਬਾਂ ਫੁੱਫ ਚੁੱਕੀਆਂ ਹਨ। ਸੈਰ ਸਪਾਟੇ ਦਾ ਵੀ ਬੇਹੱਦ ਸ਼ੌਕ ਰੱਖਦੇ ਹਨ। ਉਹ ਆਪਣੇ ਡਾ. ਬੇਟੇ ਕੋਲ ਕੈਲੇਫੋਰਨੀਆ ਆਉਂਦੇ-ਜਾਂਦੇ ਰਹਿੰਦੇ ਹਨ। ਇਸੇ 'ਚੋਂ ਉਨ੍ਹਾਂ ਦੀ ਡਾਇਰੀ ਲਿਖਣ ਵਿਚ ਆਉਂਦੀ ਹੈ।

'ਸੰਪਤੀ' ਹੁੰਦੀ ਹੈ। ਟਰੈਸ ਡੋਅ ਵਾਲੇ ਦਿਨ ਲੋਕ ਕੂੜੇ ਵਾਲੇ ਬਿੰਨ ਖਾਲੀ ਕਰਨ ਵਾਸਤੇ ਘਰਾਂ ਦੇ ਬਾਹਰ ਰੱਖ ਦੇਂਦੇ ਨੇ ਤੇ ਬੇਘਰੇ ਉਨ੍ਹਾਂ 'ਚੋਂ ਖਾਣ ਵਾਲਾ, ਤੇ ਰੀਸਾਈਕਲ ਕੀਤਾ ਜਾ ਸਕਣ ਵਾਲਾ, ਵੇਚ ਕੇ ਕੁਝ ਡਾਲਰ ਕਮਾਏ ਜਾ ਸਕਣ ਵਾਲਾ ਸਾਮਾਨ ਕੱਢ ਆਪਣਾ ਕਾਰਟ ਭਰ ਲੈਂਦੇ ਨੇ। ਜਿਉਂ ਉਸ ਦਿਨ ਮੇਰੇ ਕੋਲੋਂ ਲੰਘਦੇ, ਮੈਲੇ ਕੱਪੜਿਆਂ, ਬਿਖਰੇ ਵਾਲਾਂ, ਮਧਰੇ ਕੱਦ ਤੇ ਮਾਤਚੂ ਜੁੱਸੇ, ਤੇ ਅੰਦਾਜ਼ਾ ਨਾ ਲਾਈ ਸਕਣ ਵਾਲੀ ਉਮਰ ਦੇ ਮੈਕਸੀਕਨ ਬੇਘਰੇ ਨੇ ਕੀਤਾ ਸੀ। ਕੁਝ ਅੱਗੇ ਜਾ ਫਿਰ ਉਹ ਇਕ ਥਾਂ ਬੈਠ ਗਿਆ ਸੀ ਤੇ ਬੀਅਰ ਪੀਣ ਲੱਗਾ ਸੀ। ਤੇ ਹੁਣ ਕਿਉਂਕਿ ਮੇਰਾ ਧਿਆਨ ਇਸ ਪਾਸੇ ਗਿਆ ਹੈ, ਸ਼ਹਿਰ 'ਚ ਚੱਕਰ ਲਾ ਘਰ ਪਰਤਦਿਆਂ ਅੱਜ ਮੈਨੂੰ 5-6 ਬੇਘਰੇ ਇਕੱਠੇ ਦਿਸ ਗਏ ਨੇ। ਤੇ ਉਹ ਵੀ ਸਾਡੇ ਘਰ ਦੇ

ਬਿਲਕੁਲ ਕੋਲ; ਘਰ ਨਾਲ ਦੀ ਚੌੜੀ ਸੜਕ ਨਾਲ ਬਣੀ ਦੀਵਾਰ ਤੋਂ ਪਾਰ ਰੇਲ-ਪਟੜੀ ਦੇ ਦੋਵੇਂ ਪਾਸੀਂ ਉਨ੍ਹਾਂ ਦੇ ਕਾਰਟ ਤੇ ਕਾਰਟਾਂ ਦੁਆਲੇ ਉਨ੍ਹਾਂ ਦਾ ਮੇਲਾ-ਕੁਚੇਲਾ ਸਾਮਾਨ ਬਿਖਰਿਆ ਪਿਆ ਹੈ। ਸੈਨ ਹੋਜ਼ੇ ਦੇ ਕੁਝ ਚੌਰਾਹਿਆਂ 'ਤੇ ਇਹ ਦ੍ਰਿਸ਼ ਵਿਖਾਈ ਦੇਂਦਾ ਹੈ। ਉਨ੍ਹਾਂ 'ਚੋਂ ਇਕ ਮੈਨੂੰ ਧੁੱਪ 'ਚ ਲੇਟਿਆ ਦਿਸਿਆ ਹੈ। ਅੱਜ ਦੁਪਹਿਰ ਹੀ ਸੈਨ ਹੋਜ਼ੇ ਤੋਂ ਪਰਤਦਿਆਂ ਸਾਨੂੰ ਬਿਖਰੇ, ਜੁਟਰੀਦਾਰ ਵਾਲਾਂ, ਧੁੱਪ ਕਾਰਨ ਸੁਹੇ-ਸਾਉਲੇ ਹੋਏ ਚਿਹਰੇ, ਕਾਲੇ ਲਿਬਾਸ 'ਚ ਤੋਂ ਫੁੱਫੀਆਂ ਦੇ ਕਿਨਾਰੇ ਨੰਗੇ ਪੈਰੀਂ ਤੁਰਦੀ ਇਕ ਅੱਤਰ ਵਿਖਾਈ ਦਿੱਤੀ ਸੀ। ਉਸ ਥਾਂ ਦੁਆਲੇ ਦੂਰ ਤਕ ਮਨੁੱਖੀ ਵਸੋਬੇ ਦੇ ਨਿਸ਼ਾਨ ਨਹੀਂ ਸਨ। ਅਮਰੀਕਾ ਵਿਚ ਇਹ ਨਜ਼ਾਰਾ ਵੇਖਣਾ ਮੈਨੂੰ ਬਹੁਤ ਅਜੀਬ ਜਾਪਿਆ। (ਕਈ ਦਿਨਾਂ ਮਗਰੋਂ ਮੈਨੂੰ ਹੋਲਿਸਟਰ ਦੀ ਇਕ ਮੁੱਖ ਸੜਕ

'ਤੇ ਤੇਜ਼ ਵਹਿੰਦੇ ਟ੍ਰੈਫਿਕ ਤੋਂ ਬੇਖਬਰ ਇਕ ਬੇਘਰਾ ਤੁਰਦਾ ਦਿਸਣਾ; ਬਾਗਾਂ ਮਾਰਦਿਆਂ ਤੇ ਝੂਮਦਿਆਂ ਉਹਨੇ ਇੰਜ ਤੁਰਦਿਆਂ ਹੋਣਾ ਜਿਉਂ ਕੋਈ ਬਾਦਸ਼ਾਹ ਤੁਰਦਾ ਹੋਏ। ਕੁਝ ਕੁ ਪਲਾਂ ਲਈ ਉਹ ਮੈਨੂੰ ਬਾਦਸ਼ਾਹ ਹੀ ਜਾਪਣਾ।) ਪਰ ਦੁਨੀਆ ਦੇ ਹਰ ਬੇਘਰੇ ਦੀ ਜਿਉਂ, ਅਮਰੀਕਾ ਦੇ ਹਰ ਬੇਘਰੇ ਦੀ ਵੀ ਆਪਣੀ ਵੱਖਰੀ ਤੇ ਮਾਰਮਿਕ ਕਹਾਣੀ ਹੈ। ਗਰੀਬੀ, ਨਸ਼ਾ, ਬੇਚੁਜ਼ਗਾਰੀ, ਵਿਹਲੇ ਰਹਿਣ ਦੀ ਆਦਤ, ਪਰਿਵਾਰਕ ਰਿਸ਼ਤਿਆਂ ਦੀ ਟੁੱਟ-ਭੱਜ, ਮਾਨਸਿਕ ਜਾਂ ਸਰੀਰਕ ਬੀਮਾਰੀ ਆਦਿ ਇਸ ਗੁੰਝਲਦਾਰ ਮਸਲੇ ਦੇ ਕਈ ਕਾਰਨਾਂ 'ਚੋਂ ਕੁਝ ਕਾਰਨ ਨੇ, ਪਰ ਆਖਰੀ ਹਿਸਾਬੇ ਇਹ ਸਹਮਾਏਦਾਰ ਨਿਜ਼ਾਮ, ਤੇ ਸੱਭਿਅਕ ਸਮਾਜ ਦੀ ਸਮਾਜਿਕ ਵਿਵਸਥਾ ਦੀ ਨਾਕਾਮੀ ਹੈ। ਜਨਸੰਖਿਆ ਦੀ ਕੁਝ ਪ੍ਰਤੀਸ਼ਤ 'ਚ ਗਰੀਬੀ, ਭੁੱਖਮਰੀ ਤੇ ਬੇਘਰੀ, ਦੁਨੀਆ 'ਚ

ਕੈਲੇਫੋਰਨੀਆ ਡਾਇਰੀ

ਅਮਰੀਕਾ ਤੇ ਇਸ ਵਰਗੇ ਹੋਰ ਕਈ ਵਿਕਸਿਤ ਦੇਸ਼ਾਂ ਦੇ ਸਿਰ ਕਲੰਕ ਹੈ। ਜਨਵਰੀ 2021 ਵਿਚ ਅਮਰੀਕਾ 'ਚ 326,126 ਲੋਕ Sheltered homelessness ਦੀ ਸਥਿਤੀ 'ਚ ਸਨ। ਇਨ੍ਹਾਂ ਵਿਚ ਮਹੱਤਵਪੂਰਨ ਤਾਦਾਦ ਸੇਵਾਮੁਕਤ ਫੌਜੀਆਂ ਦੀ ਹੈ। ਏਨੀ ਜਾਂ ਇਸ ਤੋਂ ਵੱਧ ਤਾਦਾਦ ਸ਼ਾਇਦ unsheltered ਬੇਘਰਿਆਂ ਦੀ ਹੋਵੇਗੀ। ਸਾਡੇ ਘਰ ਕੋਲ ਰੇਲ ਪਟੜੀ ਦੁਆਲੇ ਰਹਿੰਦੇ ਬੇਘਰੇ ਉਨ੍ਹਾਂ ਵਿੱਚੋਂ ਨੇ। ਇਹ ਸ਼ਾਇਦ ਵਰ੍ਹਿਆਂ ਤੋਂ ਏਥੇ ਰਹਿ ਰਹੇ ਪਰ ਲੋਕਾਂ ਨੂੰ ਨਜ਼ਰ ਨਹੀਂ ਆਉਂਦੇ। ਜਿਵੇਂ ਇਹ ਪਹਿਲਾਂ ਮੈਨੂੰ ਵੀ ਨਜ਼ਰ ਨਹੀਂ ਸਨ ਆਏ। ਖਿੜਕੀ ਵਿਚ ਖੜ੍ਹਾ ਮੈਂ ਘਰ ਨਾਲਦੀ ਸੜਕ ਵਾਲੀ ਦੀਵਾਰ ਤੋਂ ਪਾਰ ਉਨ੍ਹਾਂ ਦੀਆਂ ਨੀਵੀਆਂ, ਬਦਰੰਗ ਪਲਾਸਟਿਕੀ ਝੁੰਗੀਆਂ ਨੂੰ ਅਣਵੇਖਦਾ ਦੂਰ ਦੀਆਂ ਇਮਾਰਤਾਂ, ਸੋਹਣੇ ਘਰਾਂ, ਤੇ ਪਹਾੜਾਂ ਨੂੰ ਨਿਹਾਰਦਾ ਰਿਹਾ ਸਾਂ। ਸਰਦੀਆਂ ਵਿਚ ਏਥੇ ਰਾਤਾਂ ਨੂੰ ਤਾਪਮਾਨ ਕਈ ਵਾਰ ਮਨਫੀ ਤੋਂ 2-3 ਡਿਗਰੀ ਹੇਠਾਂ ਚਲਾ ਜਾਂਦਾ ਤੇ ਦਿਨਾਂ 'ਚ ਵੀ ਹੱਡ-ਠਾਰਦੀਆਂ ਤੇਜ਼ ਹਵਾਵਾਂ ਚੱਲਦੀਆਂ ਨੇ।

ਲੋਕ ਹਿਤੈਸੀ ਨਹੀਂ ਹੈ ਅਗਲੇ ਵਿੱਤੀ ਵਰ੍ਹੇ ਦਾ ਪੰਜਾਬ ਬਜਟ

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਗਲੇ ਵਿੱਤੀ ਸਾਲ 2023-24 ਲਈ 1,96,462 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ। ਇਹ ਬਜਟ ਪਿਛਲੇ ਸਾਲ ਦੇ ਬਜਟ ਨਾਲੋਂ 26 ਫੀਸਦੀ ਵੱਧ ਹੈ, ਪਰ ਇਹ 2,3161 ਕਰੋੜ ਰੁਪਏ ਮਾਲੀ ਘਾਟੇ ਦਾ ਬਜਟ ਹੈ, ਜਿਸ ਦੀ ਪੂਰਤੀ ਲਈ ਸਰਕਾਰ ਵਲੋਂ ਕੋਈ ਤਜਵੀਜ਼ ਨਹੀਂ ਕੀਤੀ ਗਈ। ਵਿੱਤ ਮੰਤਰੀ ਨੇ ਕਿਹਾ ਕਿ ਚੋਰ ਮੋਰੀਆਂ ਬੰਦ ਕਰ ਕੇ ਆਮਦਨ ਵਿਚ



ਗੁਰਮੀਤ ਸਿੰਘ ਪਲਾਹੀ
ਫੋਨ: 98158-02070

ਵਾਧਾ ਕੀਤਾ ਜਾਵੇਗਾ। ਨਵਾਂ ਟੈਕਸ ਕੋਈ ਨਹੀਂ ਲਗਾਇਆ ਗਿਆ। ਅਗਲੇ ਵਿੱਤੀ ਸਾਲ ਤੱਕ ਸੂਬੇ ਸਿਰ ਕੁਲ 3,47,542 ਕਰੋੜ ਰੁਪਏ ਦਾ ਕਰਜ਼ਾ ਚੜ੍ਹ ਜਾਵੇਗਾ! ਕਿਉਂਕਿ ਚਾਲੂ ਵਿੱਤੀ ਸਾਲ ਵਿਚ ਵੀ ਸਰਕਾਰ ਨੇ 3,0986 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ।

ਸਰਕਾਰ ਵਲੋਂ ਬਜਟ ਵਿਚ ਵੱਖ-ਵੱਖ ਮੁੱਦਿਆਂ ਲਈ ਰਾਸ਼ੀ ਉਪਲੱਥਯ ਕਰਾਉਣ ਦੀ ਤਜਵੀਜ਼ ਰੱਖੀ ਗਈ ਹੈ, ਜਿਸ ਵਿਚ ਖੇਤੀ, ਸਿੱਖਿਆ, ਸਿਹਤ, ਟਰਾਂਸਪੋਰਟ, ਜਲ ਸਪਲਾਈ, ਹੁਨਰ ਵਿਕਾਸ ਆਦਿ ਸ਼ਾਮਲ ਹਨ। ਪਰ ਪੰਜਾਬ ਸਿਰ ਨਿੱਤ ਪ੍ਰਤੀ ਜੋ ਕਰਜ਼ੇ ਦੀ ਪੰਡ ਭਾਰੀ ਹੋ ਰਹੀ ਹੈ, ਉਸਨੂੰ ਉਤਾਰਨ ਅਤੇ ਸੂਬੇ ਦੀ ਆਮਦਨੀ ਵਧਾਉਣ ਲਈ ਕੋਈ ਠੋਸ ਯੋਜਨਾਬੰਦੀ ਦਿਖਾਈ ਨਹੀਂ ਦਿੰਦੀ। ਇਸ ਤੋਂ ਬਜਟ ਵਿਚ ਸਰਕਾਰ ਨੇ ਪੇਂਡੂ ਵਿਕਾਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਦਿੱਤਾ ਹੈ, ਜੋ ਪੰਜਾਬ ਦੀ ਲਗਭਗ 70 ਫੀਸਦੀ ਪੇਂਡੂ ਵਸੋਂ ਨਾਲ ਸਿੱਧਾ ਧੋਖਾ ਹੈ।

ਹਰ ਵਰ੍ਹੇ ਸੂਬੇ ਦੇ ਮੁਲਾਜ਼ਮ ਤੇ ਪੈਨਸ਼ਨਰ ਸਰਕਾਰ ਤੋਂ ਵੱਡੀਆਂ ਆਸਾਂ ਰੱਖਦੇ ਹਨ, ਜਿਨ੍ਹਾਂ ਦੀ ਗਿਣਤੀ 7 ਲੱਖ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਆਸ ਸੀ ਕਿ ਡੀ.ਏ. ਕਿਸ਼ਤ ਅਤੇ ਹੋਰ ਬਕਾਏ ਆਦਿ ਦੇਣ ਸਬੰਧੀ ਬਜਟ ਵਿਚ ਕੋਈ ਤਜਵੀਜ਼ ਹੋਵੇਗੀ ਪਰ ਇਹ ਚੁੱਪੀ ਮੁਲਾਜ਼ਮਾਂ ਨੂੰ ਰਤਕਦੀ ਹੈ। ਆਸ ਸੀ ਕਿ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ, ਬੁਢਾਪਾ ਪੈਨਸ਼ਨ 'ਚ ਵਾਧਾ ਆਦਿ ਸਮਾਜ ਭਲਾਈ ਗਾਰੰਟੀਆਂ ਜੋ 'ਆਪ' ਸਰਕਾਰ ਵਲੋਂ ਚੋਣ ਮੌਕੇ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਹੋਣਗੀਆਂ, ਪਰ ਇਹ ਗਾਰੰਟੀ ਜਾਂ ਹੋਰ ਗਾਰੰਟੀਆਂ ਪੂਰੀਆਂ ਨਾ ਹੋਣ ਨਾਲ ਲੋਕਾਂ ਦੀਆਂ ਉਮੀਦਾਂ ਚਕਨਾਚੂਰ ਹੋਈਆਂ ਹਨ।

ਆਸ ਸੀ ਕਿ ਪ੍ਰਵਾਸ ਦੇ ਰਾਹ ਪਏ ਪੰਜਾਬੀ ਨੌਜਵਾਨਾਂ ਨੂੰ ਰੋਕਣ ਲਈ ਉਚੇਰੀ ਸਿੱਖਿਆ ਦੇ ਫੰਡਾਂ 'ਚ ਵਾਧਾ ਹੋਵੇਗਾ, ਪਰ ਇੰਜ ਨਹੀਂ ਹੋ ਸਕਿਆ। ਸਰਕਾਰ ਵਲੋਂ ਪੰਜਾਬ ਦੀਆਂ ਯੂਨੀਵਰਸਿਟੀਆਂ ਲਈ 990 ਕਰੋੜ ਰੱਖੇ ਗਏ ਹਨ, ਪਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਜੋ ਪਹਿਲਾਂ ਹੀ ਵੱਡੇ ਘਾਟੇ 'ਚ ਚੱਲ ਰਹੀ ਹੈ, ਦੇ ਬਜਟ 'ਚ 34 ਕਰੋੜ ਰੁਪਏ ਦੀ ਕਟੌਤੀ ਕਰ ਦਿੱਤੀ ਹੈ। ਪੰਜਾਬ ਦੇ ਸਨਅਤਕਾਰ ਵੀ ਬਜਟ ਤੋਂ ਬਹੁਤ ਨਿਰਾਸ਼ ਹੋਏ ਹਨ, ਕਿਉਂਕਿ ਉਨ੍ਹਾਂ ਨੂੰ ਸਸਤੀ ਬਿਜਲੀ ਦੀ ਕੋਈ ਰਾਹਤ ਨਹੀਂ ਮਿਲੀ।

ਇਸ ਬਜਟ ਨੂੰ ਸੂਬੇ ਦੀਆਂ ਸਿਆਸੀ ਧਿਰਾਂ ਨੇ ਤਾਂ ਨਕਾਰਿਆ ਹੀ, ਪਰ ਆਮ ਲੋਕਾਂ ਵਲੋਂ ਵੀ ਬਜਟ ਨੂੰ ਲੋਕ ਹਿਤੈਸੀ ਨਹੀਂ ਸਮਝਿਆ ਜਾ ਰਿਹਾ।

ਪੰਜਾਬ ਦੀਆਂ ਵਿਰੋਧੀ ਧਿਰਾਂ ਕਹਿੰਦੀਆਂ ਹਨ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਆਰਥਿਕ ਬਰਬਾਦੀ ਦੇ ਰਾਹ ਪਾ ਦਿੱਤਾ ਹੈ ਅਤੇ ਬਜਟ ਨੇ ਲੋਕਾਂ ਦੇ ਸੁਪਨੇ ਚੂਰ ਚੂਰ ਕਰ ਦਿੱਤੇ ਹਨ। ਪਰ ਕੀ ਉਹ ਆਪ ਵੀ ਪੰਜਾਬ ਦੀ ਆਰਥਿਕ ਬਰਬਾਦੀ ਲਈ ਜ਼ਿੰਮੇਵਾਰ ਨਹੀਂ ਹਨ? ਅਕਾਲੀ-ਭਾਜਪਾ, ਕਾਂਗਰਸ ਨੇ ਜਿਨਾ ਸਮਾਂ ਵੀ ਪੰਜਾਬ 'ਤੇ ਰਾਜ ਕੀਤਾ, ਪੰਜਾਬ ਦੀ ਆਰਥਿਕਤਾ ਨੂੰ ਖੋਰਾ ਲਾਇਆ।

ਵਿਰੋਧੀ ਧਿਰਾਂ, ਆਰਥਿਕ ਮਾਹਿਰਾਂ ਦਾ ਕਹਿਣਾ ਹੈ:

1) ਪੇਂਡੂ ਵਿਕਾਸ ਲਈ 3,319 ਕਰੋੜ ਅਤੇ ਸ਼ਹਿਰੀ ਵਿਕਾਸ ਲਈ 6596 ਕਰੋੜ ਦੀ ਬਜਟ ਵਿਵਸਥਾ ਕੀਤੀ ਗਈ ਹੈ ਜਦਕਿ ਸੂਬੇ 'ਚ ਪੇਂਡੂ ਅਬਾਦੀ ਵੱਧ ਹੈ। ਇਸ ਤਰ੍ਹਾਂ ਇਹ ਪੇਂਡੂ ਲੋਕਾਂ ਨਾਲ ਨਿਰਾ ਵਿਤਕਰਾ ਹੈ।

2) ਪੰਜਾਬ ਦੇ ਬਜਟ ਵਿਚ ਉਦਯੋਗ ਖਣਿਜਾਂ ਦੇ ਖਰਚੇ 530 ਕਰੋੜ ਤੋਂ ਘਟਾ ਕੇ 454 ਕਰੋੜ ਕਰ ਦਿੱਤੇ ਗਏ ਹਨ। ਸਵਾਲ ਪੈਦਾ ਹੁੰਦਾ ਹੈ ਕਿ ਰਾਜ ਕੋਲ ਉਦਯੋਗ ਉਤਸ਼ਾਹਤ ਕਰਨ ਲਈ ਵੱਡੀ ਰਾਸ਼ੀ ਕਿਉਂ ਨਹੀਂ ਰੱਖੀ ਗਈ?

3) 'ਆਪ' ਸਰਕਾਰ ਨੇ ਆਪਣੀਆਂ ਗਾਰੰਟੀਆਂ ਪੂਰੀਆਂ ਨਹੀਂ ਕੀਤੀਆਂ। ਸੂਬੇ ਦੀਆਂ ਬੀਬੀਆਂ ਨੂੰ 1000 ਰੁਪਏ ਮਾਸਿਕ ਦੇਣ ਦਾ ਵਾਇਦਾ ਪੂਰਾ ਨਹੀਂ ਕੀਤਾ।

'ਆਪ' ਸਰਕਾਰ ਜੋ ਕਿ ਤਬਦੀਲੀ ਦੀ ਸੂਚਕ ਬਣ ਕੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਲੋਕ ਕਚਹਿਰੀ ਵਿਚ ਪ੍ਰਗਟ ਹੋਈ ਸੀ, ਤੋਂ ਤਵੱਕੋ ਸੀ ਕਿ ਉਹ ਜੋ ਆਪਣਾ ਪਹਿਲਾ ਬਜਟ ਲੋਕ-ਪੱਖੀ ਪੇਸ਼ ਕਰਨ 'ਚ ਅਸਮਰੱਥ ਰਹੀ ਸੀ ਤਾਂ ਦੂਜਾ ਬਜਟ ਤਾਂ ਲੋਕ ਹਿਤੈਸੀ ਪੇਸ਼ ਕਰਦੀ ਪਰ ਅਜਿਹਾ ਨਹੀਂ ਹੋ ਸਕਿਆ।

2023-24 ਬਜਟ ਦੇ ਅੰਕੜੇ ਵੱਡੇ ਹਨ, ਵੱਡੇ-ਵੱਡੇ ਅਖਬਾਰੀ ਇਸਤਿਹਾਰ ਛਪ ਕੇ ਲੋਕਾਂ ਦੀਆਂ ਅੱਖਾਂ ਚੁੰਧਿਆਉਣ ਦਾ ਯਤਨ ਸਰਕਾਰ ਨੇ ਕੀਤਾ ਹੈ ਅਤੇ ਕਿਹਾ ਹੈ ਕਿ ਬਜਟ 'ਚ 26 ਫੀਸਦੀ ਵਾਧਾ ਕਰ ਦਿੱਤਾ ਹੈ। ਟਰਾਂਸਪੋਰਟ 'ਚ 42 ਫੀਸਦੀ, ਖੇਤੀ ਬਜਟ 'ਚ 42 ਫੀਸਦੀ, ਰੁਜ਼ਗਾਰ ਤੇ ਹੁਨਰ ਵਿਕਾਸ ਬਜਟ 'ਚ 36 ਫੀਸਦੀ, ਸਿੱਖਿਆ ਬਜਟ 'ਚ 12 ਫੀਸਦੀ, ਸਿਹਤ ਅਤੇ ਰੁਜ਼ਗਾਰ ਬਜਟ 'ਚ 11 ਫੀਸਦੀ ਵਾਧਾ ਕੀਤਾ ਹੈ ਅਤੇ ਦਾਅਵਾ ਕੀਤਾ ਹੈ ਕਿ ਸਿੱਖਿਆ, ਸਿਹਤ, ਰੁਜ਼ਗਾਰ ਖੇਤੀਬਾੜੀ ਖੇਤਰ 'ਚ ਇਸ ਨਾਲ ਇਨਕਲਾਬੀ ਤਬਦੀਲੀ ਆਵੇਗੀ। ਲੋਕਾਂ ਦੀ ਜੂਨ ਸੁਧਰ ਜਾਵੇਗੀ। 26,797 ਨਵੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ। 26,295 ਕਰੋੜ ਨਾਲ ਬੁਨਿਆਦੀ ਢਾਂਚੇ ਦਾ ਵਿਕਾਸ ਹੋਵੇਗਾ। 17072 ਕਰੋੜ ਨਾਲ ਉਚੇਰੀ ਸਿੱਖਿਆ ਸੁਧਰੇਗੀ। 13,888 ਕਰੋੜ ਰੁਪਏ ਖੇਤੀ ਖੇਤਰ ਲਈ ਵਰਤੇ ਜਾਣਗੇ। 9,781 ਕਰੋੜ ਸਿਹਤ ਅਤੇ ਪਰਿਵਾਰ ਭਲਾਈ ਲਈ ਨਿਯਤ ਕੀਤੇ ਹਨ। ਪਰ ਕੀ ਇਸ ਨਾਲ ਟੁੱਟ-ਫੁੱਟ ਚੁੱਕੇ ਖੇਤੀ ਖੇਤਰ 'ਚ ਸੁਧਾਰ ਆਏਗਾ?

ਖੇਤੀ ਨੂੰ ਫਸਲੀ ਚੱਕਰ ਵਿਚੋਂ ਕੱਢਣ ਅਤੇ ਫਸਲ ਵੰਨ ਸੁਵੰਨਤਾ ਲਾਗੂ ਕਰਨ ਲਈ 1000 ਕਰੋੜ ਦੀ 'ਭਾਅ ਅੰਤਰ ਯੋਜਨਾ' ਦਾ ਐਲਾਨ ਕੀਤਾ ਗਿਆ ਹੈ। ਪਰ ਬਜਟ 'ਚ ਸਬਜ਼ੀਆਂ ਤੇ ਐਮ.ਐਸ. ਪੀ. ਦੀ ਕੋਈ ਗੱਲ ਸਰਕਾਰ ਵੱਲੋਂ ਨਹੀਂ ਕਹੀ ਗਈ। ਬਿਜਲੀ 'ਤੇ 300 ਯੂਨਿਟ ਮੁਫਤ ਘਰੇਲੂ ਖਪਤਕਾਰਾਂ ਲਈ ਸਹੂਲਤ ਜਾਰੀ ਰਹੇਗੀ ਤੇ ਕਿਸਾਨਾਂ ਲਈ ਬਿਜਲੀ ਸਬਸਿਡੀ ਵੀ ਲਾਗੂ ਰਹੇਗੀ। ਕੀ ਸਰਕਾਰ ਨੂੰ ਬਿਜਲੀ ਸਬਸਿਡੀ ਨੂੰ ਤਰਕ ਸੰਗਤ ਬਣਾਉਣ ਲਈ ਪਹਿਲਕਦਮੀ ਨਹੀਂ ਸੀ ਕਰਨੀ ਚਾਹੀਦੀ? ਉਹ ਲੋਕ ਜਿਹੜੇ ਬਿਜਲੀ ਦਾ ਬਿੱਲ ਅਦਾ ਕਰ ਸਕਦੇ ਹਨ ਉਨ੍ਹਾਂ ਨੂੰ ਮੁਫਤ ਬਿਜਲੀ ਦੇਣ ਦੀ ਕੀ ਤੁਕ ਹੈ? ਉਹ ਵੱਡੇ ਕਿਸਾਨ

ਜ਼ਿੰਮੀਂਦਾਰ ਜਿਨ੍ਹਾਂ ਦੀਆਂ ਆਪਣੇ ਖੇਤਾਂ 'ਚ ਦਰਜਨਾਂ ਭਰ ਮੋਟਰਾਂ ਜ਼ਮੀਨ 'ਚੋਂ ਮੁਫਤ ਪਾਣੀ ਕੱਢਦੀਆਂ ਹਨ, ਉਨ੍ਹਾਂ ਨੂੰ ਸਬਸਿਡੀ ਦਿੱਤੇ ਜਾਣਾ ਕਿਵੇਂ ਠੀਕ ਹੈ? ਉਹ ਸਰਕਾਰ ਜਿਹੜੀ ਕਹਿੰਦੀ ਹੈ ਕਿ ਉਸ ਵਲੋਂ ਤਰਕ ਸੰਗਤੀ ਫੈਸਲੇ ਲਏ ਜਾ ਰਹੇ ਹਨ, ਉਹ ਘਾਟੇ 'ਚ ਜਾ ਰਹੇ ਸੂਬੇ ਅਤੇ ਲੋਕਾਂ ਦੀ ਕਮਾਈ 'ਚੋਂ ਦਿੱਤੇ ਟੈਕਸਾਂ 'ਚੋਂ ਇਸ ਢੰਗ ਨਾਲ ਪੈਸੇ ਦੀ ਵਰਤੋਂ ਨੂੰ ਕਿਵੇਂ ਯੋਗ ਠਹਿਰਾ ਸਕਦੀ ਹੈ?



ਸਿੱਖਿਆ ਖੇਤਰ ਪੰਜਾਬ ਲਈ ਬਹੁਤ ਮਹੱਤਵਪੂਰਨ ਹੈ। ਪੰਜਾਬ 'ਚ ਪ੍ਰਾਇਮਰੀ ਅਤੇ ਹਾਈ ਸਕੂਲ ਸਿੱਖਿਆ ਦਾ ਬੁਰਾ ਹਾਲ ਹੈ। ਅਧਿਆਪਕਾਂ ਦੀ ਕਮੀ ਹੈ। ਬੁਨਿਆਦੀ ਢਾਂਚਾ ਕਮਜ਼ੋਰ ਹੈ। ਪੰਜਾਬ ਦੇ ਸਰਕਾਰੀ ਕਾਲਜਾਂ ਦੇ ਹਾਲਾਤ ਖਰਾਬ ਹਨ, ਪਾਰਟ ਟਾਈਮ ਅਧਿਆਪਕਾਂ ਨਾਲ ਕੰਮ ਚਲਾਇਆ ਜਾ ਰਿਹਾ ਹੈ। ਪੰਜਾਬ 'ਚ ਖੁੱਲ੍ਹੇ ਗੈਰ-ਸਰਕਾਰੀ ਪ੍ਰੋਫੈਸ਼ਨਲ ਕਾਲਜ ਬੰਦ ਹੋਣ ਵੱਲ ਤੁਰੇ ਹੋਏ ਹਨ। ਤਿੰਨ ਜਾਂ ਪੰਜ ਸਤਾਰਾ ਹੋਟਲਾਂ ਵਰਗੇ ਮਾਡਲ, ਪਬਲਿਕ ਸਕੂਲਾਂ, ਆਇਲੈਟਸ ਸੈਂਟਰਾਂ ਅਤੇ ਟਰੇਵਲ ਏਜੰਟਾਂ ਦੀਆਂ ਪੌ-ਬਾਰਾਂ ਹਨ! ਧੜਾਧੜ ਪੰਜਾਬ ਵਿਦੇਸ਼ਾਂ ਨੂੰ ਤੁਰ ਰਿਹਾ ਹੈ। ਜਵਾਨੀ ਮੋਢੇ ਬਸਤਾ, ਹੱਥ ਅਟੈਚੀ ਫੜ ਔਝਤੇ ਰਾਹੀਂ ਵਿਦੇਸ਼ ਜਾਣ ਲਈ ਤਰਲੋਮੰਛੀ

ਹੈ। ਬਜਟ ਵੇਖ ਕੇ ਹੈਰਾਨੀ ਹੋ ਰਹੀ ਹੈ ਕਿ ਇਸ ਵਰਤਾਰੇ ਨੂੰ ਰੋਕਣ ਲਈ 'ਇਨਕਲਾਬੀ' ਸਰਕਾਰ ਨੇ ਕੋਈ ਵੱਡੇ ਕਦਮ ਨਹੀਂ ਪੁੱਟੇ। ਕੈਨੇਡਾ ਪੜ੍ਹਾਈ ਕਰਨ ਲਈ 15-20 ਲੱਖ ਰੁਪਏ ਪ੍ਰਤੀ ਵਿਦਿਆਰਥੀ ਖਰਚ ਕੇ ਬੱਚੇ ਪੰਜਾਬ ਦੀ ਧਰਤੀ ਤੋਂ ਬਾਹਰ ਜਾ ਰਹੇ ਹਨ। ਇਸ ਵਰਤਾਰੇ ਨੂੰ ਰੋਕਣ ਲਈ ਬਜਟ 'ਚ ਕਿੰਨੀ ਰਕਮ ਰੱਖੀ ਗਈ ਹੈ, ਕੀ ਮੌਜੂਦਾ ਸਰਕਾਰ ਵੀ ਪੰਜਾਬ 'ਚ ਉੱਲ੍ਹ ਬੋਲਦੇ ਵੇਖਣਾ ਚਾਹੁੰਦੀ ਹੈ?

ਕੀ ਮੌਜੂਦਾ ਸਰਕਾਰ ਇਸ ਤੱਥ ਤੋਂ ਜਾਣੂ ਨਹੀਂ ਕਿ ਪੰਜਾਬ ਨਸ਼ਿਆਂ ਨਾਲ ਝੁਲਸਦਾ ਜਾ ਰਿਹਾ ਹੈ। ਗੈਂਗਸਟਰਾਂ ਦੀ ਭੇਟ ਚੜ੍ਹ ਰਿਹਾ ਹੈ। ਕਾਨੂੰਨ ਵਿਵਸਥਾ ਕਾਇਮ ਰੱਖਣ ਲਈ 10,523 ਕਰੋੜ ਰੁਪਏ ਰੱਖਣਾ ਚੰਗੀ ਗੱਲ ਹੈ, ਪਰ ਨਸ਼ਾ ਗ੍ਰਾਸਟ ਨੌਜਵਾਨਾਂ ਲਈ ਹੋਰ 'ਨਸ਼ਾ ਛੁਡਾਉ ਸੈਂਟਰ' ਖੋਲ੍ਹਣ ਅਤੇ ਪਹਿਲਿਆਂ ਲਈ ਵੱਧ ਬਜਟ ਅਲਾਟ ਕਰਨਾ ਕੀ ਵੱਡੀ ਲੋੜ ਨਹੀਂ ਸੀ? ਸਰਕਾਰ ਨੇ ਉੱਚ ਸਿੱਖਿਆ ਅਤੇ ਸਿੱਖਿਆ ਲਈ ਬਜਟ 'ਚ ਵਾਧਾ ਕੀਤਾ ਹੈ, ਪਰ ਕੀ ਅਧਿਆਪਕਾਂ, ਪ੍ਰਿੰਸੀਪਲਾਂ ਨੂੰ ਸਿੰਗਾਪੁਰ ਟਰੇਨਿੰਗ ਲਈ ਭੇਜਣ ਨਾਲ ਕੁਝ ਬਣ ਸਕੇਗਾ? ਕੀ ਸਿੱਖਿਆ ਸੁਧਾਰ ਲਈ ਸਿਸਟਮ 'ਚ ਬਦਲਾਅ ਲਿਆਉਣਾ ਜ਼ਰੂਰੀ ਨਹੀਂ ਹੈ? ਬਜਟ ਜਾਂ ਸਰਕਾਰੀ ਨੀਤੀ ਇਸ ਬਾਰੇ ਚੁੱਪ ਕਿਉਂ ਹੈ?

ਪੰਜਾਬ ਸਮੱਸਿਆਵਾਂ ਨਾਲ ਘਿਰਿਆ ਪਿਆ ਹੈ। ਪੰਜਾਬ ਦੇ ਬਜਟ 'ਚ ਜੋ ਧਰਤੀ ਹੇਠਲੇ ਪਾਣੀ ਘਟਣ ਤੋਂ ਰੋਕਥਾਮ, ਪਰਾਲੀ ਸਾੜਨ ਤੋਂ ਰੋਕਣ ਲਈ ਉਪਾਅ, ਕਿਸਾਨਾਂ ਨੂੰ ਸਬਜ਼ੀਆਂ ਆਦਿ ਲਈ ਘੱਟੋ-ਘੱਟ ਮੁੱਲ ਨਿਰਧਾਰਤ ਕਰਨ ਲਈ ਰਕਮ ਰੱਖੀ ਹੁੰਦੀ ਤਾਂ ਪੰਜਾਬੀਆਂ ਨੂੰ ਕੁਝ ਰਾਹਤ ਮਿਲਦੀ। ਬਜਟ 'ਚ ਰੁਜ਼ਗਾਰ ਲਈ ਸਨਅਤ ਲਾਉਣ ਵਾਸਤੇ ਸਿੰਗਲ ਵਿੱਡੋ ਅਤੇ ਹੋਰ ਸਹੂਲਤਾਂ ਦੇਣ ਲਈ ਰਕਮ ਰਾਖਵੀਂ ਕੀਤੀ ਜਾਂਦੀ ਤਾਂ ਚੰਗਾ ਹੁੰਦਾ।

ਬਿਨਾਂ ਸ਼ੱਕ ਜਿਵੇਂ ਕਿ ਬਜਟ 'ਚ ਦਿਖਾਈ

ਦਿੰਦਾ ਹੈ ਸਰਕਾਰ ਦੀ ਮਨਸ਼ਾ ਪੰਜਾਬ ਨੂੰ ਆਰਥਿਕ ਸਥਿਰਤਾ ਵੱਲ ਲੈ ਕੇ ਜਾਣ ਦੀ ਹੈ। ਸਰਕਾਰ ਨੇ ਪਿਛਲੇ ਲਏ ਕਰਜ਼ੇ ਦੇ 20,000 ਕਰੋੜ ਰੁਪਏ ਸਿਰਫ ਵਿਆਜ ਦੇ ਜਮ੍ਹਾਂ ਕਰਵਾਏ ਹਨ ਅਤੇ 31,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਹੈ। ਭਾਵ ਕਰਜ਼ਾ ਲੈ ਕੇ ਪਿਛਲਾ ਵਿਆਜ ਚੁਕਤਾ ਕੀਤਾ ਜਾ ਰਿਹਾ ਹੈ। ਪਰ ਆਉਣ ਵਾਲੇ 4 ਸਾਲਾਂ ਵਿਚ ਜੇ ਕਰਜ਼ਾ ਹੋਰ ਵਧਦਾ ਗਿਆ ਤਾਂ ਪ੍ਰਤੀ ਸਾਲ ਵਿਆਜ ਹੀ 30,000 ਕਰੋੜ ਅਦਾ ਕਰਨ ਯੋਗ ਹੋਵੇਗਾ। ਇਸ ਮੰਦਹਾਲੀ 'ਚੋਂ ਨਿਕਲਣ ਲਈ ਸੂਬਾ ਸਰਕਾਰ ਨੂੰ ਆਪਣੀ ਆਮਦਨ ਵਧਾਉਣੀ ਹੋਵੇਗੀ, ਜਿਸਦਾ ਟੀਚਾ ਇਸ ਵਰ੍ਹੇ ਲਈ 98552 ਕਰੋੜ ਰੁਪਏ ਰੱਖਿਆ ਗਿਆ ਹੈ। ਬਿਨਾਂ ਸ਼ੱਕ ਕੇਂਦਰੀ ਟੈਕਸਾਂ ਤੋਂ 18457 ਕਰੋੜ ਦੀ ਆਸ ਲਾਈ ਗਈ ਹੈ ਅਤੇ ਆਪਣੇ ਇਸ ਵਰ੍ਹੇ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ 20735 ਕਰੋੜ ਦੀ ਕੇਂਦਰੀ ਗ੍ਰਾਂਟ ਦੀ ਆਮਦਨ ਵੀ ਉਸ ਲਈ ਸਹਾਈ ਹੋ ਸਕਦੀ ਹੈ। ਪਰ ਜੇਕਰ ਸਰਕਾਰ ਜੀ.ਐਸ.ਟੀ. ਚੋਰੀ ਹੀ ਰੋਕ ਲਵੇ ਤਾਂ ਉਸਦੇ ਪੱਲੇ 30,000 ਕਰੋੜ ਪੈ ਜਾਣਗੇ। ਪਰ ਕੀ ਸਰਕਾਰ ਇੰਜ ਕਰ ਸਕੇਗੀ?

ਜਾਪਦਾ ਹੈ ਕਿ ਸਰਕਾਰਾਂ ਵਲੋਂ ਪੇਸ਼ ਕੀਤਾ ਕੋਈ ਵੀ ਬਜਟ ਸਿਰਫ ਅੰਕੜਿਆਂ ਦੀ ਖੇਡ ਹੈ! ਇਹ ਖੇਡ ਬਹੁਤੀ ਵੇਰ ਜਨਤਾ ਨੂੰ ਭਰਮਾਉਣ ਅਤੇ ਆਪਣਾ ਵੋਟ ਬੈਂਕ ਪੱਕੀ ਕਰਨ ਲਈ ਖੇਡੀ ਜਾਂਦੀ ਹੈ। ਕੇਂਦਰੀ ਬਜਟ ਇਸਦੀ ਵੱਡੀ ਉਦਾਹਰਨ ਹੈ।

ਲੋਕ ਸਦਾ ਉਡੀਕ ਕਰਦੇ ਹਨ ਕਿ ਸਰਕਾਰ ਜਿੱਥੇ ਵਿਕਾਸ ਦੇ ਕੰਮ ਕਰੇ, ਉਥੇ ਉਸ ਤੋਂ ਪਹਿਲਾਂ ਉਨ੍ਹਾਂ ਦੀ ਸਿਹਤ, ਸਿੱਖਿਆ, ਚੰਗੇ ਵਾਤਾਵਰਨ ਅਤੇ ਮੁੱਖ ਬੁਨਿਆਦੀ ਲੋੜਾਂ ਦੀ ਪੂਰਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰੇ।

ਸ਼ਾਇਦ ਲੋਕਾਂ ਨੂੰ ਹਾਲੇ ਹੋਰ ਸਮਾਂ ਅਜਿਹੇ ਲੋਕ ਪੱਖੀ ਬਜਟ ਦੀ ਉਡੀਕ ਕਰਨੀ ਪਵੇਗੀ।

ਤੁਹਾਡੀ ਸੇਵਾ ਵਿਚ ਹਰ ਸਮੇਂ ਹਾਜ਼ਰ !



CALIFORNIA

IMMIGRATION SERVICES INC.

Registered & Bonded

- * FAMILY IMMIGRATION
- * GREEN CARD PETITION
- * CITIZENSHIP
- * BUSINESS/VISITOR VISA
- * RELIGIOUS VISA
- * VARIOUS IMMIGRATION SERVICES

- * ਫੈਮਿਲੀ ਇੰਮੀਗਰੇਸ਼ਨ
- * ਗਰੀਨ ਕਾਰਡ ਪਟੀਸ਼ਨ
- * ਸਿਟੀਜ਼ਨਸ਼ਿਪ
- * ਬਿਜਨਸ ਵੀਜ਼ਾ/ ਵਿਜ਼ਿਟਰ ਵੀਜ਼ਾ
- * ਰਿਲੀਜੀਅਸ ਵੀਜ਼ਾ
- * ਕਈ ਹੋਰ ਇੰਮੀਗਰੇਸ਼ਨ ਸੇਵਾਵਾਂ



ROSY (Kanwal) KAUR
Immigration Consultant

408-422-8585
510-573-3666

Address:

Fremont Office:

4127 Bay Street, Unit 5, Fremont CA, 94538

Tracy Office:

1660 W Linne Rd. Unit J24, Tracy CA, 95377

Website: www.caials.com

e-mail: rosy@caials.com

ਤੁਸੀਂ ਸਾਡੇ ਨਾਲ ਪੰਜਾਬੀ ਵਿਚ ਵੀ ਗੱਲ ਕਰ ਸਕਦੇ ਹੋ।



Ray Dhaliwal
Real Estate Broker

Moving to Indiana?

Contact Ray Dhaliwal @ 317-993-4987

Listing and Selling Homes in Indianapolis Area.

Good relations with all the well reputed leading Builders in the Area.

Specialized in Pre-Sale homes for Investment and Residential purposes.

Helpful in Easy and Accessible Home Loans at best Interest Rates.

CENTURY 21 SCHEETZ
RAYD@C21Scheetz.com

ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਪਰਵਾਸੀ ਕਵੀ ਕੁਲਵੰਤ ਸਿੰਘ ਸੇਖੋਂ ਦਾ ਸਨਮਾਨ

‘ਡਾ. ਗੁਰਭਜਨ ਗਿੱਲ ਨੇ ਕੀਤਾ ਸਨਮਾਨਤ’

ਫਰਿਜ਼ਨੋ: ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਕੈਲੀਫੋਰਨੀਆ ਦੇ ਸ਼ਹਿਰ ਸਟਾਕਟਨ (ਅਮਰੀਕਾ) ਵੱਸਦੇ ਨੌਜਵਾਨ ਪੰਜਾਬੀ ਕਵੀ ਕੁਲਵੰਤ ਸਿੰਘ ਸੇਖੋਂ ਨੂੰ ਪ੍ਰੋ. ਗੁਰਭਜਨ ਸਿੰਘ ਗਿੱਲ (ਡਾ.), ਸਰਦਾਰਨੀ ਜਸਵਿੰਦਰ ਕੌਰ ਗਿੱਲ ਤੇ ਸੁਰੀਲੇ ਪੰਜਾਬੀ ਕਵੀ ਤ੍ਰੈਲੋਚਨ ਲੋਚੀ ਨੇ ਦੁਸ਼ਾਲਾ ਤੇ ਪੰਜਾਬੀ ਲੋਕ ਵਿਰਾਸਤ ਅਕਾਦਮੀ ਦੀਆਂ ਕੁਝ ਪ੍ਰਕਾਸ਼ਨਾਵਾਂ ਭੇਟ ਕਰ ਕੇ ਸਨਮਾਨਿਤ ਕੀਤਾ। ਕੁਲਵੰਤ ਸਿੰਘ ਸੇਖੋਂ ਦੇ ਜੀਵਨ ਤੇ ਸਾਹਿਤ ਸੇਵਾ ਬਾਰੇ ਜਾਣਕਾਰੀ ਦਿੰਦਿਆਂ ਤ੍ਰੈਲੋਚਨ ਲੋਚੀ ਨੇ ਕਿਹਾ ਕਿ ਅਮਰੀਕਾ ਪਰਵਾਸ ਕਰਨ ਤੋਂ ਪਹਿਲਾਂ ਵੀ ਉਹ ਜਲੰਧਰ ਦੀਆਂ ਸਾਹਿਤਕ ਸਰਗਰਮੀਆਂ ਵਿਚ ਸ਼ਾਮਿਲ ਹੁੰਦੇ ਸਨ। ਉਨ੍ਹਾਂ ਦਾ ਜੱਦੀ ਪਿੰਡ

ਭਾਵੇਂ ਜਮਸ਼ੇਰ ਖਾਸ (ਜਲੰਧਰ) ਹੈ, ਪਰ 1990-91 ਵਿਚ ਉਨ੍ਹਾਂ ਨੇ ਹਰਵਿੰਦਰ ਰਿਆਜ ਤੇ ਕੁਝ ਹੋਰ ਸਾਥੀਆਂ ਨਾਲ ਮਿਲ ਕੇ ਸਾਹਿਤ ਸਭਾ ਜੰਡਿਆਲਾ ਦੀਆਂ ਸਾਹਿਤਕ ਗਤੀਵਿਧੀਆਂ ਰਾਹੀਂ ਆਪਣੀ ਪਛਾਣ ਬਣਾਈ। ਅੱਜ-ਕੱਲ੍ਹ ਕੁਲਵੰਤ ਸੇਖੋਂ ਕੈਲੀਫੋਰਨੀਆ ਦੇ ਸ਼ਹਿਰ ਸਟਾਕਟਨ ਵਿਚ ਰਹਿੰਦਿਆਂ ਇੱਥੋਂ ਦੀਆਂ ਸਾਹਿਤਕ ਅਤੇ ਸੱਭਿਆਚਾਰਕ ਮਹਿਫਲਾਂ ਦਾ ਸ਼ਿਗਾਰ ਬਣਦੇ ਹਨ।

ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ (ਡਾ.) ਨੇ ਕਿਹਾ ਕਿ ਸਭ ਪਰਵਾਸੀ

ਲੇਖਕ ਉਨ੍ਹਾਂ ਦੀ ਨਜ਼ਰ ਵਿਚ ਆਪਣੀ ਜਨਮ ਭੂਮੀ ਦੇ ਰਾਜਦੂਤ

ਅਕਾਦਮੀ ਵੱਲੋਂ ਆਦਰ ਦੇਣ ‘ਤੇ ਧੰਨਵਾਦ ਕਰਦਿਆਂ ਕਿਹਾ, ‘ਮੈਂ ਤੁਹਾਡੀ ਆਸ ਉਮੀਦ ‘ਤੇ ਖੁਸ਼ ਉਤਰਨ ਦਾ ਯਤਨ ਕਰਾਂਗਾ। ਸੇਖੋਂ ਨੇ ਦੱਸਿਆ ਕਿ ਉਸ ਦੀਆਂ ਕਵਿਤਾਵਾਂ ਤੇ



ਹਨ ਜੋ ਆਪਣੇ ਪਰਿਵਾਰਾਂ ਦੀ ਪਰਵਰਿਸ਼ ਲਈ ਹੀ ਵਿਦੇਸ਼ ‘ਚ ਨਹੀਂ ਰਹਿੰਦੇ ਸਗੋਂ ਮਾਂ ਬੋਲੀ ਦੇ ਪਸਾਰ ਪ੍ਰਸਾਰ ਤੇ ਸੰਚਾਰ ਵਿਚ ਵਡਮੁੱਲਾ ਹਿੱਸਾ ਪਾਉਂਦੇ ਹਨ। ਉਨ੍ਹਾਂ ਦੱਸਿਆ ਕਿ ਕੁਲਵੰਤ ਸਿੰਘ ਸੇਖੋਂ ਨਾਲ ਉਨ੍ਹਾਂ ਦੀ ਸਾਂਝ ਉਸ ਦੀਆਂ ਲਿਖਤਾਂ ਰਾਹੀਂ ਬਹੁਤ ਪਹਿਲਾਂ ਪੈ ਗਈ ਸੀ ਪਰ ਮੁਲਾਕਾਤ 2006 ਵਿਚ ਫਰਿਜ਼ਨੋ ਵਿਚ ਹਰਜਿੰਦਰ ਕੰਗ ਨੇ ਕਰਵਾਈ।

ਕੁਲਵੰਤ ਸਿੰਘ ਸੇਖੋਂ ਨੇ ਪੰਜਾਬੀ ਲੋਕ ਵਿਰਾਸਤ ਗਜ਼ਲਾਂ ਦਾ ਸੰਗ੍ਰਹਿ ਵੀ ਨੇੜੇ ਭਵਿੱਖ ਵਿਚ ਛਪ ਰਿਹਾ ਹੈ। ਵਿਦੇਸ਼ਾਂ ਵਿਚ ਕਿਰਤ ਕਰਦਿਆਂ ਸਾਹਿਤ ਸਿਰਜਣਾ ਨੂੰ ਨਾਲ ਤੋਰਨਾ ਭਾਵੇਂ ਸੌਖਾ ਨਹੀਂ ਪਰ ਉਹ ਇਹ ਕਾਰਜ ਲਗਾਤਾਰ ਕਰਦੇ ਰਹਿਣਗੇ। ਕੁਲਵੰਤ ਸਿੰਘ ਸੇਖੋਂ ਨੇ ਆਪਣੀਆਂ ਕੁਝ ਰਚਨਾਵਾਂ ਵੀ ਸੁਣਾਈਆਂ। ਵਰਣਨਯੋਗ ਹੈ ਕਿ ਕਵੀ ਕੁਲਵੰਤ ਸੇਖੋਂ ਦੇ ਬਹੁਤ ਸਾਰੇ ਗੀਤ ਨਾਮਵਰ ਗਾਇਕਾਂ ਨੇ ਗਾਏ ਅਤੇ ਰਿਕਾਰਡ ਕਰਵਾਏ ਹਨ।



T|B|F
THE BAINS FIRM

Manpreet S. Bains

Personal Injury and Wrongful Death Attorneys

Case Results*

\$10 MILLION

Motorcycle vs. Truck Collision

\$8 MILLION

Wrongful Death

\$5.25 MILLION

Traumatic Brain Injury

\$1.1 MILLION

Burn Injury

\$1.1 MILLION

Pedestrian vs. Motor Vehicle Collision

*Past Performance Not a Guarantee of Future Results

Offices in San Francisco and Union City



WILLIAM E. WEISS
Of Counsel

No Fees Unless Recovery for Your Injuries is Made

CONTACT US AT:

Phone: (510) 474-0028 • E-mail: info@thebainsfirm.com

www.thebainsfirm.com

Homeopathicvibes

Harminder Singh Gill

Homeopathic Consultant and Practitioner



D.H.M.S.; B.C.I.H

(Ex Homeopathic Medical officer Punjab Govt.)

Now we have two locations:

940 E. El Camino Real, Sunnyvale, CA 94087

39039 Paseo Padre Pkwy, Suite# 209 (upstairs), Fremont, CA 94538

We also do Virtual appointments for long distance patients.

Ph: (408) 737-7100

www.homeopathicvibes.com

We sell and ship homeopathic remedies through out North America.

ਗਲੋਬਲ ਮਲਟੀ ਸਰਵਿਸਿਜ਼, ਲੈਬਰੋਪ



ਪਿਛਲੇ 15 ਸਾਲਾਂ ਤੋਂ ਤੁਹਾਡੀ ਸੇਵਾ ਵਿਚ

ਟਰੱਕਾਂ ਵਾਲੇ ਵੀਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਇੱਕੋ ਛੱਤ ਥੱਲੇ

SAME DAY

ਲਾਇਸੈਂਸ ਪਲੇਟ ਲੈਣ ਵਾਸਤੇ ਸਾਨੂੰ ਸੰਪਰਕ ਕਰੋ।

ਹੁਣ ਅਸੀਂ

DPF Cleaning ਅਤੇ Baking

ਵੀ ਕਰਦੇ ਹਾਂ।

STOCKTON ਵਿੱਚ ਪੰਜਾਬੀ ਭਰਾਵਾਂ

ਦੀ ਇੱਕੋ ਇੱਕ ALIGNMENT SHOP

• 3 Axle Alignment \$199

• Trailer Alignment \$150

Grand Opening

Special Price for Truck Wash

ਗਲੋਬਲ ਮਲਟੀ ਸਰਵਿਸਿਜ਼ ਦੀ ਨਵੀਂ ਲੋਕੇਸ਼ਨ STOCKTON ਵਿਚ HIGHWAY 4 ਦੇ ਬਿਲਕੁਲ ਨਜ਼ਦੀਕ
1950 E Miner Ave.
Stockton, CA 95205

Ph: 209.982.9996

FAX: 209.982.9997

www.globalmultiservices.com info@globalmultiservices.com

REPAIR SHOP

ਟਰੱਕ ਤੇ ਟਰੇਲਰ ਦੇ ਹਰ ਤਰ੍ਹਾਂ ਦੇ ਟਾਇਰਾਂ ਤੋਂ ਇਲਾਵਾ Oil Change, Brakes, Engine Work, Tune Up, Transmission & Clutch ਆਦਿ ਦੀ ਮੁਰੰਮਤ ਅਤੇ Truck Alignment ਦਾ ਕੰਮ ਤਸੱਲੀਬਖਸ਼ ਢੰਗ ਨਾਲ ਕੀਤਾ ਜਾਂਦਾ ਹੈ। 500+ ਟਰੱਕਾਂ ਦੀ ਖੁੱਲ੍ਹੀ-ਭੁੱਲ੍ਹੀ ਪਾਰਕਿੰਗ ਦੇ ਨਾਲ, ਟਰੱਕ-ਟਰੇਲਰ Wash ਕਰਨ ਦਾ ਵੀ ਵਧੀਆ ਪ੍ਰਬੰਧ ਹੈ।

TEL: 209.547.9210

FAX: 209.547.9211

REGISTRATION SERVICES

ਟਰੱਕਿੰਗ ਨਾਲ ਸਬੰਧਤ ਹਰ ਤਰ੍ਹਾਂ ਦੇ ਪਰਮਿਟ ਜਿਵੇਂ IFTA, CA#, MCP, 2290, ICC, BOC III, NM & Kentucky Permit, DOT Fuel Tax, Corporation Filling ਅਤੇ ਟਰੱਕਾਂ ਦੀਆਂ ਲਾਇਸੈਂਸ ਪਲੇਟਾਂ Same Day Service ਵੀ ਦਿੰਦੇ ਹਾਂ। ਤੁਸੀਂ ਸਾਡੇ ਕੋਲੋਂ ਪਲੇਟਾਂ ਲੈ ਕੇ ਆਪਣਾ ਕੰਮ ਤੁਰੰਤ ਸ਼ੁਰੂ ਕਰ ਸਕਦੇ ਹੋ। ਅਸੀਂ DOT Compliance, DOT Audit ਵਿਚ ਵੀ ਟਰੱਕਿੰਗ ਕੰਪਨੀਆਂ ਦੀ ਮਦਦ ਕਰਦੇ ਹਾਂ।

TEL: 209.982.9996

FAX: 209.982.9997

ਗੁਲਜ਼ਾਰ ਸੰਧੂ ਦੇ ਵਿਆਹ ਦੀ 57ਵੀਂ ਵਰ੍ਹੇ-ਗੰਢ 'ਤੇ

ਕੁਝ ਦਿਨ ਪਹਿਲਾਂ ਗੁਲਜ਼ਾਰ ਸਿੰਘ ਸੰਧੂ ਦੇ ਵਿਆਹ ਦੀ 57ਵੀਂ ਵਰ੍ਹੇ-ਗੰਢ ਸੀ। ਅਸੀਂ ਮਿਲਣ ਗਏ ਤਾਂ ਉਹ ਕਾਲਮ 'ਨਿੱਕ-ਸੁੱਕ' ਦੇ ਕਾਗਜ਼ ਸਮੇਤ ਰਿਹਾ ਸੀ। ਨੀਲੀਆਂ-ਚਿੱਟੀਆਂ ਡੱਬੀਆਂ ਵਾਲਾ ਚਾਦਰਾ ਬੱਧਾ ਹੋਇਆ ਸੀ। ਖੁੱਲ੍ਹੀ ਕਮੀਜ਼ ਤੇ ਢਿੱਲੀ ਪੱਗ। ਲੱਗਦੇ ਦਾੜ੍ਹੀ ਲਾਪਰਨ ਦੀ ਹੁਣ ਲੋੜ ਨਹੀਂ ਰਹੀ। ਪਹਿਲੀ ਨਜ਼ਰੇ ਗੰਭੀਰ ਲੱਗਾ ਪਰ ਸਾਨੂੰ ਵੇਖਦਿਆਂ ਵਾਛਾਂ ਖਿੜ ਪਈਆਂ। ਅੱਖਾਂ 'ਚ ਤਰਾਵਟ ਆ ਗਈ। 'ਨਿੱਕ-ਸੁੱਕ' ਨਬੇੜਦਿਆਂ ਉਸ ਨੇ



ਪ੍ਰਿ. ਸਰਵਣ ਸਿੰਘ ਫੋਨ: 647-785-1661

ਸੁਖਨ ਅਲਾਇਆ, "ਬੜੇ ਮੌਕੇ 'ਤੇ ਆਏ ਉ, ਹੁਣ ਆਉ ਖਾਣ ਪੀਣ ਦਾ ਸੁਆਦ।" ਅਸੀਂ ਨਹਿਲੇ 'ਤੇ ਦਹਿਲਾ ਮਾਰਿਆ, "ਅੱਜ ਤੁਹਾਡੀ ਮੈਰਿਜ਼ ਐਨੀਵਰਸਰੀ ਵੀ ਹੈ, ਚਲੋ ਵਿਆਹ ਦੀ ਵਰ੍ਹੇ-ਗੰਢ ਈ ਮਨਾਈ ਜਾਊ।" ਤਦ ਉਸ ਨੂੰ ਵਿਆਹ ਦੀ ਅਸਲੀ ਤਾਰੀਖ ਯਾਦ ਆ ਗਈ ਜੋ 12 ਮਾਰਚ 1966 ਸੀ। ਉਸ ਨੇ ਵਿਆਹ ਦਾ ਦਿਲਚਸਪ ਕਿੱਸਾ ਤੌਰ ਲਿਆ: ਮੈਂ ਆਪਣੇ ਵਿਆਹ ਦੀ ਮਿਤੀ ਆਪਣੇ ਅਸਲੀ ਜਨਮ ਦਿਨ ਵਾਲੀ ਰੱਖਣੀ ਚਾਹੁੰਦਾ ਸਾਂ, 22 ਮਾਰਚ। ਪਰ ਉਨ੍ਹਾਂ ਦਿਨਾਂ ਵਿਚ ਸੁਰਜੀਤ ਦੀਆਂ ਭਤੀਜੀਆਂ ਦੇ ਇਮਤਿਹਾਨ ਸਨ। ਅਸੀਂ 12 ਮਾਰਚ 1966 ਮਿੱਥ ਲਈ। ਉਹਦਾ ਤੇ ਡਾਕਟਰ ਸੁਰਜੀਤ ਕੌਰ ਦਾ ਵਿਆਹ ਹੋਏ ਨੂੰ 57 ਸਾਲ ਹੋ ਗਏ ਹਨ। ਬਾਲ ਬੱਚਾ ਕੋਈ ਨਹੀਂ ਪਰ ਕਹਿੰਦੇ ਇਹੋ ਹਨ, ਸਾਡੇ ਜਿੰਨੇ ਬਾਲ ਬੱਚੇ ਕਿਸੇ ਦੇ ਵੀ ਨਹੀਂ। 22 ਮਾਰਚ 2023 ਨੂੰ ਸਾਡੇ ਸੀਨੀਅਰ ਲੇਖਕ ਨੂੰ ਨੱਬੇਵਾਂ ਵਰ੍ਹਾ ਲੱਗ ਰਿਹਾ। ਵਿਆਹ ਉਹਦਾ ਦੋਰ ਨਾਲ ਹੋਇਆ, 33ਵੇਂ ਸਾਲ ਦੀ ਉਮਰ ਵਿਚ। ਡਾ. ਸੁਰਜੀਤ ਕੌਰ ਦਾ ਉਦੋਂ ਵੀ ਲੇਟ, 37ਵੇਂ ਸਾਲ ਵਿਚ। ਲਾੜਾ ਅੰਗਰੇਜ਼ੀ ਦੀ ਐੱਮ ਏ ਤੇ ਲਾੜੀ

'ਨਿੱਕ-ਸੁੱਕ' ਵਿਚਕਾਰ ਵਿਆਹ ਦਾ ਲੇਖਾ

ਐੱਮ ਬੀ ਐੱਸ। ਉਦੋਂ ਜੇ ਕੋਈ ਕਹਿੰਦਾ, 'ਵਿਆਹ ਬੜਾ ਲੇਟ ਕਰਾਇਆ' ਤਾਂ ਸਫਾਈ ਦਿੰਦੇ, 'ਬਲਵੰਤ ਗਾਰਗੀ ਨਾਲੋਂ ਤਾਂ ਫੇਰ ਵੀ ਪਹਿਲਾਂ ਕਰਾ ਲਿਆ!' ਦਿੱਲੀ ਵਿਚ ਡਾ. ਸੁਰਜੀਤ ਕੌਰ ਪੰਨੂੰ, ਗੁਲਜ਼ਾਰ ਸਿੰਘ ਸੰਧੂ ਤੋਂ ਵੱਡੀ ਅਫਸਰ ਸੀ। ਕੁੜੀ ਮਾਝੇ ਦੀ ਮੁੰਡਾ ਦੁਆਬੇ ਦਾ। ਸੰਧੂ ਨੇ ਉਨ੍ਹਾਂ ਨਾਲ ਸਾਵੇਂ ਹੋਣ ਲਈ ਸੰਤ ਸਿੰਘ ਸੇਖੋਂ, ਪ੍ਰੋ. ਮੋਹਨ ਸਿੰਘ, ਸਾਧੂ ਸਿੰਘ ਹਮਦਰਦ, ਕੁਲਵੰਤ ਸਿੰਘ ਵਿਰਕ, ਮੀਸ਼ਾ, ਸ਼ਿਵ ਕੁਮਾਰ ਤੇ ਕੁਝ ਹੋਰ ਮਸ਼ਹੂਰ ਲੇਖਕਾਂ ਨੂੰ ਜਨੇੜੀ ਬਣਨ ਦਾ ਸੱਦਾ ਦਿੱਤਾ। ਬੱਸ ਭਰ ਕੇ ਨੌਸ਼ਹਿਰੇ ਨੂੰ ਤੌਰ ਦਿੱਤੀ। ਆਪ ਕਾਰ ਵਿਚ ਜਲੰਧਰੋਂ ਮੋਹਨ ਸਿੰਘ ਤੇ ਹਮਦਰਦ ਨੂੰ ਲੈ ਕੇ ਪਹੁੰਚਣਾ ਸੀ। ਜਾਂਨੀ ਪਹਿਲਾਂ ਪਹੁੰਚ ਗਏ, ਲਾੜਾ ਲੇਟ। ਮੋਹਨ ਸਿੰਘ ਦੇ ਘਰੋਂ ਪਤਾ ਲੱਗਾ ਕਿ ਉਹ ਪਿੱਪਲ ਹੋਣ ਸ਼ਤਰੰਜ ਖੇਡ ਰਿਹਾ। ਪਿੱਪਲਾਂ 'ਚੋਂ ਉਹ ਪਿੱਪਲ ਮਸਾਂ ਲੱਭਾ ਜਿੱਥੇ ਮੋਹਨ ਸਿੰਘ ਤੇ ਹਮਦਰਦ ਦੀ ਬਿਸਾਤ ਵਿਛੀ ਹੋਈ ਸੀ। ਗਿਆਨੀ ਸ਼ਾਦੀ ਸਿੰਘ ਵੀ ਹਾਜ਼ਰ ਸੀ। ਲੇਟ ਹੋਣ ਦੀ ਦੁਹਾਈ ਪਾ ਕੇ ਉਹ ਮਸੀਂ ਉਠਾਏ। ਭੱਜ-ਭਜਾ ਕੇ ਨੌਸ਼ਹਿਰੇ ਪਹੁੰਚੇ। ਬਰਾਤ ਨੂੰ ਸੁੱਖ ਦਾ ਸਾਹ ਆਇਆ। ਲਾੜਾ ਆਇਆ ਵੇਖ ਕੇ ਢੋਲੀ ਢੋਲ ਵਜਾਉਣ ਲੱਗਾ। ਜਾਨੀ ਭੰਗੜਾ ਪਾਉਣ ਲੱਗੇ। ਬੱਕਰੀਆਂ ਨਾਲ ਲੱਦੇ ਟਰੱਕ 'ਚੋਂ ਤਾਜ਼ਾ ਖਿਜ਼ਾਬ ਲਾਈ ਸੇਖੋਂ ਉਤਰਿਆ। ਸੰਧੂ ਦਾ ਕੋਟ ਦੂਰ ਖੜੀ ਬੱਸ ਵਿਚ ਸੀ। ਉਹਨੇ ਕੋਲ ਖੜ੍ਹੇ ਦੇਸ ਰਾਜ ਗੋਇਲ ਦਾ ਕੋਟ ਪਾ ਲਿਆ। ਕੋਟ ਵਿਚਲੇ ਮੁਨੀਸ਼ਨ ਨੇ ਫਿਰ ਜਿਹੜਾ ਰੰਗ ਵਿਖਾਉਣਾ ਸੀ ਵਿਖਾ ਹੀ ਦਿੱਤਾ! ਗੋਇਲ ਨੂੰ ਸਿਗਰਟ ਪੀਣ ਦੀ ਤਲਬ ਹੋਈ ਤਾਂ ਉਸ ਨੇ ਸਜੇ ਬੈਠੇ ਲਾੜੇ ਦੀ ਜੇਬ 'ਚੋਂ ਸਿਗਰਟਾਂ ਦੀ ਡੱਬੀ ਆ ਕੱਢੀ। ਵੇਖਣ ਵਾਲੇ ਹੈਰਾਨ ਕਿ ਕਿਹੋ ਜਿਹਾ ਪ੍ਰਾਹੁਣਾ ਸਹੇੜ ਬੈਠੇ! ਏਨਾ ਸੁਕਰ ਕਿ ਅਨੰਦ ਕਾਰਜਾਂ ਵਿਚ ਵਿਘਨ ਨਹੀਂ ਪਿਆ। ਦਾਰੂ ਦਾ ਭੰਨਿਆ ਸ਼ਿਵ ਕੁਮਾਰ ਵੀ ਆ ਪੁੱਜਾ। ਕੁੜੀ ਵਾਲਿਆਂ ਸਮਝਿਆ ਕੋਈ ਗਾਉਣ ਵਾਲਾ ਲਿਆਂਦਾ। ਅਨੰਦ ਕਾਰਜ ਹੋਏ ਤਾਂ ਕਹਿੰਦੇ ਪੜ੍ਹਾਓ ਇਹਤੋਂ ਸਿਹਰਾ। ਸ਼ਿਵ ਕੁਮਾਰ 'ਪੀਆਂ ਦੇ ਦੁੱਖ ਬੁਰੇ' ਗਾਉਣ ਲੱਗਾ। ਸੰਧੂ ਲਿਖਦੇ, ਮੇਰਾ ਜੱਦੀ ਪਿੰਡ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਵਿਚ ਹੈ, ਸੂਨੀ। ਮੈਂ ਆਪਣੇ ਨਾਨਕੇ ਪਿੰਡ ਕੋਟਲਾ ਬੜਲਾ ਵਿਚ ਜੰਮਿਆ ਤੇ ਮੇਰੀ ਮੁੱਢਲੀ ਵਿਦਿਆ ਅੱਠਵੀਂ ਤਕ ਏ ਐੱਸ. ਹਾਈ ਸਕੂਲ ਖੰਨੇ ਵਿਚ

ਹੋਈ। ਜਦੋਂ ਮੈਂ ਸਾਈਕਲ ਚਲਾਉਣ ਜੋਗਾ ਹੋ ਗਿਆ ਤਾਂ ਮਾਹਿਲਪੁਰ ਪੜ੍ਹਨ ਲੱਗਾ ਜਿੱਥੋਂ ਬੀ ਏ ਕਰ ਕੇ ਕੰਮ ਦੀ ਭਾਲ ਵਿਚ ਦਿੱਲੀ ਚਲਾ ਗਿਆ। ਉਥੇ 28 ਸਾਲ ਭਾਰਤ ਸਰਕਾਰ ਦੀ ਨੌਕਰੀ ਕੀਤੀ। 1984 ਵਿਚ 'ਪੰਜਾਬੀ ਟ੍ਰਿਬਿਊਨ' ਦਾ ਸੰਪਾਦਕ ਆ ਲੱਗਿਆ। ਭੂਸ਼ਨ ਧਿਆਨਪੁਰੀ ਨੇ ਟੋਟਕਾ ਜੋੜ ਲਿਆ: ਲਿਖਿਆ ਖੜ ਸਮਸ਼ੇਰ ਵਰਿਆਮ ਤਾਈਂ, ਅਸੀਂ ਸਦਾ ਹੀ ਰਹੇ ਸਰਦਾਰ ਸੰਧੂ



ਸਾਡਾ ਸੰਤ ਸੰਧੂ, ਸਾਡਾ ਪਾਸ ਸੰਧੂ, ਪੂਰਨ ਭਗਤ ਵਾਲਾ ਕਾਦਰਯਾਰ ਸੰਧੂ ਸਾਡੀ ਕਲਗੀ ਨੂੰ ਨਵਾਂ ਏ ਖੰਭ ਲੱਗਾ, ਆਇਆ ਜਦੋਂ ਦਾ ਏਥੇ ਗੁਲਜ਼ਾਰ ਸੰਧੂ ਚੜ੍ਹਿਆ ਜੱਟ ਸੁਹਾਗੇ ਨਹੀਂ ਮਾਣ ਹੁੰਦਾ, ਇਹ ਤਾਂ ਆਇਆ ਅਖਬਾਰ ਸਦਾਰ ਸੰਧੂ। ਸੰਧੂ ਤਿੰਨ ਸਾਲ ਓਥੇ ਰਿਹਾ। ਫੇਰ ਤਿੰਨ ਸਾਲ ਪੰਜਾਬ ਆਟਰਸ ਕੌਂਸਲ ਦਾ ਚੇਅਰਮੈਨ, ਦੋ ਸਾਲ ਪੰਜਾਬ ਰੈੱਡ ਕਰਾਸ ਦਾ ਸੈਕਟਰੀ, ਚਾਰ ਸਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਪੱਤਰਕਾਰੀ ਤੇ ਜਨ-ਸੰਚਾਰ ਵਿਭਾਗ ਦਾ ਪ੍ਰੋਫੈਸਰ ਤੇ ਮੁਖੀ। ਫੇਰ ਤਿੰਨ ਕੁ ਸਾਲ 'ਦੇਸ਼ ਸੇਵਕ' ਦਾ ਸੰਪਾਦਕ। ਨਿਮਰਤਾ ਵੇਖੋ, 'ਮੈਂ ਇਹੋ ਜਿਹਾ ਕੋਈ ਸੰਘਰਸ਼ ਨਹੀਂ ਕੀਤਾ ਜੋ ਦੱਸਣ ਵਾਲਾ ਹੋਵੇ। ਮੇਰੇ ਮਾਪਿਆਂ ਨੇ ਮੈਨੂੰ ਸਬਰ ਸੰਤੋਖ ਸਿਖਾਉਂਦਿਆਂ ਕਿਹਾ ਸੀ ਕਿ ਜ਼ਿੰਦਗੀ ਵਿਚ ਢੇਰੀ ਨਹੀਂ ਢਾਉਣੀ। ਜ਼ਿੰਦਗੀ ਵਿਚ ਸਫਲ ਹੋਣ ਦਾ ਇਕੋ ਇਕ ਤਰੀਕਾ ਕਿ ਢੇਰੀ ਢਾਏ ਬਿਨਾਂ ਲੱਗੇ ਰਹਿਣਾ।'

ਕਹਿੰਦਾ ਹੈ, ਮੈਂ ਨੱਬਿਆਂ ਨੂੰ ਢੁਕ ਗਿਆ। ਹੁਣ ਮੈਨੂੰ ਕੋਈ ਇਹ ਨਹੀਂ ਪੁੱਛਦਾ ਕਿ ਮੈਂ ਨਵਾਂ ਕੀ ਲਿਖਿਆ? ਇਹੀਉ ਪੁੱਛਿਆ ਜਾਂਦੇ ਕਿ ਸਿਹਤ ਦਾ ਕੀ ਹਾਲ ਹੈ? ਪਹਿਲੀਆਂ ਵਿਚ ਮੈਂ ਇਸ ਦਾ ਉੱਤਰ 'ਚੜ੍ਹਦੀ ਕਲਾ' ਦਿੰਦਾ ਸੀ। ਫਿਰ 'ਇਕ ਨੰਬਰ' ਕਹਿਣ ਲੱਗ ਪਿਆ। ਉਸ ਪਿੱਛੋਂ 'ਹਾਲੀ ਤਕ ਠੀਕ ਹੈ'। ਅੱਜ ਕੱਲ੍ਹ ਮੇਰਾ ਉੱਤਰ ਕੇਵਲ ਇਕ ਸ਼ਬਦ ਤਕ ਸੀਮਤ ਹੋ ਗਿਆ ਹੈ-ਚਲਦੈ! ਹੁਣ ਮੈਂ ਉਸ ਗੇਂਦ ਵਾਂਗ ਹਾਂ ਜਿਹੜੀ ਰੁੜ੍ਹ ਤਾਂ

ਦਾ ਭੁਲੇਖਾ ਪੈ ਜਿਆ ਕਰ। ਦਿੱਲੀ ਉਹਦੇ ਕੋਲ ਮੋਟਰ ਸਾਈਕਲ ਸੀ, ਮੇਰੇ ਕੋਲ ਸਾਈਕਲ। ਉਹ ਪੰਜਾਬ ਤੋਂ ਆਏ ਲੇਖਕਾਂ ਦੀ ਸੇਵਾ ਕਰਦਾ ਤੇ ਮੋਟਰ ਸਾਈਕਲ ਦੇ ਝੁਟੇ ਦਿੰਦਾ। ਮੈਂ ਅਤੇ ਬੁੜੇ ਖਾਲਸਾ ਕਾਲਜ ਦੇ ਡੀਪੀਏ ਸ. ਪ੍ਰੀਤਮ ਸਿੰਘ ਬੈਂਸ ਤੋਂ ਪੈਸੇ ਫੜਦਾ। ਸੰਧੂ ਸਰਦਾਰੀ ਮੈਂ ਵੱਡੇ ਭਾਈ ਨੂੰ ਛੱਡਣ ਵਿਚ ਹੀ ਭਲਾ ਸਮਝਿਆ। ਪ੍ਰੀਤਮ ਸਿੰਘ ਬੈਂਸ ਕੋਲ ਗੁਲਜ਼ਾਰ ਸੰਧੂ ਵੀ ਰਹਿੰਦਾ ਰਿਹਾ ਸੀ। ਦੋਹਾਂ ਦੁਆਬੀਏ ਸਨ। ਜਦੋਂ ਉਹ ਬੈਂਸ ਨੂੰ ਜਨੇੜੇ ਦਾ ਸੱਦਾ ਦੇਣ ਗਿਆ ਤਾਂ ਬੈਂਸ ਨੇ ਪੁੱਛਿਆ, 'ਵਿਆਹ ਕੀਹਦੇ ਨਾਲ ਹੋ ਰਿਹਾ?' ਸੰਧੂ ਨੇ ਹੁੱਥ ਕੇ ਦੱਸਿਆ, 'ਮਾਝੇ ਤੋਂ ਪੰਨੂੰਆਂ ਦੀ ਧੀ ਐ।' ਬੈਂਸ ਬੋਲਿਆ, 'ਮਾਝੇ ਵਾਲੇ ਤਾਂ ਦੁਆਬੇ ਵਾਲਿਆਂ ਨੂੰ ਕੁੱਟਣਗੇ।' ਸੰਧੂ ਨੇ ਕਿਹਾ, 'ਜੀਹਦੇ ਨਾਲ ਵਿਆਹ ਹੋ ਰਿਹਾ ਉਹਦਾ ਭਰਾ ਗੁਰਬਚਨ ਪੰਨੂੰ ਘੋਟ ਬੰਦਾ ਉਹ ਨੀ ਕੁੱਟਣ ਦਿੰਦਾ।' ਗੁਰਬਚਨ 'ਗੁਰਾ' ਖਾਲਸਾ ਕਾਲਜ ਅੰਮ੍ਰਿਤਸਰ ਵਿਚ ਬੈਂਸ ਨਾਲ ਪੜ੍ਹਦਾ ਸੀ। ਉਸ ਨੇ ਕਿਹਾ, 'ਜੇ ਗੁਰੇ ਦੀ ਭੈਣ ਐ ਤਾਂ ਉਹ ਹੋਰ ਵੀ ਕੁੱਟਣਗੇ।' ਸੰਧੂ ਨੇ ਪੁੱਛਿਆ, 'ਤਾਂ ਫੇਰ ਜਵਾਬ ਦੇ ਦੇਈਏ?' ਬੈਂਸ ਕੁਝ ਪਲ ਸੋਚ ਕੇ ਬੋਲਿਆ, 'ਜਵਾਬ ਦਿੱਤਾ ਤਾਂ ਘਰ ਆ ਕੇ ਕੁੱਟਣਗੇ।' ਜਿੰਦਣ ਉਨ੍ਹਾਂ ਦਾ ਵਿਆਹ ਹੋਇਆ ਉਦਣ ਹੀ ਪੰਜਾਬੀ ਸੂਬੇ ਦੀ ਮੰਗ ਮੰਨੀ ਗਈ। ਮੰਗ ਮੰਨਣ ਪਿੱਛੋਂ 1965 ਦੀ ਹਿੰਦ-ਪਾਕਿ ਜੰਗ ਵਿਚ ਸਿੱਖ ਫੌਜੀਆਂ ਤੇ ਸਰਹੱਦ ਨੇੜਲੇ ਪੰਜਾਬੀਆਂ ਵੱਲੋਂ ਜੰਗ ਵਿਚ ਪਾਇਆ ਯੋਗਦਾਨ ਸੀ। ਪੰਜਾਬੀਆਂ ਨੇ ਪੰਜਾਬੀ ਸੂਬਾ ਜੰਗ ਜਿੱਤ ਕੇ ਲਿਆ। ਸਰਹੱਦੀ ਪਿੰਡਾਂ ਵਿਚ ਜੰਗ ਦਾ ਉਜਾੜਾ ਵੇਖਦੇ ਲੇਖਕ ਸੰਧੂ ਤੇ ਡਾ. ਪੰਨੂੰ ਇਕ ਦੂਜੇ ਦੇ ਹੋ ਗਏ। ਸੰਧੂ ਨੇ ਸਵੈ-ਜੀਵਨੀ 'ਬਿਨ ਮਾਂਗੇ ਮੋੜੀ ਮਿਲੇ' ਵਿਚ ਲਿਖਿਆ, 'ਸੰਨ 1966 ਤੋਂ ਸੁਰਜੀਤ ਐਸ. ਕੇ. ਸੰਧੂ ਹੋ ਗਈ। ਮੇਰੀ ਜੀਵਨ ਸਾਬਣ। ਭਾਰਤ ਤੇ ਪਾਕਿਸਤਾਨ ਵਾਂਗ ਸਾਡੇ ਵਿਚਕਾਰ ਵੀ ਅਮਨ ਤੇ ਸ਼ਾਂਤੀ ਦੇ ਦੌਰ ਚਲਦੇ ਰਹਿੰਦੇ ਹਨ। ਲੜਾਈ ਹੁੰਦਿਆਂ ਵੀ ਦੇਰ ਨਹੀਂ ਲੱਗਦੀ ਤੇ ਜੰਗ ਬੰਦੀ ਵੀ ਐਵੇਂ ਕਿਵੇਂ ਹੋ ਜਾਂਦੀ ਹੈ।'

ਆਪਣੇ ਗਿਰੇਬਾਨ ਅੰਦਰ ਝਾਕਣ ਨਵ-ਸਿੱਖ ਚਿੰਤਕ

ਪੰਜਾਬ ਟਾਈਮਜ਼ ਦੇ ਪਿਛਲੇ ਅੰਕ ਵਿਚ ਵਿਦਵਾਨ ਲੇਖਕ ਕਰਮ ਬਰਸਟ ਦਾ ਲੇਖ 'ਅਜੋਕਾ ਪੰਜਾਬ, ਸਿੱਖ ਭਾਈਚਾਰਾ, ਗੁਰਬਾਣੀ ਅਤੇ ਮਾਰਕਸਵਾਦ' ਪੜ੍ਹਿਆ। ਲੇਖਕ ਨੇ ਕੁਝ ਜੁਝਾਰ ਨਵ-ਸਿੱਖ ਚਿੰਤਕਾਂ ਵੱਲੋਂ ਪੰਜਾਬ ਦੇ ਕਮਿਊਨਿਸਟ ਕਾਰਕੁਨਾਂ ਨੂੰ ਭੰਡਣ ਵਾਲੀ ਰੁਚੀ ਪ੍ਰਤੀ ਵਾਜਿਬ ਸਵਾਲ ਉਠਾਏ ਹਨ। ਸਿੱਖ ਵਿਦਵਾਨਾਂ ਵੱਲੋਂ ਬੋਗਮਪੁਰੇ ਦੀ ਗੱਲ ਕੀਤੀ ਜਾਂਦੀ ਹੈ। ਕੀ ਇਹ ਸਿਰਫ ਪੰਜਾਬ ਦੇ ਸਾਂਝੇ ਸੈਕੂਲਰ ਵਿਰਸੇ ਅਤੇ ਉਸ ਵਿਰਸੇ ਦੇ ਨੁਮਾਇੰਦੇ ਸਿੱਖ ਵਿਦਵਾਨਾਂ ਜਾਂ ਮਹਿਜ਼ ਕਮਿਊਨਿਸਟ ਧਿਰਾਂ ਦੀ ਹੁਣ ਤਕ ਦੀ ਕੀਤੀ ਕਰਾਈ ਨੂੰ ਲਗਾਤਾਰ ਛੱਜ ਵਿਚ ਛੱਟ-ਛੱਟ ਕੇ ਹੀ ਸੰਭਵ ਹੋ ਸਕੇਗਾ? ਜਿਸ ਤਰ੍ਹਾਂ ਕਿ ਪਿਛਲੇ 25-30 ਵਰ੍ਹਿਆਂ ਤੋਂ ਇਨ੍ਹਾਂ ਨਵ-ਚਿੰਤਕਾਂ ਨੇ ਲੋਕ ਬੰਨ੍ਹਿਆ ਹੋਇਆ ਹੈ। 'ਸਿਟੀ ਆਫ ਗੌਡ' ਜਾਂ ਬੋਗਮਪੁਰੇ ਦੇ ਸੁਪਨੇ ਤਾਂ ਸੰਤ ਅਗਸਟਾਈਨ ਅਤੇ ਰਮਾਇਣ ਤੋਂ ਵੀ ਪਹਿਲਾਂ ਦੇ ਸਮਿਆਂ ਤੋਂ ਦੁਨੀਆ ਦੇ ਸਾਰੇ ਧਾਰਮਿਕ ਰਹਿਬਰ ਵਿਖਾਉਂਦੇ ਆ ਹੀ ਰਹੇ ਹਨ। ਸ. ਗੁਰਬਚਨ ਸਿੰਘ ਹੁਰਾਂ ਨੇ ਆਪਣੀਆਂ ਪੁਸਤਕਾਂ ਅਤੇ ਲੇਖਾਂ ਰਾਹੀਂ ਗੁਰਬਾਣੀ ਦੀ ਵਿਲੱਖਣਤਾ ਦੀਆਂ ਬਾਤਾਂ ਤਾਂ ਬਬੇਰੀਆਂ ਪਾਈਆਂ ਹਨ ਪਰ ਇਹ ਕਿਤੇ ਵੀ ਨਹੀਂ ਦੱਸਿਆ ਕਿ ਅਜਿਹੇ ਸਤਿਯੁਗੀ ਸੁਪਨੇ ਨੂੰ ਅਮਲੀ ਅਕਾਲੀ ਰਾਜਨੀਤੀ ਵਿਚ ਉਤਾਰਨਾ

ਕਿਸ ਬਿਧ ਹੈ? ਇਸੇ ਕਰਕੇ ਕਰਮ ਬਰਸਟ ਸਿਰੇ ਦਾ ਸਵਾਲ ਪੁੱਛਦਾ ਹੈ ਕਿ ਬੋਗਮਪੁਰੇ ਨੂੰ ਧਰਤੀ ਉੱਪਰ ਕਿਵੇਂ ਉਤਾਰਿਆ ਜਾਵੇਗਾ? ਆਪਣੇ ਲੰਮੇ ਲੇਖ ਦੇ ਅਖੀਰ ਵਿਚ ਲੇਖਕ ਦੀ ਪਿੱਠ ਵਰਤਾਰੇ ਦੇ ਬਹਾਨੇ ਮਾਰਕਸਵਾਦੀ ਕਹਿ ਕੇ ਨਿਸ਼ਾਨੇ 'ਤੇ ਲਏ ਕਿਸਾਨ ਆਗੂਆਂ ਬਾਰੇ ਸਿੱਖ ਵਿਦਵਾਨਾਂ ਅੱਗੇ ਹੋਰ ਸਵਾਲ ਰੱਖਦਾ ਹੈ ਕਿ ਤੁਸੀਂ ਬਾਬੇ ਨਾਨਕ ਅਤੇ ਮਾਰਕਸ ਦੋਨਾਂ ਧਾਰਵਾਂ ਤੋਂ ਜਾਣੂ ਹੋਣ ਦੇ ਬਾਵਜੂਦ ਪਿਛਲੇ ਵੀਹ ਤੀਹ ਸਾਲਾਂ ਵਿਚ 26 ਜਨਵਰੀ ਨੂੰ ਲਾਲ ਕਿਲੇ 'ਤੇ ਝੰਡਾ ਝੁਲਾਉਣ ਬਗੈਰ ਹੋਰ ਕਿਹੜੀ ਠੋਸ ਗੱਲ ਕੀਤੀ ਹੈ? ਲੇਖਕ ਦਾ ਇਹ ਸਵਾਲ ਸਮੁੱਚੀ ਬਹਿਸ ਦਾ ਸਿਖਰ ਹੈ। ਇਹੋ ਸਵਾਲ ਪੰਜਾਬ ਦੀਆਂ ਸਾਰੀਆਂ ਧਿਰਾਂ ਅੱਗੇ ਹੈ। ਪੰਜਾਬ ਦੀ ਰਾਜਨੀਤੀ ਵਿਚ ਇੱਕ ਖਲਾਅ ਹੈ। ਜੇ ਖੇਤ ਵਿਚ ਫਸਲ ਨਾ ਬੀਜੀ ਜਾਵੇ ਤਾਂ ਕੁਦਰਤ ਖੇਤ ਖਾਲੀ ਨਹੀਂ ਰਹਿਣ ਦਿੰਦੀ, ਉਥੇ ਘਾਹ-ਬੂਟ ਉੱਗ ਆਉਂਦਾ ਹੈ। ਪੰਜਾਬ ਦੇ ਰਾਜਸੀ ਖੇਤ ਵਿਚ ਆਮ ਆਦਮੀ ਪਾਰਟੀ ਦੀ ਆਮਦ ਫਸਲ ਦੀ ਅਣਹੋਂਦ ਵਿਚ ਪੈਦਾ ਹੋਏ ਘਾਹ-ਬੂਟ ਵਾਂਗ ਹੈ। ਇਹ ਰਾਜਸੀ ਖਲਾਅ ਭਰਨ ਲਈ ਸਿੱਖ ਅਤੇ ਮਾਰਕਸੀ ਧਿਰਾਂ ਯਤਨ ਜ਼ਰੂਰ ਕਰਦੀਆਂ ਰਹੀਆਂ ਹਨ ਪਰ ਸਫਲ ਕੋਈ ਵੀ ਨਹੀਂ ਹੋਇਆ। ਨਿਰਾ

ਕਾਮਰੇਡਾਂ ਨੂੰ ਮਿਹਨੇ ਮਾਰ ਮਾਰ ਕੇ ਤਾਂ ਗੱਲ ਬਣ ਸਕਣੀ ਨਹੀਂ। 1988 ਦੇ ਆਸ-ਪਾਸ ਕਾਮਰੇਡ ਜੋਤੀ ਬਾਸੂ ਪੰਜਾਬ ਯੂਨੀਵਰਸਿਟੀ ਆਇਆ। ਉਸ ਨੇ ਆਪਣੇ ਭਾਸ਼ਣ, ਜੋ ਅੰਗਰੇਜ਼ੀ ਵਿਚ ਸੀ, 'ਚ ਕਿਹਾ ਕਿ ਕਮਿਊਨਿਜ਼ਮ ਸਾਇੰਸ ਹੈ ਜਿਸਨੂੰ ਹਰ ਸਮਾਜ 'ਤੇ ਇੱਕੋ ਤਰੀਕੇ ਲਾਗੂ ਨਹੀਂ ਕੀਤਾ ਜਾ ਸਕਦਾ। ਇਸ ਵਾਸਤੇ ਪਹਿਲਾਂ ਸਮਾਜ ਨੂੰ ਬਾਰੀਕੀ ਨਾਲ ਸਮਝਣਾ ਜ਼ਰੂਰੀ ਹੈ। ਪੰਜਾਬ ਦੇ ਮਾਰਕਸੀਆਂ ਨੂੰ ਪੰਜਾਬੀ ਸਮਾਜ ਦੀਆਂ ਤਰਬਾਂ ਸਮਝ ਨਹੀਂ ਆਈਆਂ। ਇਸੇ ਤਰ੍ਹਾਂ ਸਿੱਖ ਧਿਰਾਂ ਵੱਲੋਂ ਵੀ ਗੁਰਬਾਣੀ ਦੇ ਸਿਧਾਂਤ ਅਨੁਸਾਰ ਕੋਈ ਪਾਏਦਾਰ ਰਾਜਸੀ ਮਾਡਲ ਅਤੇ ਬਿਰਤਾਂਤ ਨਹੀਂ ਖੜਿਆ ਜਾ ਸਕਿਆ। ਇਹ ਦੋਵੇਂ ਧਿਰਾਂ ਆਪਣੀ ਅਸਫਲਤਾ ਦਾ ਭਾਂਡਾ ਇੱਕ ਦੂਸਰੇ ਸਿਰ ਭੰਨਦੀਆਂ ਆ ਰਹੀਆਂ ਹਨ ਅਤੇ ਇਸ ਸਿਲਸਿਲੇ ਵਿਚ ਕਾਫੀ ਸਮਾਂ ਅਤੇ ਸ਼ਕਤੀ ਵਿਅਰਥ ਚਲੀ ਗਈ ਹੈ। ਲੇਖ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਗੱਲ ਚੱਲੀ ਹੈ। ਉਸਦੇ ਰਾਜ ਦੀ ਵੱਡੀ ਗੱਲ ਸੀ ਗੈਰ ਸਿੱਖਾਂ ਨੂੰ ਸੁਰੱਖਿਆ ਦਾ ਵਿਸ਼ਵਾਸ ਹੋਣਾ। ਤਾਂ ਹੀ ਅੰਗਰੇਜ਼ ਦੇ ਆਉਣ 'ਤੇ ਸ਼ਾਹ ਮੁਹੰਮਦ ਕਹਿੰਦਾ ਹੈ, "ਰਾਜ਼ੀ ਬਹੁਤ ਰਹਿੰਦੇ ਮੁਸਲਮਾਨ ਹਿੰਦੂ, ਸਿਰ ਦੋਹਾਂ ਦੇ ਅੱਜ ਆਫਾਤ

ਆਈ"। ਪੰਜਾਬ ਦੀ ਸਿਆਸਤ ਵਿਚ ਵਿਸ਼ਵਾਸ ਜਿੱਤਣ ਦੀ ਘਾਟ ਨੇ ਵੀ ਕਈ ਗੁੰਝਲਾਂ ਪੈਦਾ ਕੀਤੀਆਂ ਹਨ। ਪੰਜਾਬ ਦੀਆਂ ਸਾਰੀਆਂ ਧਿਰਾਂ ਦੁਸਰਿਆਂ ਦਾ ਵਿਸ਼ਵਾਸ ਜਿੱਤਣ ਦੀ ਰਾਜਸੀ ਕਲਾ ਤੋਂ ਅਣਜਾਣ ਰਹੀਆਂ ਹਨ। ਪੰਜਾਬ ਦੀ ਸਥਿਤੀ ਬਾਕੀ ਭਾਰਤ ਦੇ ਮੁਕਾਬਲੇ ਵੱਖਰੀ ਹੋਣ ਕਾਰਨ ਇਹ ਅਹਿਮ ਕਾਰਜ ਹੋਰ ਵੀ ਔਖਾ ਹੈ। ਸਾਰੇ ਭਾਰਤ ਵਿਚ ਜਿਹੜਾ ਹਿੰਦੂ ਭਾਈਚਾਰਾ ਬਹੁਗਿਣਤੀ ਵਿਚ ਹੈ, ਉਹ ਪੰਜਾਬ ਵਿਚ ਘੱਟ-ਗਿਣਤੀ ਰਹਿ ਜਾਂਦਾ ਹੈ, 35% ਦਲਿਤ ਭਾਈਚਾਰੇ ਦੇ ਲੋਕ ਵੀ ਹਨ ਅਤੇ ਭਾਰਤ ਦੀ ਨਿਗੂਣੀ ਘੱਟ-ਗਿਣਤੀ ਵਾਲਾ ਸਿੱਖ ਭਾਈਚਾਰਾ ਪੰਜਾਬ ਵਿਚ ਬਹੁ-ਗਿਣਤੀ ਹੋ ਨਿੱਬੜਦਾ ਹੈ। ਪੰਜਾਬ ਵਾਲੀਆਂ ਧਿਰਾਂ ਰਾਜਸੀ ਵਿਸ਼ਵਾਸ ਦੀ ਇਸ ਸਮੀਕਰਨ ਨੂੰ ਸਮਝਣ ਕਰਨ ਦੀ ਸਮਰੱਥਾ ਪੈਦਾ ਨਹੀਂ ਕਰ ਸਕੀਆਂ। ਪੰਜਾਬੀ ਸੂਬੇ ਵੇਲੇ ਹਿੰਦੂਆਂ ਸਾਹਮਣੇ ਪਹਿਲੇ ਉਜਾੜੇ ਕਾਰਨ ਖੋਫ ਸੀ, ਜਿਸਨੂੰ ਦੂਰ ਕਰਨਾ ਜ਼ਰੂਰੀ ਸੀ ਪਰ ਕੀਤਾ ਨਹੀਂ ਗਿਆ ਹਾਸ਼ੀਏ 'ਤੇ ਧੱਕੇ ਹੋਏ ਗਰੀਬ ਦਲਿਤਾਂ ਦਾ ਵਿਸ਼ਵਾਸ ਜਿੱਤਣਾ ਤਾਂ ਦੂਰ ਦੀ ਗੱਲ ਸੀ। ਫਿਰ 1982 ਵਿਚ ਪੰਜਾਬ ਦੀਆਂ ਮੰਗਾਂ ਲਈ ਮੋਰਚੇ ਨੂੰ ਦਰਬਾਰ ਸਾਹਿਬ ਅੰਦਰ ਲੈ ਵਤਨਾ ਸਿਆਸੀ ਅਨਾਤੀਪੁਣਾ ਸੀ, ਜਿਸਨੇ ਪੰਜਾਬ ਦੇ ਮੁੱਦਿਆਂ ਨੂੰ ਸਿੱਖ ਮੁੱਦੇ ਬਣਾ ਕੇ ਪੰਜਾਬੀ ਹਿੰਦੂ ਨੂੰ ਰਾਜਸੀ ਬਿਰਤਾਂਤ ਵਿਚੋਂ ਬਾਹਰ ਕੱਢ ਕੇ

ਖੋਫ਼ਦਾ ਕਰ ਦਿੱਤਾ। ਦੂਸਰੇ ਪਾਸੇ ਮਾਰਕਸੀ ਧਿਰਾਂ ਧਰਮ ਗਰੀਬ ਆਦਮੀ ਦਾ ਹੁਕੂ ਰੂਪੀ ਅਫ਼ੀਮ ਕਹਿਣ ਵਰਗੇ ਮਾਰਕਸੀ ਕਥਨ ਕਾਰਨ ਸਿੱਖ ਮਨਾਂ ਵਿਚ ਪਏ ਭੁਲੇਖੇ ਨੂੰ ਵੀ ਸਿੱਖ ਮਨਾਂ 'ਚੋਂ ਸਾਫ ਨਹੀਂ ਕਰ ਸਕੀਆਂ, ਵਿਸ਼ਵਾਸ ਜਿੱਤਣਾ ਤਾਂ ਦੂਰ ਦੀ ਗੱਲ। ਕਿਸਾਨ ਮੋਰਚੇ ਵਿਚ ਮਾਰਕਸੀ ਅਤੇ ਗੈਰ ਮਾਰਕਸੀ ਕਿਸਾਨ ਜਥੇਬੰਦੀਆਂ ਵੱਲੋਂ ਘੱਟੋ ਘੱਟ ਪ੍ਰੋਗਰਾਮ 'ਤੇ ਸਹਿਮਤੀ ਦੀ ਜੋ ਸਫਲ ਮਿਸਾਲ ਕਾਇਮ ਕੀਤੀ ਹੈ, ਉਸ ਤੋਂ ਸੇਧ ਲੈ ਕੇ ਪੰਜਾਬ ਵਿਚਲੀਆਂ ਧਿਰਾਂ ਕੋਈ ਪਾਏਦਾਰ ਧਿਰ ਸਿਰਜ ਸਕਦੀਆਂ ਹਨ। ਅਕਬਰ ਦਾ ਚੀਨ-ਏ-ਇਲਾਹੀ ਬੇਸ਼ੱਕ ਸਫਲ ਨਹੀਂ ਸੀ ਹੋਇਆ ਪਰ ਖਲਾਅ ਨੂੰ ਅਸਰਦਾਰ ਤਰੀਕੇ ਭਰਨ ਲਈ ਪੰਜਾਬ ਵਾਲੀਆਂ ਧਿਰਾਂ ਨੂੰ ਆਪੋ ਆਪਣੇ ਚੰਗੇ ਗੁਣਾਂ ਦਾ ਯੋਗਦਾਨ ਪਾ ਕੇ, 'ਜਿੱਥੇ ਸੱਭੇ ਸਾਂਝੀਵਾਲ ਸਦਾਇਨ' ਦੀ ਭਾਵਨਾ ਵਰਗੀ ਕੋਈ ਸਰਬ ਸਾਂਝੀ ਜਮਾਤ ਸਫਲ ਕਰਨੀ ਪਵੇਗੀ। ਗੁਰਬਚਨ ਸਿੰਘ ਜੀ ਇਹ ਬੜਾ ਬਿਖਮ ਧੰਦਾ ਹੈ ਤੁਹਾਡੀ ਨੋਕ ਨੀਤੀ 'ਤੇ ਕਰਮ ਬਰਸਟ ਜਾਂ ਕਿਸੇ ਹੋਰ ਨੂੰ ਵੀ ਕੋਈ ਸ਼ੱਕ ਨਹੀਂ ਹੈ, ਇਸ ਪ੍ਰੋਜੈਕਟ ਨੂੰ ਸਰ ਕਰਨ ਲਈ ਆਪਣੇ ਗਿਰੇਬਾਨ ਵਿਚ ਇਮਾਨਦਾਰੀ ਨਾਲ ਝਾਤ ਮਾਰਨੀ ਪੈਣੀ ਹੈ। ਹਿੰਦੂਆਂ ਅਤੇ ਕਾਮਰੇਡਾਂ ਵਿਰੁੱਧ ਨਫਰਤ ਦੀ ਖੇਤੀ ਸ. ਅਜਮੇਰ ਸਿੰਘ ਨੇ ਪਹਿਲਾਂ ਹੀ ਬਬੇਰੀ ਕਰ ਲਈ ਹੈ। ਹੁਣ ਉਹ ਮਾਰੂ ਰਾਗ ਤਿਆਗਣਾ ਪੈਣਾ ਹੈ।



ਗੁਰਬਚਨ ਸਿੰਘ



ਕਰਮ ਬਰਸਟ

-ਹਜ਼ਾਰਾ ਸਿੰਘ ਫੋਨ: (647)685-5997

ਹਰੀ ਕ੍ਰਾਂਤੀ, ਨਿੱਜੀਕਰਨ, ਪ੍ਰਦੂਸ਼ਣ ਤੇ ਅੰਦੋਲਨ

1960ਵਿਆਂ ਵਿਚ ਸ਼ੁਰੂ ਹੋਈ ਹਰੀ ਕ੍ਰਾਂਤੀ ਨੇ ਵਿਕਾਸ ਦੇ ਤਾਕਤਵਰ ਇੰਜਣ ਦਾ ਖਿਤਾਬ ਲਿਆ। ਚਾਰ ਦਹਾਕਿਆਂ ਬਾਅਦ ਇਹ ਲਾਹੇਵੰਦ ਨਹੀਂ ਰਹੀ ਸਗੋਂ ਇਸ ਨੇ ਪੰਜਾਬ ਨੂੰ ਕਈ ਪੱਖਾਂ ਤੋਂ ਸੰਕਟਗ੍ਰਸਤ ਕਰ ਦਿੱਤਾ। ਇਨ੍ਹਾਂ ਸੰਕਟਾਂ ਵਿਚ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਘਟਣਾ, ਵਾਤਾਵਰਨ ਦੀ ਤਬਾਹੀ, ਪਾਣੀ ਦੇ ਪੱਧਰ ਦਾ ਡਿੱਗਣਾ ਆਦਿ ਸ਼ਾਮਲ ਹਨ।


ਹਰੀ ਕ੍ਰਾਂਤੀ ਨਾਲ ਪੰਜਾਬ ਦੇ ਕੁੱਲ ਖੇਤਰ ਦਾ 82.73 ਫੀਸਦੀ ਹਿੱਸਾ ਵਾਹਿਯੋਗ ਬਣ ਗਿਆ ਸੀ। ਇਸ ਨਾਲ ਪੰਜਾਬ ਨੇ ਕੇਂਦਰੀ ਦੇ ਅੰਨ ਭੰਡਾਰਾਂ ਵਿਚ ਇਕ ਤਿਹਾਈ ਯੋਗਦਾਨ ਪਾ ਕੇ ਦੇਸ ਨੂੰ ਅੰਨ ਸੁਰੱਖਿਆ ਮੁਹੱਈਆ ਕੀਤੀ। ਪੰਜਾਬ ਵਿਚ 99 ਫੀਸਦੀ ਵਾਹਿਯੋਗ ਰਕਬੇ 'ਚੋਂ 71 ਫੀਸਦੀ ਟਿਊਬਵੈੱਲਾਂ ਤੇ 29 ਫੀਸਦੀ ਨਹਿਰੀ ਪਾਣੀ ਦੀ ਸਿੰਜਾਈ ਅਧੀਨ

ਡਾ. ਕੁਲਦੀਪ ਸਿੰਘ
ਫੋਨ: +91-98151-15429


ਆਇਆ। ਇਉਂ ਸਮੁੱਚੇ ਪੰਜਾਬ ਦੀ ਹੋਣੀ ਅਤੇ ਅਣਹੋਣੀ ਖੇਤੀਬਾੜੀ ਖੇਤਰ ਨਾਲ ਜੁੜੀ ਹੋਈ ਹੈ। ਇਸ ਕਰ ਕੇ ਇਸ ਖਿੱਤੇ ਦੇ ਵਿਕਾਸ ਮਾਡਲ ਦੀ ਹਰ ਪਰਤ ਵਿਚ ਖੇਤੀ ਕਿੱਤੇ ਨਾਲ ਜੁੜੇ ਵੱਡੇ ਹਿੱਸੇ (ਜੋ ਕਿਸਾਨ ਤੇ ਖੇਤ ਮਜ਼ਦੂਰ ਬਣਦੇ ਹਨ) ਸਿੱਧੇ ਜਾਂ ਅਸਿੱਧੇ ਰੂਪ ਵਿਚ ਇਸ ਵਿਕਾਸ ਮਾਡਲ ਨਾਲ ਪ੍ਰਭਾਵਿਤ ਹੁੰਦੇ ਹਨ। ਪੁਸਤਕ 'ਬਰੀ ਸ਼ੇਡਜ਼ ਆਫ ਗਰੀਨ: ਪ੍ਰਾਈਵੇਟਾਈਜ਼ੇਸ਼ਨ, ਪੌਲਿਊਸ਼ਨ ਐਂਡ ਪ੍ਰੋਟੈਸਟ' ਵਿਚ ਪ੍ਰਸਿੱਧ ਸਮਾਜ ਤੇ ਰਾਜਨੀਤੀ ਵਿਗਿਆਨੀ ਡਾ. ਪ੍ਰਮੋਦ ਕੁਮਾਰ (ਡਾਇਰੈਕਟਰ, ਇੰਸਟੀਚਿਊਟ ਫਾਰ ਡਿਵੈਲਪਮੈਂਟ ਐਂਡ ਕਮਿਊਨੀਕੇਸ਼ਨ) ਦੇ ਨਾਲ ਪ੍ਰੋ. ਕੋਮਲ ਅੰਬੀ ਤੇ ਖੋਜਕਾਰ ਅਮਿਤ ਕੁਮਾਰ ਨੇ ਪੰਜਾਬ ਦੀ ਹਰੀ ਕ੍ਰਾਂਤੀ ਦੇ ਦੌਰ ਨੂੰ ਅੰਕੜਿਆਂ ਅਤੇ ਉਸ ਵਿਚ ਕਾਰਜਸ਼ੀਲ ਰਾਜਨੀਤੀ ਤੋਂ ਲੈ ਕੇ ਕੇਂਦਰੀ ਸਰਕਾਰ ਦੀਆਂ ਨੀਤੀਆਂ ਦਾ ਆਲੋਚਨਾਤਮਿਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਕੀਤਾ ਹੈ।

ਇਸ ਪੁਸਤਕ ਦੇ ਪਹਿਲੇ ਅਧਿਆਇ ਵਿਚ ਆਜ਼ਾਦੀ ਤੋਂ ਪਹਿਲਾਂ ਜ਼ਮੀਨੀ ਸੁਧਾਰਾਂ ਦੇ ਸਵਾਲ ਤੋਂ ਲੈ ਕੇ ਕਰਜ਼ੇ ਦੇ ਮਸਲੇ ਉਪਰ ਉੱਠੀਆਂ ਇਤਿਹਾਸਕ ਕਿਸਾਨ ਲਹਿਰਾਂ ਦਾ ਸੰਖੇਪ ਜ਼ਿਕਰ ਕੀਤਾ ਗਿਆ ਹੈ। ਹੌਲੀ-ਹੌਲੀ ਜ਼ਮੀਨ ਦੇ ਸਵਾਲ ਤੋਂ ਅਗਾਂਹ ਕੀਮਤਾਂ ਦੀ ਵੱਧ ਮੰਗ ਦਾ ਸਵਾਲ ਕਿਸਾਨ ਲਹਿਰ ਦਾ ਹਿੱਸਾ ਬਣਿਆ। ਇਸ ਨਾਲ ਕਈ ਕਿਸਮ ਦੀਆਂ ਕਿਸਾਨ ਜਥੇਬੰਦੀਆਂ ਹੋਂਦ ਵਿਚ ਆਈਆਂ ਜਿਨ੍ਹਾਂ ਕਰ ਕੇ ਵੱਖੋ-ਵੱਖਰੇ ਵਿਚਾਰਾਂ ਤੇ ਵਿਚਾਰਧਾਰਾਵਾਂ ਦਾ ਉਭਾਰਨਾ ਲਾਜ਼ਮੀ ਸੀ। ਇਸੇ ਕਰ ਕੇ ਕਿਸਾਨ ਅੰਦੋਲਨ ਦੌਰਾਨ 32 ਕਿਸਾਨ ਜਥੇਬੰਦੀਆਂ ਕਈ ਕਿਸਮ ਦੇ ਆਪਸੀ ਮੰਗਾਂ ਅਤੇ ਮਸਲਿਆਂ ਉਪਰ ਟਕਰਾਵੀਆਂ ਪੁਜ਼ੀਸ਼ਨਾਂ ਰੱਖਦੀਆਂ ਸਨ। ਇਸ ਅੰਦੋਲਨ ਵਿਚ ਕਿਸਾਨੀ ਦੇ ਕਈ ਪੱਧਰਾਂ 'ਤੇ ਸੰਕਟ ਦੇ ਸਵਾਲ ਵੀ ਪ੍ਰਮੁੱਖਤਾ ਹਾਸਲ ਕਰਦੇ ਹਨ। ਹਰੀ ਕ੍ਰਾਂਤੀ ਕਿਸਾਨੀ ਨੂੰ ਬੁਰੀ ਤਰ੍ਹਾਂ ਆਰਥਿਕ ਮੰਦਵਾੜੇ ਵਿਚ ਸੁੱਟ ਰਹੀ ਸੀ ਜੋ ਪੰਜਾਬ ਦੇ ਸਾਰੇ ਵਰਗਾਂ ਨੂੰ ਇਸ ਵਿਚ ਇਕਜੁੱਟ ਕਰਨ ਦਾ ਕਾਰਨ ਵੀ ਬਣਦੀ ਸੀ। ਵੱਖ-ਵੱਖ ਪੈਦਾਵਾਰ ਵਿਚ ਦਹਾਕਿਆਂ ਤੋਂ ਆਈ ਤਬਦੀਲੀ, ਲਾਗਤ ਉਪਰ ਵਧੇ ਖਰਚਿਆਂ, ਜੀਵਨ ਜਾਚ ਤੋਂ ਲੈ ਕੇ ਵਿਦਿਅਕ ਖੇਤਰ ਵਰਗੇ ਪਹਿਲੂਆਂ 'ਤੇ ਸਰਕਾਰ ਦੀਆਂ ਤਰਜੀਹਾਂ ਦਾ ਘਟਣਾ ਹਰ ਵਰਗ ਨੂੰ ਬੇਚੈਨ ਕਰਨ ਲੱਗਾ ਸੀ। ਇਸ ਸਭ ਕੁਝ ਨੂੰ ਇਸ ਪੁਸਤਕ ਵਿਚ ਤੱਥਾਂ ਸਮੇਤ ਦਰਸਾਇਆ ਗਿਆ ਹੈ।

ਪੁਸਤਕ ਦੇ ਅਧਿਆਇ 2 ਵਿਚ ਪੰਜਾਬ ਦੇ ਕਿਸਾਨ ਅੰਦੋਲਨਾਂ ਵਿਚਲੀਆਂ ਮੰਗਾਂ ਅਤੇ ਮਸਲਿਆਂ ਸਮੇਤ ਕਿਸਾਨ ਜਥੇਬੰਦੀਆਂ ਦੇ ਰੋਲ ਅਤੇ ਉਨ੍ਹਾਂ ਵੱਲੋਂ ਅਪਣਾਈ ਗਈ ਪਹੁੰਚ ਦਾ ਜ਼ਿਕਰ ਕੀਤਾ ਗਿਆ ਹੈ। ਅਧਿਆਇ 3



ਕਿਤਾਬ 'ਬਰੀ ਸ਼ੇਡਜ਼ ਆਫ ਗਰੀਨ: ਪ੍ਰਾਈਵੇਟਾਈਜ਼ੇਸ਼ਨ, ਪੌਲਿਊਸ਼ਨ ਐਂਡ ਪ੍ਰੋਟੈਸਟ' ਦਾ ਮੁਖੜਾ।



ਕਿਸਾਨ ਅੰਦੋਲਨ ਦੀ ਇਕ ਝਲਕ।

ਵਿਚ ਸਮੁੱਚੇ ਕਿਸਾਨ ਅੰਦੋਲਨ ਦੌਰਾਨ ਗੀਤ ਸੰਗੀਤ ਤੇ ਵੱਖ-ਵੱਖ ਲਿਖਤਾਂ ਰਾਹੀਂ ਹੋਂਦ ਵਿਚ ਆਏ ਨਵੇਂ ਸੰਘਰਸ਼ੀ ਪ੍ਰਵਚਨ ਦਾ ਸਮਾਜਿਕ, ਸਭਿਆਚਾਰਕ ਅਤੇ ਰਾਜਨੀਤਕ ਦ੍ਰਿਸ਼ਟੀਕੋਣ ਰਾਹੀਂ ਸਾਹਿਤਕ ਲਿਖਤਾਂ ਨੂੰ ਆਧਾਰ ਬਣਾ ਕੇ ਉਚੇਚਾ ਵਿਸ਼ਲੇਸ਼ਣ ਪੇਸ਼ ਕੀਤਾ ਗਿਆ ਹੈ ਕਿ ਕਿਸ ਤਰ੍ਹਾਂ ਪੰਜਾਬ ਦੇ ਨਾਮਵਰ ਗੀਤਕਾਰਾਂ ਨੇ ਆਪਣੇ ਗੀਤਾਂ ਅਤੇ ਸੁਰਾਂ ਦੀ ਆਵਾਜ਼ ਹੀ ਬਦਲ ਲਈ ਸੀ। ਇਨ੍ਹਾਂ ਵਿਚੋਂ ਪ੍ਰਮੁੱਖ ਕੁਝ ਵੰਨਗੀਆਂ 'ਜੱਟ ਦੀ ਜੂਨ ਬੁਰੀ', 'ਮੰਡੀ 'ਚ ਜੱਟ ਰੁਲਦਾ', 'ਜੱਟ 'ਤੇ ਕਰਜ਼ਾ', 'ਕਰਜ਼ਾ ਫਸਲਾਂ ਨਾਲ ਨਹੀਂ ਮੁੜਦਾ', 'ਕਿਸਾਨ ਤੇ ਰਾਜਨੀਤੀ', 'ਮੈਂ ਕਿਸਾਨ ਹਾਂ', 'ਕਾਰਪੋਰੇਟ ਘਰਾਣਿਆਂ ਨੇ ਜ਼ਮੀਨਾਂ 'ਤੇ ਕਬਜ਼ਾ ਕਰ ਲੈਣਾ', 'ਦਿੱਲੀ ਨਾਲ ਪੇਚਾ ਪੈ ਗਿਆ', 'ਅੱਖਾਂ ਖੋਲ੍ਹੋ ਕਿਸਾਨਾਂ ਵੇ', 'ਜ਼ਾਲਮ

ਸਰਕਾਰਾਂ ਕੰਨ ਖੋਲ੍ਹ ਲੈਣ', 'ਦਿੱਲੀਏ ਨੀ ਦਿੱਲੀਏ', 'ਖੇਤਾਂ ਦੇ ਰਾਜੇ', 'ਮੈਨੂੰ ਰੰਗ ਦੇ ਬਸੰਤੀ ਚੁੰਨੀਆਂ', 'ਫਸਲਾਂ ਦੇ ਹੱਕ ਲੈਣੇ', 'ਦਿੱਲੀਏ ਤੂੰ ਸਾਨੂੰ ਅੱਤਵਾਦੀ ਦੱਸਦੀ' ਆਦਿ ਦਾ ਇਸ ਪੁਸਤਕ ਵਿਚ ਉਨ੍ਹਾਂ ਪਲਾਂ ਦੀਆਂ ਤਸਵੀਰਾਂ ਰਾਹੀਂ ਭਰਵਾਂ ਵਿਸ਼ਲੇਸ਼ਣ ਕੀਤਾ ਗਿਆ ਹੈ।

ਇਸ ਅਧਿਆਇ ਨੂੰ ਵਾਚਦਿਆਂ ਇੰਝ ਜਾਪਦਾ ਹੈ ਜਿਵੇਂ ਸਮੁੱਚੇ ਲੋਕ ਗੀਤਾਂ ਰਾਹੀਂ ਕਾਰਪੋਰੇਟ ਘਰਾਣਿਆਂ ਦੇ ਡਰ ਖਿਲਾਫ ਕਿਸਾਨਾਂ ਨੂੰ ਜਥੇਬੰਦ ਕਰਨਾ ਹੋਵੇ। ਇਨ੍ਹਾਂ ਲੋਕ ਗੀਤਾਂ ਨੇ ਕਿਸਾਨ ਅੰਦੋਲਨ ਨੂੰ ਮੁੜ ਦਿਸਾ ਦੇਣ ਵਿਚ ਵੱਖੋ-ਵੱਖ ਸਮਿਆਂ 'ਤੇ ਅਹਿਮ ਭੂਮਿਕਾ ਨਿਭਾਈ। ਇਸ ਦੇ ਨਾਲ ਹੀ ਬਹੁਗਿਣਤੀ ਔਰਤਾਂ ਜ਼ਮੀਨੀ ਪੱਧਰ ਤੋਂ ਉੱਠ ਕੇ ਕਿਸਾਨ ਅੰਦੋਲਨਾਂ ਵਿਚ ਕਿਵੇਂ ਅਤੇ ਕਿਸ ਤਰ੍ਹਾਂ ਸ਼ਾਮਲ ਹੋਈਆਂ। ਕਿਸ ਤਰ੍ਹਾਂ ਅੰਦੋਲਨ ਦਾ ਪ੍ਰਵਚਨ ਸਿਰਜਿਆ ਗਿਆ। ਇਸ ਪੁਸਤਕ ਦੀ ਖੂਬੀ ਹੈ ਕਿ ਇਸ ਨੇ ਸਮੁੱਚੇ ਪੰਜਾਬ ਦੇ ਖੇਤੀ ਸੰਕਟ ਦੀ ਹਰ ਵੰਨਗੀ ਨੂੰ ਤੱਥਾਂ ਅਤੇ ਅੰਕੜਿਆਂ ਦੇ ਨਾਲ ਨਾਲ ਵੱਖ-ਵੱਖ ਸਮਿਆਂ 'ਤੇ ਪੰਜਾਬ ਦੇ ਖੇਤੀ ਸੰਕਟ ਨਾਲ ਹੋਈਆਂ ਖੋਜਾਂ ਦੇ ਅਹਿਮ ਦਸਤਾਵੇਜ਼ਾਂ ਅਤੇ ਪਹਿਲੂਆਂ ਸਮੇਤ ਦਰਜ ਕੀਤਾ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਪੰਜਾਬ ਵਿਚ ਖੇਤੀ ਦਾ ਸਵਾਲ ਸਿਰਫ ਪੈਦਾਵਾਰ ਦਾ ਹੀ ਨਹੀਂ ਸਗੋਂ ਸਮਾਜਿਕ ਅਤੇ ਸਿਆਸੀ ਮਸਲਾ ਵੀ ਹੈ। ਹਰੀ ਕ੍ਰਾਂਤੀ ਦੇ ਇਸ ਪ੍ਰਚਾਰੇ ਜਾਂਦੇ ਤਾਕਤਵਰ ਇੰਜਣ ਰਾਹੀਂ ਵਾਤਾਵਰਨ ਦੀ ਤਬਾਹੀ, ਸਮਾਜਿਕ ਅਤੇ ਆਰਥਿਕ ਨਾ-ਬਰਾਬਰੀ, ਕਿਸਾਨਾਂ 'ਤੇ ਕਈ ਗੁਣਾ ਵਧਿਆ ਕਰਜ਼ਾ ਤੇ ਵੱਡੇ ਪੱਧਰ 'ਤੇ ਕਿਸਾਨਾਂ ਦੇ ਖੁਦਕੁਸ਼ੀਆਂ ਕਰ ਜਾਣ ਦਾ ਵਰਤਾਰਾ ਆਦਿ ਵੀ ਇਸ ਪੁਸਤਕ ਦਾ ਹਿੱਸਾ ਹਨ। ਇਹ ਪੁਸਤਕ ਸੋਚਣ ਲਈ ਮਜਬੂਰ ਕਰਦੀ ਹੈ ਕਿ ਪੰਜਾਬ ਦੀ ਖੇਤੀਬਾੜੀ ਵਾਲੀ ਪ੍ਰਕਿਰਿਆ ਬਾਕੀ ਹੋਰ ਸਮਾਜਿਕ ਖੇਤਰਾਂ ਨਾਲ ਤਾਲਮੇਲ ਬਣਾ ਕੇ ਵਿਕਸਿਤ ਕਿਉਂ ਨਹੀਂ ਹੋ ਸਕੀ। ਕੀ ਕਾਰਨ ਹੈ ਕਿ 1990 ਤੋਂ ਬਾਅਦ ਨਵੀਆਂ ਆਰਥਿਕ ਨੀਤੀਆਂ ਰਾਹੀਂ ਪੰਜਾਬ ਸੰਕਟ-ਦਰ-ਸੰਕਟ ਹੋਠਾਂ ਨੂੰ ਜਾਂਦਾ ਰਿਹਾ। ਇਸ ਦਾ ਨੀਤੀਆਂ ਦੇ ਪੱਧਰ 'ਤੇ ਵੱਡਾ ਵਿਸ਼ਲੇਸ਼ਣ ਸਾਹਮਣੇ ਨਹੀਂ ਆਇਆ ਜਿਸ ਕਰਕੇ ਅੱਜ ਪੰਜਾਬ ਨੂੰ ਹਰੀ ਕ੍ਰਾਂਤੀ ਦੀ ਵੱਡੀ ਕੀਮਤ ਤਾਰਨੀ ਪੈ ਰਹੀ ਹੈ।

ਅਰਥ ਸ਼ਾਸਤਰੀ ਡਾ. ਐਚ. ਐੱਸ. ਸ਼ੇਰਗਿੱਲ ਦੀਆਂ ਰਿਪੋਰਟਾਂ ਅਨੁਸਾਰ ਛੋਟਾ ਤੇ ਦਰਮਿਆਨ ਕਿਸਾਨ ਭਿਆਨਕ ਕਰਜ਼ੇ ਦੇ ਚੱਕਰ ਵਿਚ ਬੁਰੀ ਤਰ੍ਹਾਂ ਫਸ ਗਿਆ ਹੈ। ਇਸ ਦੇ ਨਾਲ ਹੀ ਪ੍ਰਸਿੱਧ ਅਰਥ ਸ਼ਾਸਤਰੀ ਪ੍ਰੋ. ਜੀ. ਐੱਸ. ਭੱਲਾ ਦੀ ਰਿਪੋਰਟ (ਕਿ ਖੇਤੀਬਾੜੀ ਖੇਤਰ ਵਿਚ ਮਜ਼ਦੂਰਾਂ ਦੀ ਸਮੂਲੀਅਤ ਲਗਾਤਾਰ ਘਟ ਚੁੱਕੀ ਹੈ) ਦੇ ਨਾਲ-ਨਾਲ ਪੰਜਾਬ ਦੇ ਸੰਕਟ ਨਾਲ ਸਬੰਧਿਤ ਪਿਛਲੇ ਤਿੰਨ ਦਹਾਕਿਆਂ ਤੋਂ ਆ ਰਹੀਆਂ ਅਹਿਮ ਰਿਪੋਰਟਾਂ ਅਤੇ ਦਸਤਾਵੇਜ਼ਾਂ ਦਾ ਇਸ ਪੁਸਤਕ ਵਿਚ ਬਾਖੂਬੀ ਜ਼ਿਕਰ ਕੀਤਾ ਗਿਆ ਹੈ।

ਇਹ ਪੁਸਤਕ ਅਹਿਸਾਸ ਕਰਵਾਉਂਦੀ ਹੈ ਕਿ 'ਪੰਜਾਬ ਦੇ ਪ੍ਰਸੰਗ ਵਿਚ ਮੁੜ ਕੀ ਕਰਨਾ ਲੋੜੀਏ?' ਵਰਗੇ ਪਹਿਲੂਆਂ ਵੱਲ ਸੋਚਿਆ ਜਾਵੇ। ਇਸ ਪੁਸਤਕ ਨੇ 32 ਕਿਸਾਨ ਜਥੇਬੰਦੀਆਂ ਦੀਆਂ ਸਿਆਸੀ ਕਤਾਰਬੰਦੀਆਂ ਅਤੇ ਉਨ੍ਹਾਂ ਦੇ ਆਜ਼ਾਦਾਨਾ ਵਿਚਾਰਾਂ ਦੇ ਪਹਿਲੂਆਂ ਨੂੰ ਤੱਥਾਂ ਸਮੇਤ ਪੇਸ਼ ਕੀਤਾ ਹੈ। ਅੱਜ ਕਿਸਾਨ ਜਥੇਬੰਦੀਆਂ ਵਿਚ ਆਪਸੀ ਵਿਤਕਰੇ ਅਤੇ ਕਲੇਸ਼ ਵਧ ਗਏ ਹਨ ਪਰ ਇਨ੍ਹਾਂ ਜਥੇਬੰਦੀਆਂ ਦੀ ਅਗਵਾਈ ਵਿਚ ਇਸ ਲਹਿਰ ਨੇ ਕਾਰਪੋਰੇਟ ਘਰਾਣਿਆਂ ਖਿਲਾਫ ਲੜਾਈ ਦਾ ਇਤਿਹਾਸਕ ਕਾਰਜ ਕੀਤਾ ਹੈ ਜੋ ਦੇਸ਼ ਲਈ ਵੱਡੀ ਦੇਣ ਹੈ। ਇਹ ਪੁਸਤਕ ਨੀਤੀਘਾਤਿਆਂ, ਵਿਦਵਾਨਾਂ, ਖੋਜਕਾਰੀਆਂ ਅਤੇ ਵੱਖ-ਵੱਖ ਲਹਿਰਾਂ ਵਿਚ ਕਾਰਜਸ਼ੀਲ ਆਗੂਆਂ ਦੀ ਸੂਝ ਨੂੰ ਵਿਕਸਿਤ ਕਰਨ ਅਤੇ ਉਨ੍ਹਾਂ ਨੂੰ ਮੁੜ ਸੋਚਣ ਲਈ ਮਜਬੂਰ ਕਰਨ ਵੱਲ ਅਹਿਮ ਕਦਮ ਹੈ।

ਆਖ ਤਸਵੀਰਾਂ ਬੋਲਦੀਆਂ

ਕਾਲਮ 'ਆਖ ਤਸਵੀਰਾਂ ਬੋਲਦੀਆਂ' ਨੇ ਪਾਠਕਾਂ ਦੇ ਦਿਲਾਂ ਅੰਦਰ ਬੈਠੇ ਸ਼ਾਇਰ ਨੂੰ ਖੂਬ ਹਲੂਣਿਆ ਹੈ। ਤਸਵੀਰ ਦੇਖ ਕੇ ਤੁਹਾਡੇ ਮਨ ਵਿਚ ਜੋ ਵਲਵਲੇ ਉੱਠਦੇ ਹਨ, ਉਹ ਕਵਿਤਾ ਦੀਆਂ ਦੋ ਤੋਂ ਚਾਰ ਸਤਰਾਂ 'ਚ ਸਾਨੂੰ ਤਸਵੀਰ ਦੇ ਸਿਰਲੇਖ ਦੇ ਤੌਰ 'ਤੇ ਭੇਜੋ। ਪਾਠਕਾਂ ਦੀ ਸਹੂਲਤ ਲਈ, ਮਿਸਾਲ ਵਜੋਂ ਫੋਟੋ ਨਾਲ ਕਾਵਿ ਟੋਟਾ ਵੀ ਦਿੱਤਾ ਗਿਆ ਹੈ। ਇਸ ਵਾਰ ਕੈਪਸ਼ਨ ਭੇਜਣ ਲਈ ਆਖਰੀ ਤਾਰੀਖ 25 ਮਾਰਚ 2023 ਹੈ। -ਸੰਪਾਦਕ

ਕੈਪਸ਼ਨ ਮੁਕਾਬਲਾ-578



ਜੀਣ ਬੜਾ ਹੈ ਔਖਾ ਹੋਇਆ, ਮਹਿੰਗਾਈ ਪਾਏ ਨੇ ਘੇਰੇ, ਦੋ ਜੂਨ ਦਾ ਢਿੱਡ ਨਾ ਭਰਦਾ, ਪੈਂਦੇ ਕਰਨੇ ਯਤਨ ਬਥੇਰੇ। ਉਜਵਲ ਭਾਰਤ ਗੁੰਮ ਜਾਪਦੈ, ਲੱਕੜਾਂ ਚੁਗ ਲਿਆਈਆਂ, ਸਿਰ 'ਤੇ ਪੰਡਾਂ ਕੁੱਛੜ ਨਿਆਣੇ, ਮੁੜ ਜੰਗਲ ਤੋਂ ਆਈਆਂ।

ਕੈਪਸ਼ਨ ਮੁਕਾਬਲਾ-576



ਯੱਕਿਆਂ ਤੇ ਟਾਂਗਿਆਂ ਦਾ ਦੌਰ ਪਿੱਛੇ ਰਹਿ ਗਿਆ, ਸਮੇਂ ਦੀ 'ਸਫਾਰੀ' ਸੀ ਤੇ ਯਾਦਾਂ ਵਿਚੋਂ ਲਹਿ ਗਿਆ ਸਰਪਟ ਘੋੜਾ ਕਦੇ ਦੌੜਦਾ ਕਰੇ ਗੱਲਾਂ ਹਵਾ ਨਾਲ, ਅੱਜ ਕੰਗਾਰ ਪਿਆ ਖੋਲੇ ਵਿਚ ਕੋਈ ਨਾ ਪੁੱਛੇ ਹਾਲ। -ਸੇਵਾ ਸਿੰਘ 'ਠੂਰਪੁਰੀ'

ਚਮੜਾ ਖੂਰੀਆਂ ਘਾਹ ਹਰਾ, ਜੋ ਸੀ ਗਰੀਬਾਂ ਦਾ ਰੁਜ਼ਗਾਰ। ਕੱਚੇ ਰਾਹ ਰੋੜਾਂ ਦੀਆਂ ਸੜਕਾਂ, ਦਾ ਕਦੇ ਟਾਂਗਾ ਸੀ ਸਰਦਾਰ। ਤੇਜ਼ ਰਫ਼ਤਾਰ ਜ਼ਮਾਨਾ ਹੋ ਗਿਆ, ਯੁੱਗ ਕਾਰਾਂ ਦਾ ਆਇਆ। ਕਬਾੜੀਏ ਟਾਂਗਾ ਖਰੀਦ ਪੁਰਾਣਾ, ਪਾਬੀਆਂ ਵਿਚ ਖੜ੍ਹਾਇਆ। -ਮਾਸਟਰ ਪ੍ਰੀਤਮ ਸਿੰਘ ਲੰਮੇ ਫੋਨ: 925-325-2486

ਜ਼ਿੰਦਗੀ ਭਰ ਸਵਾਰੀਆਂ ਢੋਈਆਂ। ਬਦਲਿਆ ਸਮਾਂ, ਬੇਕਦਰੀਆਂ ਹੋਈਆਂ। ਜੀਅ ਕਰਦੇ ਕਦੇ ਉੱਡ ਕੇ ਜਾਵਾਂ। ਸੜਕਾਂ 'ਤੇ ਮੁੜ ਪੈਲਾਂ ਪਾਵਾਂ। ਦੁਨੀਆ ਤੇਜ਼ੀ ਦੇ ਵਿਚ ਖੋ ਗਈ। ਕੱਖੋਂ ਹੌਲੀ ਮੇਰੀ ਹਾਲਤ ਹੋ ਗਈ। -ਗੁਰਦੇਵ ਸਿੰਘ ਵਪਾਲੀ ਫੋਨ: 94176-49275

ਇਹ ਉਸ ਸਮੇਂ ਦੀ ਗੱਲ ਐ ਬੱਲਿਆ ਜਦੋਂ ਮੁੱਲ ਹੁੰਦਾ ਸੀ ਦੰਮਾਂ ਦਾ ਟਾਂਗਾ ਅੱਜ ਕਬਾੜ ਹੋ ਗਿਆ

ਜਿਹਦੇ 'ਚ ਆਇਆ ਸੀ ਮੁਕਲਾਵਾ ਔਮਾ ਦਾ। ਪਾਬੀਆਂ, ਟੋਕਰਾ ਤੇ ਵਿਚਕਾਰ ਖੜ੍ਹਾ ਟਾਂਗਾ ਮੈਨੂੰ ਜਾਪਦਾ ਏ ਢੇਰ ਬਾਲਣ ਦਾ ਮਸ਼ੀਨੀ ਯੁੱਗ ਦੀ ਦੌੜ ਭੱਜ ਵਿਚ ਸਾਨੂੰ ਚੇਤਾ ਭੁੱਲ ਗਿਆ ਵਿਰਾਸਤ ਸੰਭਾਲਣ ਦਾ। -ਹਰਜੋਤ ਕੌਰ ਮਹੇਸ਼ਪੁਰਾ।

ਮੇਰੀ ਵੀ ਕਦੇ ਸ਼ਾਨ ਸੀ ਹੁੰਦੀ ਹਰ ਕੋਈ ਸਾਡੇ ਗੀਤ ਸੀ ਗਾਉਂਦਾ। ਮਾਲਕ ਸਭ ਦੀ ਖੇਰ ਸੀ ਮੰਗਦਾ ਰਹਿੰਦਾ ਸੀ ਮੈਨੂੰ ਲਿਸ਼ਕਾਉਂਦਾ। ਸਭ ਬੀਤੇ ਦੀਆਂ ਬਾਤਾਂ ਹੋਈਆਂ ਬਾਲਣ ਢੋਏ ਦੇ ਕੰਮ ਹਾਂ ਆਉਂਦਾ। -ਜਗਮੀਤ ਸਿੰਘ ਪੰਧੋਰ ਫੋਨ: 98783-37222

ਪੁਰਾਣਾ ਤਾਂਗੇ ਦਾ ਅਗਲਾ ਹਿੱਸਾ ਲੱਗੇ ਜਿਵੇਂ ਤੋਪਾਂ ਬੀੜੀਆਂ ਕਿੱਲੀ ਖਾਨ ਜ਼ਮਾਨ ਦੀਆਂ ਕਿਸੇ ਵੇਲੇ ਇਨ੍ਹਾਂ ਦੀ ਚੜ੍ਹਤ ਸੀ, ਘੋੜਾ, ਤਾਂਗਾ, ਪਛਵਾੜੇ ਦੀਆਂ ਪਾਬੀਆਂ ਆਦਿ ਦੀਆਂ। ਵੇਲਾ ਵਿਹਾ ਚੁੱਕੇ ਸਾਧਨ ਬਣੇ ਕਬਾੜ, ਬੰਦੇ ਤੇਜ਼ ਤਰਾਰ ਹੁਣ ਗੱਲਾਂ ਕਰਨ ਅਸਮਾਨ ਦੀਆਂ। ਵੰਡਾਂ ਲੜਾਈਆਂ ਭਾਵੇਂ ਬੰਦਿਆਂ ਦੇ ਸੁਭਾਅ ਬਦਲੇ, ਪਰ ਰੋਂਦੇ ਗੱਲਾਂ ਕਰੋ ਹਿੰਦ-ਪਾਕਿਸਤਾਨ ਦੀਆਂ। -ਅਮਰਜੀਤ ਸਿੰਘ ਭੁਰ।

ਯੁਗ ਬਦਲੇ, ਮਸ਼ੀਨੀ ਯੁੱਗ ਦਾ ਬੋਲਬਾਲਾ ਗੱਡੇ, ਗੱਡੀਆਂ, ਟਾਂਗੇ ਸਭ ਅਲੋਪ ਨਹੀਂ ਭੁਲਾਇਆ ਜਾ ਸਕਦਾ ਤੁਰਲਾ ਕੱਢੀ ਪੰਜਾਬੀਅਤ ਅਣਖ 'ਚ ਚਾਲਕ ਮਾਰਦਾ ਜਦ ਛੋਟਾ ਜੁੜੇ ਘੋੜੇ 'ਤੇ ਟੱਪ ਟੱਪ ਦਾ ਸੰਗੀਤ ਮੋਹ ਲੈਂਦਾ ਸਵਾਰੀਆਂ ਨੂੰ। ਭਾਈ ਵੀਰ ਸਿੰਘ; ਅਵਾਂਤੀਪੁਰੇ ਦੇ ਖੰਡਰ ਵਾਂਗ ਅੱਜ ਝੂਰ ਰਹੇ ਟਾਂਗੇ ਲੱਗੇ ਖੁੰਜਿਆਂ 'ਚ। -ਦਰਸ਼ਨ ਪਾਲ ਦੋਸਾਂਝ।

ਅਖੀਰਲੇ ਨਾਇਕ

ਵੱਡੀ ਰਚਨਾ ਉਹ ਜਿਸਨੂੰ ਪੜ੍ਹਦਿਆਂ ਨਾਲੋਂ-ਨਾਲ ਹੋਰ ਵੱਡੀਆਂ ਰਚਨਾਵਾਂ ਯਾਦ ਆਉਂਦੀਆਂ ਰਹਿਣ। ਮੈਂ ਧਰਮਾਂ ਦਾ ਵਿਦਿਆਰਥੀ ਰਿਹਾ, ਸਾਰੀ ਉਮਰ ਇਹੋ ਕੁੱਝ ਪੜ੍ਹਿਆ, ਪੜ੍ਹਾਇਆ। ਧਰਮੀ ਲੋਕਾਂ ਦਾ ਵਿਸ਼ਵਾਸ ਹੈ ਕਿ ਜਦੋਂ ਅਧਰਮ ਅਤੇ ਅਨਿਆਂ ਫੈਲਦਾ ਹੈ, ਉਦੋਂ ਦੁਖੀ ਮਨੁੱਖਤਾ ਦਾ ਸਹਾਰਾ ਬਣ ਕੇ ਪਰਮੇਸ਼ਰ ਧਰਤੀ ਉਪਰ ਆਉਂਦਾ ਹੈ। ਪੀ. ਸਾਈਨਾਥ ਦੀ ਇਹ ਕਿਤਾਬ ਪੜ੍ਹਦਿਆਂ ਮੈਨੂੰ ਅਹਿਸਾਸ ਹੋਇਆ ਕਿ ਸੰਸਾਰ ਦਾ ਕਲਿਆਣ ਕਰਨ ਵਾਸਤੇ ਕੁੱਝ ਬੰਦੇ ਵੀ ਧਰਤੀ ਉਤੇ ਵਾਰ-ਵਾਰ ਆਉਂਦੇ ਹਨ। ਮੈਨੂੰ 18ਵੀਂ ਸਦੀ ਦੇ ਸਿੱਖ ਯੋਧੇ ਯਾਦ ਆਏ ਜਿਹੜੇ ਜੰਗਲਾਂ ਵਿਚ ਦਿਨ-ਕਟੀ ਕਰਦੇ-ਕਰਦੇ ਕਦੀ-ਕਦਾਈਂ ਵੀਹ-ਵੀਹ ਪੱਚੀ-ਪੱਚੀ ਘੋੜ-ਸਵਾਰ ਆਬਾਦੀਆਂ ਵੱਲ ਆਉਂਦੇ, ਜੈਕਾਰਾ ਛੱਡ ਕੇ ਆਖਦੇ- ਭਾਈਓ ਕਿਸੇ ਨਾਲ ਬੇਇਨਸਾਫੀ ਹੋਈ ਹੋਵੇ ਸਾਨੂੰ ਦੱਸੋ, ਅਸੀਂ ਇਨਸਾਫ ਕਰਾਂਗੇ। ਜਲਾਵਤਨ ਲੋਕ ਇਨਸਾਫ ਕਰਨ ਲੱਗੇ, ਜਿਵੇਂ ਅੰਨ੍ਹਿਆਂ ਦੀ ਬਸਤੀ ਵਿਚ ਸੀਸ਼ੇ ਵੇਚਣ ਦਾ ਕਾਰੋਬਾਰ ਸ਼ੁਰੂ ਕਰ ਦੇਣ।



ਗੋਪੀਨਾਥ ਮਹੰਤੀ ਦਾ ਨਾਵਲ ਹੈ 'ਅੰਮ੍ਰਿਤ ਸੰਤਾਨ'। ਮਹੰਤੀ

ਹਰਪਾਲ ਸਿੰਘ ਪੰਨੂ
ਫੋਨ: +91-94642-51454

ਉਤੀਆ ਦੇ ਜਾਂਗਲੀ ਕਬੀਲੇ ਕੰਧ ਦਾ ਅਧਿਐਨ ਪੇਸ਼ ਕਰਦਾ ਹੈ। ਕੰਧ ਆਪਣੇ ਸਰਦਾਰ ਦੀ ਤਾਕਤ ਬਾਰੇ ਦੱਸ ਰਹੇ ਹਨ। ਇੰਨੇ ਨੂੰ ਪਹਾੜੀ ਢਲਾਣ ਉਪਰ ਬੈਠੇ ਕੰਧ ਆਖਦੇ ਹਨ- ਅਹੁ ਦੇਖੋ, ਅਹੁ ਆ ਰਿਹੈ ਸਾਡਾ ਸਰਦਾਰ, ਬਾਕੀ ਗੱਲਾਂ ਉਹੋ ਦੱਸੇਗਾ। ਮਹੰਤੀ ਦੇਖਦਾ ਹੈ, ਲੰਗੋਟੀ-ਧਾਰੀ ਬੰਦਾ ਹੱਥ ਵਿਚ ਸੋਟੀ ਫੜੀ ਤੁਰਿਆ ਆ ਰਿਹਾ ਹੈ, ਨਾਲ ਕੁੱਤਾ। ਮਹੰਤੀ ਨੇ ਹੱਸਕੇ ਕਿਹਾ- ਇਹ ਹੈ ਤੁਹਾਡਾ ਸਰਦਾਰ? ਉਏ ਸਰਦਾਰ ਉਹ ਹੋਇਆ ਕਰਦੈ ਜਿਸ ਕੋਲ ਹਵੇਲੀ, ਘੋੜਾ, ਦੌਲਤ, ਨੌਕਰ ਹੋਣ। ਇਸ ਕੋਲ ਕੀ ਹੈ? ਕੰਧ ਬੋਲੇ- ਹਵੇਲੀ, ਦੌਲਤ ਇਹ ਕੀ ਚੀਜ਼ਾਂ ਹੋਈਆਂ? ਹੁਕਮ ਸਭ ਤੋਂ ਵੱਡਾ ਹੁੰਦੈ। ਇਹ ਸਾਡਾ ਹਾਕਮ ਐ। ਬਾਕੀ ਗੱਲਾਂ ਉਸੇ ਤੋਂ ਪੁੱਛ ਲੈਣੀਆਂ।

ਸਰਬੂ ਸਾਵੰਤਾ ਪੁੱਜ ਗਿਆ, ਦੁਆ ਸਲਾਮ ਤੋਂ ਬਾਅਦ ਮਹੰਤੀ ਨੇ ਪੁੱਛਿਆ- ਕਦੋਂ ਦੀ ਹੈ ਤੁਹਾਡੇ ਕੋਲ ਸਰਦਾਰੀ?

ਸਰਬੂ ਨੇ ਕਿਹਾ- ਜਦੋਂ ਦੇ ਜ਼ਮੀਨ ਅਸਮਾਨ ਬਣੇ, ਉਦੋਂ ਦੀ।

ਮਹੰਤੀ ਨੇ ਹੱਸਕੇ ਕਿਹਾ- ਏਨੀਆਂ ਲੰਮੀਆਂ ਨਾ ਛੱਡੋ। ਕੋਈ ਇਤਿਹਾਸ ਦੀ ਗੱਲ ਕਰੋ।

ਸਰਬੂ ਨੇ ਕਿਹਾ- ਅਸੀਂ ਕਿਹੜਾ ਪੜ੍ਹੇ ਲਿਖੇ ਲੋਕ ਆਂ? ਪਰ ਸਾਨੂੰ ਇੰਨਾ ਪੱਕਾ ਪਤਾ ਜ਼ਰੂਰ ਐ ਕਿ ਤੁੰ ਤੋਂ ਯੁੱਗ ਵਿਚ ਸਾਡੇ ਕੋਲ ਸਰਦਾਰੀ ਹੁੰਦੀ ਸੀ।

ਮਹੰਤੀ ਬੋਲਿਆ- ਤੁੰ ਤੋਂ ਦੀ ਕਥਾ ਸੁਣਾ ਦਿਉ।

ਸਰਬੂ ਨੇ ਕਿਹਾ- ਤੁੰ ਤੋਂ ਵਿਚ ਜਦੋਂ ਅਸੀਂ ਇਨ੍ਹਾਂ ਜੰਗਲਾਂ ਵਿਚ ਵੱਸਦੇ ਸਾਂ, ਦੋ ਭਰਾ ਆ ਕੇ ਸਾਡੇ ਕੰਧ ਸਰਦਾਰ ਨੂੰ ਮਿਲੇ। ਵੱਡੇ ਦਾ ਨਾਮ ਰਾਮਚੰਦ ਸੀ, ਛੋਟਾ ਲਛਮਣ। ਉਨ੍ਹਾਂ ਦੀ ਔਰਤ ਵੀ ਉਨ੍ਹਾਂ ਨਾਲ ਸੀ। ਉਨ੍ਹਾਂ ਦੇ ਘਰ ਕੋਈ ਕਲੇਸ਼ ਛਿੜ ਗਿਆ ਸੀ, ਉਹ ਟਲ ਕੇ ਜੰਗਲ ਵਿਚ ਆ ਗਏ ਤੇ ਸਾਡੇ ਸਰਦਾਰ ਤੋਂ ਜੰਗਲ ਵਿਚ ਰਹਿਣ ਦੀ ਸ਼ਰਨ ਮੰਗੀ, ਆਗਿਆ ਮੰਗੀ। ਸਰਦਾਰ ਨੇ ਆਗਿਆ ਤਾਂ ਦਿੱਤੀ ਪਰ ਨਾਲ ਇਹ ਵੀ ਕਿਹਾ ਕਿ ਸਾਡੇ ਕੁੱਝ ਧਰਮੀ ਨਿਯਮ ਹਨ, ਉਨ੍ਹਾਂ ਵਿਚ ਵਿਘਨ ਨਾ ਪਾਇਉ। ਰਹੀ ਜਾਵੇ। ਦਿਨ, ਮਹੀਨੇ, ਸਾਲ ਬੀਤੇ; ਦੋਵੇਂ ਭਰਾ ਉਦਾਸ, ਕੰਧ ਸਰਦਾਰ ਕੋਲ ਆਏ। ਦੱਸਿਆ- ਇਥੇ ਦਾ ਧਨ ਕੁਬੇਰ ਰਾਵਣ, ਸਾਡੀ ਔਰਤ ਚੁੱਕਕੇ ਲੈ ਗਿਆ ਹੈ। ਛੁਡਾਉਣੀ ਹੈ। ਯੁੱਧ ਹੋਵੇਗਾ। ਸਾਡੀ ਮਦਦ ਕਰੋ।

ਕੰਧ ਸਰਦਾਰ ਨੇ ਕਿਹਾ- ਸਾਡਾ ਇਕੱਲਾ-ਇਕੱਲਾ ਜੁਆਨ ਏਨਾ ਤਕੜਾ ਹੈ ਕਿ ਰਸਤੇ ਵਿਚ ਚੀਤਾ ਟੱਕਰ ਜਾਵੇ ਤਾਂ ਲਲਕਾਰਾ ਮਾਰਦਾ ਹੈ- ਮੇਰੀ ਮਦਦ ਲਈ ਕੋਈ ਨਾ ਆਏ, ਇਕੱਲਾ ਟੱਕਰਾਂਗਾ। ਕੰਧ ਇਕੱਲਾ, ਇਕੱਲੇ ਨੂੰ ਟੱਕਰਦਾ ਹੁੰਦੈ ਪਰ ਅਸੀਂ ਰਾਜਿਆਂ ਨਾਲ ਕਦੀ ਨਹੀਂ ਲੜੇ। ਸਾਨੂੰ ਲੜਨਾ ਈ ਨੀ ਆਉਂਦਾ।

ਰਾਮਚੰਦ ਨੇ ਕਿਹਾ- ਸਾਨੂੰ ਰਾਜਿਆਂ ਵਿਰੁੱਧ ਲੜਨਾ ਆਉਂਦੈ। ਅਸੀਂ ਤੁਹਾਨੂੰ ਸਿਖਾ ਦਿਆਂਗੇ।

ਸਰਦਾਰ ਬੋਲਿਆ- ਜੇ ਸਿਖਾ ਦਿਉ ਤਾਂ ਲੜਾਂਗੇ। ਹੋਰ ਕਬੀਲੇ ਵੀ ਵੱਡੀ ਲੜਾਈ ਲੜਨੀ ਸਿਖਣ ਵਾਸਤੇ ਆ ਗਏ। ਇਕ ਦਿਨ ਲੰਕਾ ਉਪਰ ਚੜ੍ਹਾਈ ਕਰਨ ਦਾ ਐਲਾਨ ਕਰ ਦਿੱਤਾ। ਧਨ ਕੁਬੇਰ ਨੇ ਤਾਂ ਜੰਗਲੀ ਜਾਨਵਰ ਵੀ ਤੰਗ ਕੀਤੇ ਹੋਏ ਸਨ, ਉਹ ਵੀ ਹਮਲੇ ਵਿਚ ਸਾਡੇ ਨਾਲ ਰਲ ਗਏ। ਖੁੰਘਾਰ ਯੁੱਧ ਹੋਇਆ ਜਿਸ ਵਿਚ ਅਸੀਂ ਧਨਕੁਬੇਰ ਮਾਰ ਲਿਆ।

ਪੀ. ਸਾਈਨਾਥ ਅਜਿਹਾ ਪੱਤਰਕਾਰ ਹੈ ਜਿਸ ਨੇ ਦਿਹਾਤ ਨੂੰ ਸਦਾ ਤਰਜੀਹ ਦਿੱਤੀ ਹੈ। ਇਸ ਕਾਰਜ ਲਈ ਉਸ ਨੂੰ ਸੰਸਾਰ ਦਾ ਵੱਕਾਰੀ ਮੈਗਸੈਸੇ ਇਨਾਮ ਵੀ ਮਿਲਿਆ। ਦੇਹਾਤ ਨਾਲ ਜੁੜੀਆਂ ਉਸ ਦੀਆਂ ਰਿਪੋਰਟਾਂ ਉਸ ਦੀ ਪਹਿਲੀ ਕਿਤਾਬ 'ਐਵਰੀਬਾਡੀ ਲਵਜ਼ ਏ ਗੁੱਡ ਡਰੌਟ' ਵਿਚ ਦਰਜ ਹਨ। ਹਾਲ ਹੀ ਵਿਚ ਉਸ ਦੀ ਨਵੀਂ ਕਿਤਾਬ 'ਲਾਸਟ ਹੀਰੋਜ਼: ਫੁੱਟ ਸੋਲਜ਼ਰ ਆਫ ਇੰਡੀਅਨ ਫ੍ਰੀਡਮ' ਆਈ ਹੈ। ਇਹ ਪੋਥੀ ਛੇਤੀ ਹੀ ਪੰਜਾਬੀ ਵਿਚ ਛਪ ਰਹੀ ਹੈ ਅਤੇ ਇਸ ਦਾ ਪੰਜਾਬੀ ਅਨੁਵਾਦ ਪ੍ਰੋ. ਹਰਪਾਲ ਸਿੰਘ ਪੰਨੂ ਨੇ ਕੀਤਾ ਹੈ। ਇਸ ਪੋਥੀ ਬਾਰੇ ਸੰਖੇਪ ਟਿੱਪਣੀ ਪ੍ਰੋ. ਪੰਨੂ ਨੇ 'ਪੰਜਾਬ ਟਾਈਮਜ਼' ਦੇ ਪਾਠਕਾਂ ਲਈ ਭੇਜੀ ਹੈ।

ਕੰਧ ਸਰਦਾਰ ਨੇ ਰਾਮਚੰਦ ਨੂੰ ਜੱਫੀ ਵਿਚ ਲੈ ਕੇ ਕਿਹਾ- ਪਹਿਲੀ ਵਾਰ ਤੂੰ ਸਾਨੂੰ ਸਰਨਾਰਥੀ ਵਜੋਂ ਮਿਲਿਆ। ਫਿਰ ਸਾਡੇ ਨਾਲ ਰਹਿਣ ਲੱਗਾ ਤਾਂ ਸਾਨੂੰ ਇਉਂ ਲੱਗਾ ਜਿਵੇਂ ਸਾਡੇ ਵਰਗਾ ਤੂੰ ਸਾਡਾ ਭਰਾ ਹੀ ਐਂ। ਅੱਜ ਜਦ ਧਨਕੁਬੇਰ ਮਾਰ ਲਿਆ ਤਾਂ ਜਾਣਿਆ, ਤੂੰ ਤਾਂ ਭਗਵਾਨ ਐਂ।


ਰਾਮਚੰਦ ਨੇ ਕਿਹਾ- ਅੱਜ ਵੀ ਮੈਂ ਤੁਹਾਡਾ ਭਰਾ ਹਾਂ। ਸਾਡਾ ਆਪਣੇ ਦੇਸ ਜਾਣ ਦਾ ਸਮਾਂ ਆ ਗਿਆ ਹੈ। ਤੁਹਾਡੀਆਂ ਜਾਇਦਾਦਾਂ ਤੁਹਾਨੂੰ ਸੌਂਪ ਕੇ ਅਸੀਂ ਆਪਣੇ ਵਤਨ ਮੁੜਾਂਗੇ। ਕੰਧਾਂ ਨੇ ਸਭ ਤੋਂ ਵੱਧ ਬਹਾਦਰੀ ਦਿਖਾਈ, ਉਨ੍ਹਾਂ ਨੂੰ ਉਪਜਾਊ ਪੱਧਰੇ ਮੈਦਾਨ ਮਿਲੇ। ਬਾਕੀਆਂ ਨੂੰ ਜੰਗਲ, ਪਹਾੜ ਵੰਡ ਕੇ ਉਹ ਆਪਣੇ ਦੇਸ ਚਲੇ ਗਏ।

ਅਸੀਂ ਸੋਚਿਆ, ਧਨਕੁਬੇਰ ਮਾਰ ਲਿਆ। ਧਨਕੁਬੇਰ ਮਰਦਾ ਨਹੀਂ, ਰੂਪ ਵਟਾਉਂਦਾ ਹੈ। ਧਨਕੁਬੇਰ ਨੇ ਪਹਿਲਾਂ ਸਾਥੋਂ ਮੈਦਾਨ ਖੋਹ ਲਏ। ਫਿਰ ਜੰਗਲ ਕੱਟਣ ਲੱਗਾ। ਅਸੀਂ ਹਰ ਸਾਲ ਪਹਾੜੀ ਉਤੇ ਹੋਰ ਉਪਰ ਵੱਲ ਸਰਕ ਜਾਂਦੇ ਹਾਂ। ਲੋਹੇ ਦੀਆਂ ਪਟਣੀਆਂ ਉਪਰ ਸਵਾਰ ਹੋ ਕੇ ਧਨਕੁਬੇਰ ਹੁਣ ਸਾਡਾ ਸ਼ਿਕਾਰ ਕਰਦਾ ਫਿਰਦਾ ਹੈ। ਅਸੀਂ ਉਹੀ ਕੰਧ ਹਾਂ

ਨਵਾਬ ਸਾਹਿਬ ਕਿਉਂ ਬੈਠੇ ਰਹੇ? ਭੱਜ ਜਾਂਦੇ? ਨਾਨਾ ਜੀ ਬੋਲੇ- ਬੇਟੇ ਉਨਕੇ ਜੂਤਾ ਪਹਿਨਾਨੇ ਵਾਲਾ ਕੋਈ ਨਾ ਰਹਾ ਵਰਾ ਤੋਂ ਕੈਸੇ ਭਾਗਤੇ?

ਸਰਰ ਨੇ ਕਿਹਾ- ਮੇਰੇ ਦਿਲ ਵਿਚ ਤਾਂ ਮੁਗਲਾਂ ਦੀ ਬੜੀ ਇੱਜ਼ਤ ਸੀ ਨਾਨਾ ਜੀ, ਇਹ ਗੱਲਾਂ ਸੁਣ ਕੇ ਤਾਂ ਸਰਮ ਆਉਣ ਲੱਗੀ ਹੈ। ਮੈਂ ਤਾਂ ਇਨ੍ਹਾਂ ਨੂੰ ਬੜੇ ਬਹਾਦਰ ਬੜੇ ਸਿਆਣੇ ਸਮਝਦਾ ਸਾਂ।

ਨਾਨਾ ਨੇ ਕਿਹਾ- ਬੇਟੇ ਮੁਗਲ, ਗੋਰਖੇ, ਪਠਾਣ, ਸਿੱਖ ਸਭ ਬੜੇ ਬਹਾਦਰ, ਬੜੇ ਸਿਆਣੇ ਹਨ। ਰੱਬ ਨੂੰ ਨਾ ਬਹਾਦਰੀ ਚੰਗੀ ਲੱਗੇ, ਨਾ ਸਿਆਣਪ। ਉਸਨੂੰ ਇਨਸਾਫ ਚੰਗਾ ਲਗਦੈ। ਉਹ ਸਮੇਂ-ਸਮੇਂ ਧਰਤੀ ਉਪਰ ਆਪਣੀਆਂ ਕੌਮਾਂ ਭੇਜਦਾ ਰਹਿੰਦਾ ਹੈ ਤੇ ਜਿਸ ਕੌਮ ਨੂੰ ਇਨਸਾਫ ਕਰਦੀ ਦੇਖਦਾ ਹੈ, ਉਸ ਦੇ ਸਿਰ ਉਪਰ ਹਕੂਮਤ ਦਾ ਤਾਜ ਰੱਖ ਦਿੰਦੈ। ਜਦੋਂ ਉਹ ਕੌਮ ਇਨਸਾਫ ਕਰਨੋਂ ਹਟ ਜਾਵੇ ਤਾਂ ਦਿੱਤਾ ਗਿਆ ਤਾਜ ਤਖਤ ਖੋਹ ਲੈਂਦਾ ਹੈ। ਅਸੀਂ ਇਨਸਾਫ ਕਰਨੋਂ ਹਟ ਗਏ ਸਾਂ।




ਪੀ. ਸਾਈਨਾਥ ਦੀ ਕਿਤਾਬ 'ਲਾਸਟ ਹੀਰੋਜ਼: ਫੁੱਟ ਸੋਲਜ਼ਰ ਆਫ ਇੰਡੀਅਨ ਫ੍ਰੀਡਮ'


ਜਿਹੜੇ ਇਕੱਲੇ-ਇਕੱਲੇ ਚੀਤਾ ਮਾਰ ਲੈਂਦੇ ਸਾਂ। ਅੱਜ ਵੀ ਓਨੇ ਹੀ ਬਹਾਦਰ ਹਾਂ, ਅੱਜ ਵੀ ਧਨਕੁਬੇਰ ਨੂੰ ਹਰਾ ਸਕਦੇ ਹਾਂ ਪਰ ਸਾਨੂੰ ਅੱਜ ਦੀ ਲੜਾਈ ਸਿਖਾਉਣ ਵਾਸਤੇ ਸਾਡੇ ਕੋਲ ਰਾਮਚੰਦ ਨਹੀਂ ਨਾ।

ਅਬਦੁਲ ਹਲੀਮ ਸ਼ਰਰ ਦੀ 'ਕੱਲੂ ਦਾ ਲਖਨਊ' ਯਾਦ ਆਈ। ਲਖਨਊ ਦਾ ਸਾਬਕ ਕਾਨੂੰਨ ਮੰਤਰੀ ਆਪਣੇ ਦੋਹਰੇ ਸ਼ਰਰ ਨੂੰ ਪੁਰਾਣੇ ਲਖਨਊ ਦੀ ਸਾਖੀ ਸੁਣਾ ਰਿਹਾ ਹੈ। ਨਵਾਬ ਸਾਹਿਬ ਮੁਜਰਾ ਦੇਖ ਰਹੇ ਸਨ। ਸ਼ਰਾਬ ਦੇ ਦੌਰ ਚੱਲ ਰਹੇ। ਬਾਹਰੋਂ ਕੋਈ ਖਤ ਲੈ ਕੇ ਅੰਦਰ ਆਇਆ। ਨਵਾਬ ਸਾਹਿਬ ਨੇ ਖਤ ਪੜ੍ਹਿਆ, ਪਾਤ ਕੇ ਸੁੱਟ ਦਿੱਤਾ। ਅੰਗਰੇਜ਼ ਦਾ ਖਤ ਸੀ- ਅਸੀਂ ਕਿਲ੍ਹਾ ਘੇਰ ਲਿਆ ਹੈ, ਤੁਸੀਂ ਸਾਡੀ ਗ੍ਰਿਫਤ ਵਿਚ ਹੋ, ਸਮਰਪਣ ਕਰੋ। ਨਾਚ ਗਾਣਾ ਚਲਦਾ ਰਿਹਾ। ਤੋਪ ਦਾ ਗੋਲਾ ਅੰਦਰ ਆ ਕੇ ਡਿੱਗਾ। ਸਭ ਭੱਜ ਗਏ। ਬੈਠਾ ਬਿਠਾਇਆ ਨਵਾਬ ਫੜ ਲਿਆ।

ਸ਼ਰਰ ਨੇ ਪੁੱਛਿਆ- ਜਦ ਬਾਕੀ ਭੱਜ ਗਏ ਨਾਨਾਜਾਨ,



ਪੀ. ਸਾਈਨਾਥ



ਪੀ. ਸਾਈਨਾਥ ਦੀ ਪਹਿਲੀ ਕਿਤਾਬ 'ਐਵਰੀਬਾਡੀ ਲਵਜ਼ ਏ ਗੁੱਡ ਡਰੌਟ' ਦਾ ਮੁਖੜਾ।

ਦਿਖਾ ਦਿਤੇ ਜਿਹੜੇ ਮੈਂ ਅਤੇ ਅਨੇਕ ਹੋਰਾਂ ਨੇ ਦੇਖੇ ਨਹੀਂ ਸਨ। ਦੂਰ ਦੁਰਾਡੇ ਰਹਿੰਦੇ ਪੇਡੂ, ਗਰੀਬ, ਅਨਪੜ੍ਹ। ਬੰਦੂਕਾਂ ਤੋਪਾਂ ਦਾ ਮੁਕਾਬਲਾ ਗੁਲੇਲਾਂ ਅਤੇ ਗੋਪੀਏ ਵਰਤਕੇ ਕਰਨ, ਨੰਗੇ ਪੈਰੀਂ, ਨੰਗੇ ਧੜ ਪਹਾੜਾਂ ਜੰਗਲਾਂ ਵਿਚ ਭੁੱਖੇ ਰਹਿਕੇ ਗੁਜ਼ਾਰਾ ਕਰਨ ਪਰ ਨਾ ਕਿਸੇ ਤੇ ਰੋਸ, ਨਾ ਆਪਣੇ ਤੇ ਮਾਣ। ਸੁਭਾਸ਼ ਚੰਦਰ ਬੋਸ ਦੀ ਸੈਨਾ ਵਿਚ ਸਿਪਾਹੀ ਰਹੀ ਬਿਰਧ ਔਰਤ ਲੱਛਮੀ ਪਾਂਡਾ ਝੋਪੜੀ ਵਿਚ ਦਿਨ ਕਟਦੀ, ਇਕ ਹਜ਼ਾਰ ਰੁਪਏ ਨਾਲ ਤਿੰਨ ਘਰਾਂ ਦੀ ਸਫਾਈ ਕਰਦੀ। ਸਾਈਨਾਥ ਪੁੱਛਦਾ ਹੈ- ਇਕ ਹਜ਼ਾਰ ਨਾਲ ਗੁਜ਼ਾਰਾ ਹੋ ਜਾਂਦੈ? ਕਹਿੰਦੀ- ਬਚਿਆ ਖੁਚਿਆ ਖਾਣਾ ਵੀ ਤਾਂ ਨਾਲ ਲਿਆਣ ਦੇ ਦਿੰਦੇ ਨੇ। ਗਵਰਨਰ ਨੇ ਰਾਜਭਵਨ, ਸਨਮਾਨ ਦੇਣ ਵਾਸਤੇ ਸੱਦੀ। ਰੇਲ ਦਾ ਕਿਰਾਇਆ ਕੌਣ ਦਿਉ? ਕੱਪੜੇ? ਜਿੰਨੇ ਦਿਨ ਕੰਮ ਤੋਂ ਗੈਰ-ਹਾਜ਼ਰ ਰਹੀ ਇਹ ਤਨਖਾਹ ਕੱਟ ਲੈਣਗੇ।

ਭਗਤ ਸਿੰਘ ਝੁੱਗੀਆਂ, ਦੇਸ ਦੀ ਆਜ਼ਾਦੀ ਤੋਂ ਪਹਿਲਾਂ ਅਤੇ ਪਿਛੋਂ ਸਦਾ ਸਰਗਰਮ ਰਿਹਾ, ਸਰਕਾਰ ਨਾਲ ਟੱਕਰ ਹੁੰਦੀ ਰਹੀ। ਪਰਤਾਪ ਸਿੰਘ ਕੈਰੋਂ ਦੀ ਸਰਕਾਰ ਨੇ ਗੁੱਸਾ ਖਾਕੇ ਉਸਦੀ ਮੱਝ ਅਤੇ ਟੋਕੇ ਦੀ ਮਸ਼ੀਨ ਜ਼ਬਤ ਕਰਕੇ ਨਿਲਾਮੀ ਦਾ ਐਲਾਨ ਕਰ ਦਿੱਤਾ। ਪਿੰਡ ਦਾ ਕੋਈ ਬੰਦਾ ਖਰੀਦਾਰ ਵਜੋਂ ਨਾ ਪੁੱਜਾ। ਵਾਰ-ਵਾਰ ਚੌਕੀਦਾਰ ਹੋਕਾ ਦੇਈ ਗਿਆ ਤਾਂ ਇਕ ਜਣਾ ਮੌਕੇ ਗਿਆ, ਗਿਆਰਾਂ ਰੁਪਏ ਵਿਚ ਦੋਵੇਂ ਚੀਜ਼ਾਂ ਖਰੀਦ ਕੇ ਭਗਤ ਸਿੰਘ ਦੇ ਘਰ ਛੱਡ ਆਇਆ।

ਰਾਮਾ ਮੂਰਤੀ ਅਤੇ ਸੰਕਾਰੀਆ ਉਪਰ ਮੁਕੱਦਮਾ ਚੱਲਿਆ ਕਿ ਇਨ੍ਹਾਂ ਨੇ ਕੁੱਝ ਹੋਰ ਲੀਡਰਾਂ ਨੂੰ ਕਤਲ ਕਰਨ ਦੀ ਸਾਜ਼ਿਸ਼ ਘੜੀ ਸੀ। ਪੁਲਿਸ ਦਾ ਮੁਖ ਗਵਾਹ ਰਿਹਤਾ ਚਾਲਕ ਸੀ ਜਿਹੜਾ ਇਤਫਾਕਨ ਉਥੋਂ ਦੀ ਲੰਘ ਰਿਹਾ ਸੀ। ਉਸਨੇ ਸਾਜ਼ਿਸ਼ ਘੜੀ ਜਾਂਦੀ ਸੁਣ ਲਈ ਅਤੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਇਸ ਦੀ ਇਤਲਾਹ ਪੁਲਿਸ ਨੂੰ ਦੇ ਦਿੱਤੀ। ਸਪੈਸ਼ਲ ਜੱਜ ਨੇ ਸਾਰੇ ਦੋਸ਼ੀ ਬਾਇਜ਼ਤ ਬਰੀ ਕਰ ਦਿੱਤੇ ਤੇ ਸਰਕਾਰ ਦੀ ਕਰਤੀ ਆਲੋਚਨਾ ਕੀਤੀ। ਰਿਹਾਈ ਦੇ ਹੁਕਮ ਆਪ ਲੈ ਕੇ ਜੇਲ੍ਹ ਗਿਆ ਤੇ ਬੰਦੀ ਛੁਡਵਾਏ।

ਸਾਈਨਾਥ ਉਦਾਸ ਹੋ ਕੇ ਆਖਦਾ ਹੈ। ਹੁਣ ਕੋਈ ਅਜਿਹਾ ਜੱਜ ਨਹੀਂ ਮਿਲਦਾ ਜਿਹੜਾ ਬੰਦੀਆਂ ਨੂੰ ਰਿਹਾਅ ਕਰਨ ਖੁਦ ਜੇਲ੍ਹ ਜਾਵੇ ਤੇ ਸਰਕਾਰ ਨੂੰ ਲਾਹਣਤ ਪਾਵੇ। ਕਿਤਾਬ ਵਿਚਲੇ ਭੁੱਲੇ ਵਿਸਰੇ ਨਾਇਕਾਂ ਨੂੰ ਮੇਰਾ ਸਲਾਮ। ਪੀ. ਸਾਈਨਾਥ ਨੂੰ ਸਲਾਮ ਜਿਸ ਸਦਕਾ ਇਨ੍ਹਾਂ ਨੂੰ ਮਿਲ ਸਕੇ। ਪ੍ਰੋ. ਬਾਵਾ ਸਿੰਘ ਅਤੇ ਪ੍ਰੋ. ਕੁਲਦੀਪ ਸਿੰਘ ਇਹ ਕਿਤਾਬ ਅਨੁਵਾਦ ਕਰਨ ਵਾਸਤੇ ਘਰ ਲੈ ਕੇ ਆਏ ਤਾਂ ਮੈਨੂੰ ਖੁਸ਼ੀ ਹੋਈ ਕਿ ਦੋ ਦਾਨਿਸ਼ਵਰਾਂ ਨੂੰ ਯਕੀਨ ਹੈ- ਪੰਨੂ ਠੀਕ ਅਨੁਵਾਦ ਕਰ ਸਕਦਾ ਹੈ।

ਸਾਈਨਾਥ ਦਾ ਸੁਕਰਾਨਾ। ਉਹ ਦੇਸ, ਉਹ ਮਨੁੱਖ

ਪੰਜਾਬ ਦੀ ਸਿੱਖ ਅਤੇ ਕਮਿਊਨਿਸਟ ਧਾਰਾ ਦੀ ਸਾਂਝ

ਸ. ਹਜ਼ਾਰਾ ਸਿੰਘ ਮਿਸੀਸਾਗਾ ਜੀ ਨੇ ਪੰਜਾਬ ਟਾਈਮਜ਼ (4 ਫਰਵਰੀ) ਦੇ ਅੰਕ ਵਿਚ ਆਪਣੇ ਲੇਖ 'ਪੰਜਾਬ ਦੀ ਸਿਆਸਤ ਅਤੇ ਅਸਪਸ਼ਟ ਸਿਆਸੀ ਨਿਸ਼ਾਨੇ' ਵਿਚ ਲਿਖਿਆ ਹੈ: 'ਜਦ ਕਮਿਊਨਿਸਟ ਅਤੇ ਸਿੱਖ ਧਾਰਾਵਾਂ ਦੀ ਗੱਲ ਚੱਲਦੀ ਹੈ ਤਾਂ ਨੇਤਰੇ ਇਤਿਹਾਸ ਵਿਚ ਪੰਜਾਬ ਦੇ ਲੋਕਾਂ ਨੂੰ ਉਪਰੋਥਲੀ ਦੋ ਰਾਜਸੀ ਨਿਸ਼ਾਨਿਆਂ ਨੇ ਧੁਰ ਅੰਦਰ ਤਕ ਪ੍ਰਭਾਵਿਤ ਕੀਤਾ ਹੈ। ਕਮਿਊਨਿਸਟਾਂ ਦੇ 'ਇਨਕਲਾਬ' ਅਤੇ ਸਿੱਖ ਧਾਰਾ ਦੇ 'ਖਾਲਸਾ ਰਾਜ' ਨੇ। ਇਹ ਦੋਨੋਂ ਧਾਰਾਵਾਂ ਲੜਨ ਲਈ ਜੋਸ਼ ਅਤੇ ਕੁਰਬਾਨੀ ਦਾ ਜਜ਼ਬਾ ਤਾਂ ਪੰਜਾਬ ਦੀ ਤਾਸੀਰ ਵਿਚੋਂ ਲੈਂਦੀਆਂ ਸਨ ਪਰ ਰਾਜਨੀਤਕ ਤੌਰ ਉਤੇ ਨਾ ਸਪੱਸ਼ਟ ਸਨ ਅਤੇ ਨਾ ਹੀ ਲੜਾਈ ਲਈ ਤਿਆਰ। ਕਮਿਊਨਿਸਟਾਂ ਨੂੰ ਜਿਸ ਤਰ੍ਹਾਂ ਦਾ ਕਾਹਲੀ-ਕਾਹਲੀ ਜੋ ਸਮਝ ਆਇਆ, ਉਨ੍ਹਾਂ ਲਾਗੂ ਕਰਨਾ ਸ਼ੁਰੂ ਕਰ ਦਿੱਤਾ। ਸਿੱਖ ਧਾਰਾ ਦੀ ਰਾਜਸੀ ਚੌਖਟੇ ਬਾਰੇ ਪਹੁੰਚ ਇਹ ਰਹੀ ਹੈ ਕਿ ਜਦ ਰਾਜ ਆ ਗਿਆ ਤਾਂ ਚੌਖਟਾ ਵੀ ਆਪੋ ਬਣ ਜਾਉ।...

... ਦੋਨੋਂ ਧਾਰਾਵਾਂ ਦੇ ਨਿਸ਼ਾਨਿਆਂ 'ਇਨਕਲਾਬ' ਤੇ 'ਖਾਲਸਾ ਰਾਜ' ਦੀ ਪ੍ਰਾਪਤੀ ਲਈ ਦੋਨੋਂ ਧਾਰਾਵਾਂ ਪੰਜਾਬ ਦੀ ਧਰਤੀ ਉਤੇ ਵੱਖ-ਵੱਖ ਸਮੇਂ ਲੜੀਆਂ। ਦੋਹਾਂ ਦੀ ਸ਼ਕਤੀ ਪੰਜਾਬ ਦੇ ਲੋਕ ਅਤੇ ਪੰਜਾਬੀ



ਗੁਰਬਚਨ ਸਿੰਘ
ਫੋਨ: +91-98156-98451

ਤਾਸੀਰ ਸੀ। ਦੋਨੋਂ ਕਾਹਲ ਅਤੇ ਜਜ਼ਬਾਤ ਦੇ ਘੋੜੇ ਉਤੇ ਸਵਾਰ ਸਨ। ਦੋਹਾਂ ਵਿਚ ਵਿਦਵਾਨ ਅਤੇ ਵਿਦਵਤਾ ਕਿਤੇ ਪਿੱਛੇ ਰਹਿ ਗਏ ਸੀ। ਦੋਨਾਂ ਦੀ ਅਗਵਾਈ ਕਰਨ ਲਈ ਦੋ ਆਗੂ ਆਏ ਜੋ ਆਪੋ-ਆਪਣੀ ਧਾਰਾ ਵਿਚ ਸਿਤਾਰਿਆਂ ਵਾਂਗ ਚਮਕਦੇ ਨਾਇਕ ਹੋ ਨਿੱਬੜੇ। ਬਾਕੀ ਦੁਨੀਆ ਵਿਚ ਦੋਹਾਂ ਨੂੰ ਅਨਪੜ੍ਹਾਂ ਦੇ ਅਨਪੜ੍ਹ ਲੀਡਰ ਕਿਹਾ ਜਾਂਦਾ ਸੀ ਪਰ ਇਹ ਦੋਨੋਂ ਆਪੋ-ਆਪਣੇ ਸਮਰਥਕਾਂ ਨੂੰ ਕੀਲਣ ਦੀ ਵਿਸ਼ੇਸ਼ ਯੋਗਤਾ ਦੇ ਮਾਲਕ ਸਨ। ਦੋਨੋਂ ਦੁਨਿਆਵੀ ਲਾਲਚਾਂ ਤੋਂ ਨਿਰਲੇਪ ਤੇ ਕੁਰਬਾਨੀ ਲਈ ਆਪਣੇ ਆਪ ਨੂੰ ਤਿਆਰ ਕਰੀ ਬੈਠੇ ਸਨ। ਦੋਹਾਂ ਲਈ ਸੈਕਤੋਂ ਲੋਕ ਮਰ ਮਿਟਣ ਲਈ ਤਿਆਰ ਸਨ। ...

... ਇਹ ਦੋ ਸ਼ਖਸ ਸਨ ਕਾਮਰੇਡ ਬਾਬਾ ਬੁਝਾ ਸਿੰਘ ਅਤੇ ਸੰਤ ਜਰਨੈਲ ਸਿੰਘ। ਦੋਹਾਂ ਵਿਚ ਬਹੁਤ ਕੁਝ ਸਾਂਝਾ ਸੀ ਅਤੇ ਦੋ ਧਰੁਵਾਂ ਜਿੰਨੀ ਦੂਰੀ ਵੀ। ਬਾਬਾ ਬੁਝਾ ਸਿੰਘ ਨੇ ਮਾਸਕੋ ਤਕ ਜਾ ਕੇ ਕਮਿਊਨਿਸਟ ਦੀ ਮੋਟੀ ਠੁਲੀ ਪੜ੍ਹਾਈ ਕੀਤੀ, ਬਹੁਤ ਸਾਰੇ ਨੌਜਵਾਨਾਂ ਨੂੰ ਸਟੱਡੀ ਸਰਕਲ ਦਿੱਤੇ, ਨੌਜਵਾਨ ਇਨਕਲਾਬੀ ਬਣਾਏ, ਸਭਾਵਾਂ ਬਣਾਈਆਂ ਤੇ ਇਨਕਲਾਬ ਦੇ ਰਾਹ ਤੋਰਿਆ ਪਰ ਭਾਰਤ ਦੇ ਵੱਡੇ ਕਾਮਰੇਡ ਬਾਬੇ ਨੂੰ ਅਨਪੜ੍ਹ ਹੀ ਜਾਣਦੇ ਸਨ। ਦੂਸਰੇ ਪਾਸੇ, ਸੰਤ ਜਰਨੈਲ ਸਿੰਘ ਨੇ ਧਾਰਮਿਕ ਗ੍ਰੰਥ ਪੜ੍ਹੇ, ਅੰਮ੍ਰਿਤ ਛਕਾਉਣ ਦੀ ਲਹਿਰ ਚਲਾਈ, ਨੌਜਵਾਨਾਂ ਨੂੰ ਨਸੇ ਛੁਡਾ ਕੇ ਅੰਮ੍ਰਿਤਧਾਰੀ ਬਣਾਇਆ ਅਤੇ ਖਾਲਸਾ ਰਾਜ ਦੇ ਵਿਚਾਰ ਨੂੰ ਮੁੜ ਸੁਰਜੀਤ ਕੀਤਾ। ਜਿਵੇਂ ਬਾਬਾ ਬੁਝਾ ਸਿੰਘ ਦੇ ਨਕਸਲੀਏ ਸੋਚਦੇ ਸਨ ਕਿ ਇਨਕਲਾਬ ਬੰਦੂਕ ਦੀ ਨਾਲੀ ਵਿਚੋਂ ਨਿਕਲਦਾ ਹੈ, ਉਦੋਂ ਹੀ ਸਿੱਖ ਧਾਰਾ ਵਿਚ 'ਸ਼ਸਤਰਨ ਕੇ ਅਧੀਨ ਹੈ ਰਾਜ' ਦਾ ਵਿਚਾਰ ਪ੍ਰਬਲ ਸੀ।

ਪਹਿਲੀ ਪੜ੍ਹਤ ਵਿਚ. ਹਜ਼ਾਰਾ ਸਿੰਘ ਮਿਸੀਸਾਗਾ ਦੀਆਂ ਇਹ ਧਾਰਨਾਵਾਂ ਬਿਲਕੁਲ ਦਰੁਸਤ ਜਾਪਦੀਆਂ ਹਨ। ਪਰ ਗੱਲ ਏਨੀ ਸਿਧ-ਪੱਧਰੀ ਨਹੀਂ। ਇਹੋ ਸ਼ਖਸੀਅਤਾਂ ਦੇ ਅੱਡ-ਅੱਡ ਲਹਿਰਾਂ ਦੀ ਪੈਦਾਵਾਰ ਸਨ। ਇਹ ਠੀਕ ਹੈ ਕਿ ਦੋਹਾਂ ਲਹਿਰਾਂ ਦਾ ਨਿਸ਼ਾਨਾ ਸਾਂਝਾ ਸੀ। ਆਪੋ-ਆਪਣੇ ਸਿਧਾਂਤ ਦੇ ਆਧਾਰ ਉਤੇ ਅਜਿਹੇ ਰਾਜ ਅਤੇ ਸਮਾਜ ਦੀ ਸਿਰਜਣਾ ਕਰਨੀ ਜਿਸ ਵਿਚ ਅਜ਼ਾਦੀ, ਬਰਾਬਰੀ ਅਤੇ ਭਾਈਚਾਰੇ ਦੇ ਆਧਾਰ ਉਤੇ ਗਰੀਬ-ਮਜ਼ਲੂਮ ਦੀ ਰੱਖਿਆ ਅਤੇ ਜਰਵਾਣੇ ਦੀ ਭਖਿਆ ਹੋ ਸਕੇ। ਬੇਸ਼ੱਕ, ਬਾਬਾ ਬੁਝਾ ਸਿੰਘ ਆਲਮੀ ਕਮਿਊਨਿਸਟ ਲਹਿਰ ਦੀ ਦੇਣ ਸੀ ਅਤੇ ਸੰਤ ਜਰਨੈਲ ਸਿੰਘ ਸਿੱਖ ਲਹਿਰ ਦੀ ਪ੍ਰਾਪਤੀ ਸੀ। ਆਲਮੀ ਕਮਿਊਨਿਸਟ ਲਹਿਰ ਦੀ ਟੁੱਟ-ਭੱਜ ਵਿਚੋਂ ਬਾਬਾ ਬੁਝਾ ਸਿੰਘ ਦੀ ਆਮਦ ਹੋਈ ਅਤੇ 'ਆਜ਼ਾਦੀ' ਤੋਂ ਬਾਅਦ ਚਲੇ ਸਿੱਖ ਸੰਘਰਸ਼ ਵਿਚੋਂ ਸੰਤ ਜਰਨੈਲ ਸਿੰਘ ਦਾ ਉਭਾਰ ਹੋਇਆ। ਉਝ ਦੋਵਾਂ ਲਹਿਰਾਂ ਦਾ ਸਾਂਝਾ ਸਮਾਜੀ ਆਧਾਰ ਸਿੱਖ ਕਿਸਾਨੀ ਸੀ।


ਸ. ਹਜ਼ਾਰਾ ਸਿੰਘ ਮਿਸੀਸਾਗਾ ਜੀ ਦਾ ਇਹ ਨਿਰਣਾ ਬਿਲਕੁਲ ਦਰੁਸਤ ਹੈ ਕਿ ਦੋਹਾਂ ਲਹਿਰਾਂ ਵਿਚ 'ਵਿਦਵਾਨ ਅਤੇ ਵਿਦਵਤਾ ਕਿਤੇ ਪਿੱਛੇ ਰਹਿ ਗਈ ਸੀ' ਜਿਸ ਕਰਕੇ ਦੋਵੇਂ ਲਹਿਰਾਂ ਨਾ ਆਪਣਾ ਨਿਸ਼ਾਨ ਸਪੱਸ਼ਟ ਕਰ ਸਕੀਆਂ ਅਤੇ ਨਾ ਹੀ ਇਸ ਨਿਸ਼ਾਨੇ ਦੀ ਪ੍ਰਾਪਤੀ ਲਈ ਕੋਈ ਸਿਆਸੀ ਦਿਸ਼ਾ ਦੇ ਸਕੀਆਂ। ਦੋਵਾਂ ਲਹਿਰਾਂ ਦੀ ਇਹ ਸਭ ਤੋਂ ਵੱਡੀ ਘਾਟ ਸੀ।

ਪਰ ਦੋਹਾਂ ਲਹਿਰਾਂ ਨਾਲ ਇੰਝ ਕਿਉਂ ਵਾਪਰਿਆ?

ਇਸ ਦੇ ਕਾਰਨ ਜਾਣਨ ਲਈ ਪੰਜਾਬ ਦੇ ਪਿਛਲੇ ਇਤਿਹਾਸ ਉਤੇ ਝਾਤੀ ਮਾਰਨ ਦੀ ਲੋੜ ਹੈ। ਦਿਲਚਸਪ ਗੱਲ ਇਹ ਕਿ ਕਿਸੇ ਵੇਲੇ ਇਨ੍ਹਾਂ ਦੋਹਾਂ ਲਹਿਰਾਂ ਵਿਚ ਸਾਂਝ ਸੀ। ਗਦਰੀ ਬਾਬਾ ਭਾਈ ਸੰਤੋਖ ਸਿੰਘ ਇਨ੍ਹਾਂ ਦੋਹਾਂ ਲਹਿਰਾਂ ਵਿਚਕਾਰ ਸਾਂਝੀ

ਪੰਜਾਬ ਦੀ ਸਿਆਸਤ ਅਤੇ ਸਿਆਸੀ ਲੜਾਈ ਬਾਰੇ ਪਹੁੰਚ ਦਾ ਮਸਲਾ ਕਮਿਊਨਿਸਟ ਧਿਰਾਂ ਅਤੇ ਸਿੱਖ ਵਿਦਵਾਨਾਂ ਵਿਚਕਾਰ ਕਿਸਾਨ ਅੰਦੋਲਨ ਦੌਰਾਨ ਵਾਹਵਾ ਚਰਚਾ ਵਿਚ ਰਿਹਾ ਹੈ। 28 ਜਨਵਰੀ 2023 ਵਾਲੇ ਅੰਕ ਵਿਚ ਸ.ਹਰਚਰਨ ਸਿੰਘ ਪ੍ਰਹਾਰ ਦਾ ਲੇਖ 'ਪੰਜਾਬ ਵਿਚ ਕਮਿਊਨਿਸਟ ਧਿਰਾਂ ਅਤੇ ਸਿੱਖ ਵਿਦਵਾਨਾਂ ਦੀ ਪਹੁੰਚ ਦੇ ਮਸਲੇ' ਅਤੇ ਉਸ ਤੋਂ ਅਗਲੇ 4 ਫਰਵਰੀ 2023 ਵਾਲੇ ਅੰਕ ਵਿਚ ਹਜ਼ਾਰਾ ਸਿੰਘ ਮਿਸੀਸਾਗਾ ਦਾ ਲੇਖ 'ਪੰਜਾਬ ਦੀ ਸਿਆਸਤ ਅਤੇ ਅਸਪਸ਼ਟ ਸਿਆਸੀ ਨਿਸ਼ਾਨੇ' ਛਾਪਿਆ ਗਿਆ। ਇਸੇ ਪ੍ਰਸੰਗ ਵਿਚ ਹੁਣ ਸਾਨੂੰ ਸ. ਗੁਰਬਚਨ ਸਿੰਘ ਦੀ ਇਹ ਲੰਮੀ ਟਿੱਪਣੀ ਪ੍ਰਾਪਤ ਹੋਈ ਹੈ ਜੋ ਅਸੀਂ ਪਾਠਕਾਂ ਨਾਲ ਸਾਂਝੀ ਕਰ ਰਹੇ ਹਾਂ। ਲੇਖ ਵਿਚ ਪ੍ਰਗਟ ਵਿਚਾਰਾਂ ਨਾਲ ਸਾਡੀ ਸਹਿਮਤੀ ਹੋਵੇ, ਇਹ ਜ਼ਰੂਰੀ ਨਹੀਂ; ਉਂਝ, ਇਸ ਮਸਲੇ 'ਤੇ ਆਉਣ ਵਾਲੇ ਵਿਚਾਰਾਂ ਦਾ ਸਵਾਗਤ ਕੀਤਾ ਜਾਵੇਗਾ।

ਕੜੀ ਸੀ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਰਸਾਲੇ 'ਕਿਰਤੀ' ਰਾਹੀਂ ਮਾਰਕਸਵਾਦ ਦੇ ਆਧਾਰ ਉਤੇ ਪੰਜਾਬ ਅੰਦਰ ਕਿਰਤੀਆਂ ਅਤੇ ਕਿਸਾਨਾਂ ਨੂੰ ਇਕਜੁਟ ਕਰਨ ਦਾ ਯਤਨ ਕੀਤਾ। ਉਨ੍ਹਾਂ ਦੇ ਅਕਾਲ ਚਲਾਣੇ ਤਕ 'ਕਿਰਤੀ' ਰਸਾਲੇ ਦੇ ਟਾਈਟਲ ਉਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਇਹ ਮਹਾਂਵਾਕ ਛਪਦਾ ਰਿਹਾ: 'ਆਪਣੇ ਹਥੀ ਆਪਣਾ ਆਪੋ ਹੀ ਕਾਜੁ ਸਵਾਰੀਐ।' (ਪੰਨਾ 474) ਗਦਰੀ ਬਾਬਾ ਹਰਜਾਪ ਸਿੰਘ ਨੇ ਭਾਈ ਸੰਤੋਖ ਸਿੰਘ ਬਾਰੇ ਲਿਖਿਆ ਹੈ, 'ਆਪ ਦੇ ਖਿਆਲਾਤ ਸਬੰਧੀ ਇਹ ਜ਼ਾਹਰ ਕਰਨਾ ਬੜਾ ਜ਼ਰੂਰੀ ਹੈ ਕਿ ਆਪ ਸੋਸ਼ਲਿਜ਼ਮ ਦੇ ਨਾਲ-ਨਾਲ ਮਜ਼ਹਬ ਉਤੇ ਵੀ ਪੂਰਾ ਵਿਸ਼ਵਾਸ ਰੱਖਦੇ ਸਨ। ਖਤਰਨਾਕ ਤੋਂ ਖਤਰਨਾਕ ਸਮੇਂ ਵਿਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੋਟੀ ਬੀੜ ਆਪ ਸਦਾ ਨਾਲ ਰੱਖਦੇ ਸਨ। ਕੋਈ ਕੰਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਗਿਆ ਲਏ ਤੋਂ ਬਿਨਾ ਨਹੀਂ ਸਨ ਕਰਦੇ। ਇੱਥੋਂ ਤਕ ਕਿ ਕਿਰਤੀ ਅਖਬਾਰ ਨੂੰ ਜਾਰੀ ਕਰਨ ਲੱਗਿਆਂ ਵੀ



ਕਾਮਰੇਡ ਬਾਬਾ ਬੁਝਾ ਸਿੰਘ

ਆਪ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮ ਲਿਆ ਸੀ ਜੋ ਅਖਬਾਰ ਦੇ ਪਹਿਲੇ ਪਰਚੇ ਵਿਚ ਪ੍ਰਕਾਸ਼ਿਤ ਕੀਤਾ ਗਿਆ ਸੀ। ਆਪ ਬੜੀ ਸਾਦਾ ਜ਼ਿੰਦਗੀ ਗੁਜ਼ਾਰਦੇ ਸਨ। ਖੁਰਾਕ ਕੇਵਲ ਭੁੱਖ ਦੁਰ ਕਰਨ ਵਾਸਤੇ ਖਾਂਦੇ ਸਨ। ਐਸਾ ਦਾ ਤਾਂ ਕਦੀ ਖਿਆਲ ਵੀ ਆਪ ਨੂੰ ਨਹੀਂ ਸੀ ਆਇਆ। ਆਪਣੀ ਖੁਰਾਕ ਦਾ ਖਿਆਲ ਨਾ ਰੱਖਣ ਕਾਰਨ ਹੀ ਆਪ ਛੇਤੀ ਚਲਾਣਾ ਕਰ ਗਏ।...

... 1914 ਦੀ ਆਜ਼ਾਦੀ ਦੀ ਤਹਿਰੀਕ ਦੇ ਅਸਫਲ ਹੋ ਜਾਣ ਦੇ ਪਿੱਛੋਂ ਅਮਰੀਕਾ ਵਿਚੋਂ ਆਏ ਸੱਜਣਾਂ ਵਿਚੋਂ ਆਪ ਪਹਿਲੇ ਸੱਜਣ ਸਨ ਜਿਨ੍ਹਾਂ ਨੇ ਮੁੜ ਦੇਸ ਦਾ ਕੰਮ ਸ਼ੁਰੂ ਕੀਤਾ। ਗਦਰ ਲਹਿਰ ਦੀ ਨਾਕਾਮੀ ਪਿੱਛੋਂ ਪਹਿਲੀ ਵਾਰ ਜਦੋਂ ਦੇਸ ਅੰਦਰ ਕੰਮ ਨੂੰ ਨਵੇਂ ਸਿਰਿਓਂ ਸੰਗਠਨ ਕਰਨ ਦੀ ਯੋਜਨਾ ਬਣੀ ਤਾਂ ਇਸ ਦੀ ਜ਼ਿੰਮੇਵਾਰੀ ਭਾਈ ਸੰਤੋਖ ਸਿੰਘ ਹੁਰਾਂ ਨੇ ਸੰਭਾਲੀ। ਭਾਈ ਸੰਤੋਖ ਸਿੰਘ ਹੁਰੀਂ ਸਾਨਫ੍ਰਾਂਸਿਸਕੋ ਦੇ ਮੁਕੱਦਮੇ ਵਿਚ ਸਜ਼ਾ ਭੁਗਤਣ ਸਮੇਂ ਜੇਲ੍ਹ ਅੰਦਰ ਸਮਾਜਵਾਦੀ ਵਿਚਾਰਾਂ ਵਾਲੇ ਆਗੂਆਂ ਨਾਲ ਮੇਲੇ-ਜੋਲੇ ਹੋਣ ਤੇ ਮਾਰਕਸਵਾਦੀ ਲਿਖਤਾਂ ਦੇ ਅਧਿਐਨ ਕਾਰਨ ਕਮਿਊਨਿਸਟ ਵਿਚਾਰਾਂ ਵਲ ਪ੍ਰੇਰਿਤ ਹੋਏ ਸਨ। ਆਪਣੀ ਰਿਹਾਈ ਤੋਂ ਬਾਅਦ ਭਾਈ ਸੰਤੋਖ ਸਿੰਘ ਹੁਰਾਂ ਨੇ ਹੌਲੇ-ਹੌਲੇ ਪਾਰਟੀ ਨੂੰ ਵੀ ਇਸ ਪਾਸੇ ਸਹਿਮਤ ਕਰਨ ਲਈ ਯਤਨ ਸ਼ੁਰੂ ਕੀਤੇ।...

... ਜਦੋਂ ਇਨ੍ਹਾਂ ਦਿਨੀਂ ਕੌਮਾਂਤਰਨ ਵੱਲੋਂ ਗਦਰ ਪਾਰਟੀ ਨੂੰ ਆਪਣੇ ਦੋ ਪ੍ਰਤੀਨਿਧ ਮਾਸਕੋ ਭੇਜਣ ਦਾ ਸੱਦਾ ਪ੍ਰਾਪਤ ਹੋਇਆ, ਤਾਂ ਭਾਈ ਸੰਤੋਖ ਸਿੰਘ ਹੁਰਾਂ ਨੇ ਰੂਸ ਰਾਹੀਂ ਭਾਰਤ ਪੁੱਜਣ ਦਾ ਪ੍ਰੋਗਰਾਮ ਬਣਾਇਆ। 28 ਮਾਰਚ 1917 ਦੇ ਹਿੰਦੁਸਤਾਨ ਗਦਰ ਅਖਬਾਰ ਦੀ ਮੁੱਖ ਸੁਰਖੀ ਸੀ, 'ਰੂਸ ਆਜ਼ਾਦ ਹੋ ਗਿਆ' ਤੇ ਇਹ ਸਾਰਾ ਅੰਕ ਰੂਸ ਦੇ ਇਨਕਲਾਬ ਨੂੰ ਸਮਰਪਿਤ ਸੀ। ਗਦਰ ਪਾਰਟੀ ਦੀ ਇਸੇ ਨੀਤੀ ਕਰਕੇ ਹੀ ਲੈਨਿਨ ਦੀ ਅਗਵਾਈ ਹੇਠਲੀ ਤੀਜੀ ਇੰਟਰਨੈਸ਼ਨਲ ਨੇ ਅਮਰੀਕਾ ਦੀ ਕਮਿਊਨਿਸਟ ਪਾਰਟੀ ਨੂੰ ਹਿੰਦੁਸਤਾਨ ਦੀ ਗਦਰ ਪਾਰਟੀ ਨਾਲ ਸਬੰਧ ਸਥਾਪਿਤ ਕਰਨ ਲਈ ਕਿਹਾ ਸੀ। ਜੂਨ 1922 ਨੂੰ ਭਾਈ ਰਤਨ ਸਿੰਘ ਅਤੇ ਭਾਈ ਸੰਤੋਖ ਸਿੰਘ ਨੂੰ ਯੁਗਾਂਤਰ ਆਸ਼ਰਮ ਤੋਂ ਮਨਜ਼ੂਰੀ ਮਿਲੀ। ਅਗਸਤ 1922 ਵਿਚ ਸਾਰੇ ਪ੍ਰਬੰਧ ਮੁਕੰਮਲ ਹੋਣ ਉਪਰੰਤ ਉਹ ਨਿਊਯਾਰਕ ਤੋਂ ਮਾਸਕੋ ਲਈ ਰਵਾਨਾ ਹੋਏ।

ਮਾਸਟਰ ਉਧਮ ਸਿੰਘ ਕਸੇਲ ਦਾ ਜ਼ਿਕਰ ਕਰਦਿਆਂ ਬਾਬਾ ਹਰਜਾਪ ਸਿੰਘ ਨੇ ਇਹ ਜਾਣਕਾਰੀ ਵੀ ਦਿੱਤੀ ਹੈ, 'ਅਫਗਾਨਿਸਤਾਨ ਵਿਚੋਂ ਆਪ ਹਰ ਸਾਲ ਪੰਜਾਬ ਵਿਚ ਆਉਂਦੇ ਰਹੇ। ਆਪ ਇਹ ਸਫਰ ਇਸ ਲਈ ਕਰਿਆ ਕਰਦੇ ਸਨ, ਤਾਂ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਘੱਟ ਤੋਂ ਘੱਟ ਇਕ ਵੇਰ ਦਰਸ਼ਨ ਕਰ ਲਿਆ ਕਰਨ। ਇਹ ਨੇਮ ਆਪ ਪੂਰੀ ਉਮਰ ਨਿਭਾਉਂਦੇ ਰਹੇ। ਇਸ ਤੋਂ ਬਿਨਾ ਪੰਜਾਬ ਦੇ ਅਕਾਲੀ ਲੀਡਰਾਂ ਤੇ ਹੋਰ ਦੇਸ ਭਗਤਾਂ ਨਾਲ ਆਪਦਾ ਗੁੜ੍ਹਾ ਮੇਲ ਮਿਲਾਪ ਹੋ ਗਿਆ। ਆਖਰੀ ਵੇਰ ਆਪ 1925 ਵਿਚ ਅੰਮ੍ਰਿਤਸਰ ਆਏ। ਉਸ ਸਮੇਂ ਭਾਈ ਸੰਤੋਖ ਸਿੰਘ ਜੀ ਵੀ ਪਾਬੰਦੀਆਂ ਤੋਂ ਆਜ਼ਾਦ ਹੋ ਚੁੱਕੇ ਸਨ। ਇਨ੍ਹਾਂ ਨੇ ਭਾਈ ਸੰਤੋਖ ਸਿੰਘ ਜੀ ਨੂੰ ਕਿਰਤੀ ਰਸਾਲਾ ਜਾਰੀ ਕਰਨ ਲਈ ਬਹੁਤ ਜ਼ਿਆਦਾ ਪ੍ਰੇਰਨਾ ਦਿਤੀ। ਪ੍ਰੇਰਨਾ ਤੋਂ ਬਿਨਾ ਆਰਥਿਕ ਸਹਾਇਤਾ ਵੀ ਕਾਫੀ ਦਿੱਤੀ।

... 'ਕਿਰਤੀ ਦਾ ਨਿਕਲਣਾ ਅਹਿਮ ਰਾਜਨੀਤਕ ਘਟਨਾ ਸੀ। ਇਹਨੇ ਮਾਸਕੋ ਦਾ ਧਿਆਨ ਵੀ ਖਿੱਚਿਆ ਅਤੇ ਲੰਡਨ ਦਾ ਵੀ। 11 ਫਰਵਰੀ 1928 ਦੇ ਪਰਾਵਦਾ ਨੇ ਇਹਦੇ ਬਾਰੇ ਲਿਖਿਆ, 'ਪੰਜਾਬ ਤੋਂ ਸੁਭ ਖ਼ਬਰ ਕਿਸਾਨੀ ਨੂੰ ਜਥੇਬੰਦ ਕਰਨ ਲਈ ਉਹਦਾ ਆਪਣਾ ਅਖਬਾਰ ਹੋਂਦ ਵਿਚ ਆ ਗਿਆ ਹੈ।' ਲੰਡਨ ਦੇ ਅਖਬਾਰਾਂ ਨੇ ਵੀ ਇਹਦਾ ਜ਼ਿਕਰ ਕੀਤਾ। ਭਾਰਤ ਸਰਕਾਰ (ਅੰਗਰੇਜ਼ ਸਾਮਰਾਜੀਆਂ) ਦੇ ਵਿਚਾਰ ਅਨੁਸਾਰ 'ਸਿੱਖ ਕਮਿਊਨਿਸਟ ਅਖਬਾਰ ਕਿਰਤੀ ਦੀ ਸਥਾਪਨਾ ਨੇ ਦਰਸਾਇਆ ਹੈ ਕਿ ਭਾਰਤ ਵਿਚ ਸਰਕਾਰ-ਵਿਰੋਧੀ ਜਜ਼ਬੇ ਰੱਖਣ ਵਾਲੇ ਸਿੱਖਾਂ ਵਿਚ ਬਾਲਸ਼ਵਿਜ਼ਮ ਦੇ ਬੀ ਬੀਜਣ ਦੇ ਮਾਸਕੋ ਦੇ ਜਤਨ ਅਸਫਲ ਨਹੀਂ ਰਹੇ।'

ਗੁਰਾ ਇਕ ਦੇਹਿ ਬੁਝਾਈ। ਸਭਨਾ ਜੀਆ ਕਾ ਇਕ ਦਾਤਾ ਸੋ ਮੇ ਵਿਸਰਿ ਨ ਜਾਈ। ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਰਿ ਬਾਹਰਾ ਜੀਉ। ਆਪਿ ਮੁਕਤੁ ਮੁਕਤੁ ਕਰੈ ਸੰਸਾਰੁ॥ ਨਾਨਕ ਨਾਮ ਚੜ੍ਹਦੀ ਕਲਾ। ਤੇਰੇ ਭਾਣੇ ਸਰਬਤ ਦਾ ਭਲਾ। ਇਸੇ ਗੁਰਮਤਿ ਚੇਤਨਾ ਵਿਚ ਪਲੇ ਹੋਣ ਕਰਕੇ ਗਦਰੀ ਬਾਬਿਆਂ ਦੀ ਸੋਚ ਏਨੀ ਸਪੱਸ਼ਟ ਤੇ ਸਿਧਾਂਤਕ ਤੌਰ ਉਤੇ ਅਮੀਰ ਸੀ। ਗਦਰੀ ਬਾਬਿਆਂ ਦੀਆਂ ਲਿਖਤਾਂ ਵਿਚ ਮੌਜੂਦ ਸਰਲਤਾ, ਸਹਿਜਤਾ, ਚੜ੍ਹਦੀਕਲਾ ਤੇ ਸਮੂਹਿਕ ਭਾਵਨਾ ਅਸਲ ਵਿਚ ਉਨ੍ਹਾਂ ਦੇ ਅਮਲੀ ਸਿੱਖ ਜੀਵਨ ਦਾ ਪਰਤੋਅ ਸੀ। ਉਹ ਜੋ ਕਹਿੰਦੇ ਸਨ, ਉਹ ਕਮਾਉਂਦੇ ਸਨ। ਉਨ੍ਹਾਂ ਦੀ ਕਹਿਣੀ ਅਤੇ ਕਰਨੀ ਵਿਚ ਸਾਂਝ ਸੀ।

ਭਾਈ ਸੰਤੋਖ ਸਿੰਘ ਦੀ 'ਕਿਰਤੀ' ਵਿਚ ਛਪੀ ਸੰਖੇਪ ਜਿਹੀ ਲਿਖਤ ਇਸ ਦੀ ਜਾਣਕਾਰੀ ਦਿੰਦੀ ਹੈ। ਕੁਦਰਤ ਤੇ ਮਨੁੱਖ ਦੇ ਰਿਸ਼ਤੇ ਬਾਰੇ ਜਿਹੜੀ ਧਾਰਨਾ ਸਪੱਸ਼ਟ ਕਰਨ ਲਈ ਯੁਰਪ ਵਿਚ ਫਿਲਾਸਫਰਾਂ ਨੇ ਅਨੇਕ ਗ੍ਰੰਥ ਲਿਖੇ ਹਨ ਅਤੇ ਜਿਸ ਧਾਰਨਾ ਨੂੰ ਸਪੱਸ਼ਟ ਕਰਨ ਲਈ ਮਾਰਕਸ ਏਂਗਲਜ਼ ਦੀਆਂ ਦਰਜਨਾਂ ਟੁਕਾਂ ਦੇ ਹਵਾਲੇ ਦੇਣੇ ਪੈਂਦੇ ਹਨ, ਉਹ ਧਾਰਨਾ ਭਾਈ ਸਾਹਿਬ ਦੀ ਇਸ ਸੰਖੇਪ ਲਿਖਤ ਅੰਦਰ ਬੜੀ ਸਰਲ ਭਾਸ਼ਾ ਵਿਚ ਸਪੱਸ਼ਟ ਕਰ ਦਿੱਤੀ ਗਈ ਹੈ:

'ਰੰਗ ਬਦਲਦੀ ਰਹੇਗੀ ਸਦਾ ਕੁਦਰਤ, ਵਕਤ ਬਣਦਾ ਕਿਸੇ ਦਾ ਯਾਰ ਨਾਹੀ'। 'ਕੁਦਰਤ ਦਾ ਬੁਨਿਆਦੀ ਨੇਮ 'ਬਦਲੀ' ਹੈ। ਸਰਬ ਰਚਨਾ ਆਦਿ ਸਮੇਂ ਤੋਂ ਇਸ ਨੇਮ ਦੇ ਅਧੀਨ ਚਲਦੀ ਆਈ ਹੈ ਅਤੇ ਚਲਦੀ ਰਹੇਗੀ। ਸੰਸਾਰ ਵਿਚ ਸੁਣੇ-ਛਿੱਠੇ ਅਤੇ ਅਣਸੁਣੇ-ਅਣਛਿੱਠੇ; ਸਭ; ਕੀ ਵੱਡੇ ਤੋਂ ਵੱਡੇ ਬਲਵਾਨ ਪੁਰਸ਼, ਕੀ ਵੱਡੇ ਤੋਂ ਵੱਡੇ ਬਲਵਾਨ ਰਾਜਤਖਤ, ਕੀ ਵੱਡੀਆਂ ਤੋਂ ਵੱਡੀਆਂ ਪਰਬਲ ਰਾਜਸੀ, ਭਾਈਚਾਰਕ ਅਤੇ ਆਰਥਿਕ ਮਰਿਆਦਾਵਾਂ ਅਤੇ ਆਸ਼ਰਮ; ਸਾਰੇ ਹੀ; ਬਦਲੀ ਦੇ ਨੇਮ ਅਧੀਨ ਹਨ। ਹਰ ਇਕ ਹਸਤੀ, ਭਾਵੇਂ ਸੂਖਮ ਹੋਵੇ ਭਾਵੇਂ ਸਥੂਲ ਇਕ ਪਾਸੇ ਤਾਂ ਆਪਣੇ ਆਦਿ ਤੋਂ ਲੈ ਕੇ ਅੰਤ ਤਕ ਸਨੇ-ਸਨੇ (ਇਧਰ-ਉਧਰ) ਬਦਲਦੀ ਜਾਂਦੀ ਹੈ, ਦੂਜੇ ਪਾਸੇ ਇਕ ਦਿਨ ਉਸ ਦਾ ਅੰਤ ਹੋ ਜਾਂਦਾ ਹੈ। ਉਹ ਜਿਸ ਕੁਦਰਤ ਵਿਚੋਂ ਉਪਜੀ ਸੀ, ਉਸੇ ਵਿਚ ਸਮਾਏ ਜਾਂਦੀ ਹੈ। ਜੇ ਉਤਪਤੀ ਤੇ ਪਰਲੋ ਦੇ ਨੇਮਾਂ ਅੰਦਰ ਉਸ ਦੀ ਥਾਂ ਨਵੀਂ ਹਸਤੀ ਦੀ ਲੋੜ ਹੋਵੇ, ਤਾਂ ਉਸੇ ਕੁਦਰਤ ਵਿਚੋਂ ਉਪਜੀ ਹੋਈ ਨਵੀਂ ਹਸਤੀ ਉਸ ਦੀ ਥਾਂ ਆਣ ਸੰਭਾਲਦੀ ਹੈ।'

ਮਨੁੱਖੀ ਮਨ ਵਿਚ ਕਿਸੇ ਕਲਪਿਤ ਸਰਬ-ਸ਼ਕਤੀਮਾਨ 'ਰੱਬ' ਦੀ ਬਣੀ ਥਾਂ, ਕਿਵੇਂ ਸਰਬ-ਵਿਆਪੀ ਤੇ ਸਰਬ-ਸ਼ਕਤੀਸ਼ਾਲੀ ਕੁਦਰਤ ਦੇ ਨੇਮਾਂ ਨੇ ਲੈਣੀ ਹੈ, ਇਸ ਦੀ ਵਿਆਖਿਆ ਹੋਰ ਵੀ ਖੂਬਸੂਰਤ ਹੈ: 'ਕੁਦਰਤ ਜਿਵੇਂ ਸਰਬ-ਵਿਆਪਕ ਹੈ ਤਿਵੇਂ ਸਰਬ-ਸ਼ਕਤੀਸ਼ਾਲੀ ਵੀ ਹੈ। ਸਭ ਰਚਨਾ ਕੁਦਰਤ ਦੇ ਹੁਕਮ ਵਿਚ ਅਥਵਾ ਕੁਦਰਤ ਦਿਆਂ ਨੇਮਾਂ ਅੰਦਰ ਬੱਧੀ ਹੋਈ ਚੱਲ ਰਹੀ ਹੈ। ਇਹ ਠੀਕ ਹੈ ਕਿ ਹਰ ਇਕ ਮਾਨਸ,

ਹਰ ਇਕ ਰਾਜਤਖਤ ਤੇ ਸਮੂਹ ਮਾਨਸਜਾਤੀ ਆਪਣੀ ਕਿਸਮਤ ਦੀ ਆਪ ਮਾਲਕ ਹੈ ਅਥਵਾ ਜਿਸ ਤਰ੍ਹਾਂ ਦੀ ਆਪਣੀ ਕਿਸਮਤ ਕੋਈ ਬਣਾਉਣਾ ਚਾਹੇ, ਬਣਾ ਸਕਦਾ ਹੈ ਪ੍ਰੰਤੂ ਹਰ ਇਕ ਮਾਨਸ ਦੀ, ਜਾਬਰ ਤੋਂ ਜਾਬਰ ਰਾਜਤਖਤ ਦੀ ਅਤੇ ਸਮੂਹ ਮਾਨਸਜਾਤੀ ਦੀ ਆਪਣੀ ਕਿਸਮਤ ਆਪਣੀ ਮਰਜ਼ੀ ਅਨੁਸਾਰ ਬਣਾਉਣ ਵਾਸਤੇ ਜੋ ਤਾਕਤ ਹੈ, ਕੁਦਰਤ ਦਿਆਂ ਨੇਮਾਂ ਦੀ ਹੱਦ ਦੇ ਅੰਦਰ-ਅੰਦਰ ਹੀ ਚੱਲ ਸਕਦੀ ਹੈ। ਕੁਦਰਤ ਦਿਆਂ ਨੇਮਾਂ ਤੋਂ ਬਾਹਰ ਜਾਂ ਵਿਰੁੱਧ ਬਿਲਕੁਲ ਬਲਹੀਣ ਹੈ।'

ਆਪਣੀ ਕੁਦਰਤੀ ਨਾਸਵੰਤ ਹੋਣ ਦੀ ਚੇਤਨਾ ਕਿਉਂ ਜ਼ਰੂਰੀ ਹੈ, ਇਸ ਦਾ ਬਿਆਨ ਵੀ ਭਾਈ ਸੰਤੋਖ ਸਿੰਘ ਨੇ ਏਨੀ ਹੀ ਖੂਬਸੂਰਤ ਤੇ ਸਰਲ ਭਾਸ਼ਾ ਵਿਚ ਕੀਤਾ ਹੈ, 'ਮਾਨਸ ਦੀ ਵਿਚਾਰ ਵਾਸਤੇ ਸਭ ਤੋਂ ਜ਼ਰੂਰੀ ਚੀਜ਼ ਮਾਨਸ ਦਾ ਆਪਣਾ ਸਰੀਰ ਹੈ। ਜਿਸ ਦਿਨ ਤੋਂ ਮਾਨਸ ਮਾਤਾ ਦੀ ਕੁਖ ਵਿਚ ਆਉਂਦਾ ਹੈ, ਉਸ ਦਿਨ ਤੋਂ ਲੈ ਕੇ ਜਨਮ ਦੇ ਦਿਨ ਤਕ ਮਾਨਸ ਦੇ ਬੁਤ ਵਿਚ ਅਨੇਕਾਂ ਹੀ ਬਦਲੀਆਂ ਹੁੰਦੀਆਂ ਹਨ। ਫਿਰ ਮਾਤਾ ਦੀ ਕੁਖ ਵਿਚੋਂ ਬਾਹਰ ਆਉਣਾ ਅਥਵਾ ਜਨਮ ਹੋਣਾ ਇਕ ਵੱਡੀ ਭਾਰੀ ਬਦਲੀ ਹੈ। ਜਨਮ ਤੋਂ ਲੈ ਕੇ ਮਰਨ ਦੇ ਦਿਨਾਂ ਤਕ ਸਰੀਰ ਵਿਚ ਅਨੇਕ ਬਦਲੀਆਂ ਹੁੰਦੀਆਂ ਹਨ। ਜਿਨ੍ਹਾਂ ਵਿਚੋਂ ਕੁਝ ਤਾਂ ਹਰ ਇਕ ਹੀ ਪੁਰਸ਼ ਜਾਣਦਾ ਤੇ ਦੇਖਦਾ ਹੈ ਅਤੇ ਕੁਝ ਐਸੀਆਂ ਵੀ ਹਨ, ਜਿਨ੍ਹਾਂ ਦੀ ਵਾਕਫੀ ਕਿਸੇ-ਕਿਸੇ ਹੀ ਗਿਆਨਵਾਨ ਪੁਰਸ਼ ਨੂੰ ਹੈ। ਆਖਰੀ ਬਹੁਤੀ ਵੱਡੀ ਬਦਲੀ ਜਿਸ ਦਾ ਖਿਆਲ ਹਰ ਇਕ ਹੀ ਪੁਰਸ਼ ਨੂੰ ਵੇਲੇ-ਵੇਲੇ ਆਉਂਦਾ ਰਹਿੰਦਾ ਹੈ ਤੇ ਆਉਣਾ ਵੀ ਚਾਹੀਦਾ ਹੈ, ਉਹ ਮੌਤ ਹੈ।'

ਸਿੱਖ ਚੜ੍ਹਦੀਕਲਾ ਇਨ੍ਹਾਂ ਲਿਖਤਾਂ ਦੇ ਵਜੂਦ ਸਮੋਇਆ ਗੁਣ ਹੈ: 'ਜਿਹੜੇ ਰਾਜਤਖਤ ਵਰਤਮਾਨ ਸਮੇਂ ਵਿਚ ਧਰਤੀ



ਸੰਤ ਜਰਨੈਲ ਸਿੰਘ

ਦੀਆਂ ਵੰਡੀਆਂ ਪਾ ਰਹੇ ਹਨ ਅਤੇ ਆਪਣੇ ਆਪ ਨੂੰ ਧਰਤੀ ਦੇ ਮਲ ਲਏ ਹੋਏ ਹਿਸੇ ਦੇ 'ਅਟਲ' ਮਾਲਕ ਮਿਥ ਰਹੇ ਹਨ, ਉਨ੍ਹਾਂ ਦੀ ਅਟਲ ਮਾਲਕੀ ਮਿਥਿਆ ਹੈ। ਜੇ ਰੰਗ ਇਨ੍ਹਾਂ ਉਤੇ ਅੱਜ ਹੈ, ਉਹ ਸਮਾਂ ਪਾ ਕੇ ਬਦਲ ਜਾਵੇਗਾ। ਜੇ ਕੌਮਾਂ ਗਾਰ ਖਾ ਕੇ ਪਰਯਥੀਨ ਹੋ ਗਈਆਂ ਹਨ ਪਰ ਅਜੇ ਆਪਣੀ ਹਸਤੀ ਦੀ ਚੇਤਨਾ ਕਾਇਮ ਰਖ ਰਹੀਆਂ ਹਨ ਅਤੇ ਆਪਣੇ ਕੌਮੀ ਸਵੈਮਾਣ ਦੀ ਜੋੜ ਨੂੰ ਆਪਣੇ ਮਨ ਵਿਚ ਜਗਦੀ ਰਖ ਰਹੀਆਂ ਹਨ, ਜੇ ਉਹ ਲੋੜੀਂਦੀ ਮਿਹਨਤ ਅਤੇ ਲੋੜੀਂਦੀ ਕੁਰਬਾਨੀ ਕਰਨਗੀਆਂ, ਤਾਂ ਉਹ ਸਵੈਧੀਨਤਾ ਦਾ ਰੰਗ ਜ਼ਰੂਰ ਦੇਖਣਗੀਆਂ। ...ਕੁਦਰਤ ਦਾ ਬਦਲੀ ਦਾ ਨੇਮ ਕਿਰਤੀਆਂ ਦੇ ਬੰਧਨ ਜ਼ਰੂਰ ਤੋੜੇਗਾ। ਕੁਦਰਤ ਰੰਗ ਬਦਲਦੀ-ਬਦਲਦੀ ਉਹ ਰੰਗ ਜ਼ਰੂਰ ਲਿਆਵੇਗੀ, ਜਦ ਕਿਰਤੀਆਂ ਦੀ ਕਮਾਈ ਦਾ ਫਲ ਗੈਰ (ਕਿਰਤੀ) ਖਾ, ਉਡਾ ਨਹੀਂ ਸਕਣਗੇ।'

ਭਾਈ ਸੰਤੋਖ ਸਿੰਘ ਹੁਰਾਂ ਦੀ 90 ਸਾਲ ਪਹਿਲਾਂ ਕੀਤੀ ਇਸ ਭਵਿੱਖਬਾਣੀ ਉਤੇ ਜੇ ਅੱਜ ਗੰਭੀਰਤਾ ਨਾਲ ਵਿਚਾਰ ਕੀਤਾ ਜਾਏ, ਤਾਂ ਉਨ੍ਹਾਂ ਦੇ ਬਲਿਹਾਰੇ ਜਾਣ ਨੂੰ ਦਿਲ ਕਰਦਾ ਹੈ। ਬੰਦਾ ਸੋਚਣ ਲਈ ਮਜਬੂਰ ਹੋ ਜਾਂਦਾ ਹੈ ਕਿ ਅੱਜ ਅੰਗਰੇਜ਼ ਸਾਮਰਾਜੀ ਕਿੱਥੇ ਖੜ੍ਹੇ ਹਨ। ਜਿਨ੍ਹਾਂ ਦੇ ਰਾਜ ਵਿਚ ਕਦੇ ਸੂਰਜ ਨਹੀਂ ਸੀ ਡੁੱਬਦਾ, ਅੱਜ ਉਹੀ ਸਾਮਰਾਜੀ ਆਪਣੇ ਹੀ ਦੇਸ ਅੰਦਰ ਆਪਣੀ ਹੱਦ ਬਚਾਉਣ ਲਈ ਜੱਦੋ-ਜਹਿਦ ਕਰ ਰਹੇ ਹਨ। ਯੂਕਰੇਨ ਵਿਚ ਲੜੀ ਜਾ ਰਹੀ ਜੰਗ ਨੇ ਦਿਖਾ ਦਿੱਤਾ ਹੈ ਕਿ ਕੁਝ ਸਾਲ ਪਹਿਲਾਂ ਤਕ ਦੁਨੀਆ ਉਤੇ ਰਾਜ ਕਰਨ ਦਾ ਭਰਮ ਪਾਲ ਰਹੇ ਅਮਰੀਕੀ ਸਾਮਰਾਜੀਆਂ ਦਾ ਵੀ ਛੇਤੀ ਹੀ ਇਹੀ ਹਸਰ ਹੋਣ ਜਾ ਰਿਹਾ ਹੈ।

ਜੇ ਪੰਜਾਬ ਦੇ ਕਮਿਊਨਿਸਟਾਂ ਨੇ ਗਦਰੀ ਬਾਬਿਆਂ ਦੇ ਇਸ ਮਹਾਨ ਸਿੱਖ ਵਿਰਸੇ ਨੂੰ ਅੱਗੇ ਤੋਰਿਆ ਹੁੰਦਾ, ਤਾਂ ਨਾ ਸਿਰਫ ਉਹ ਪੰਜਾਬ ਦੀ ਇਨਕਲਾਬੀ ਲਹਿਰ ਨੂੰ ਹੋਰ ਵੱਡਾ ਹੁਲਾਰਾ ਦੇਣ ਵਿਚ ਸਫਲ ਹੁੰਦੇ ਸਗੋਂ ਇਸ ਦੇ ਨਿਕਲੇ ਸਿੱਟੇ

ਜ਼ਰੂਰ ਹੀ ਹੁਣ ਨਾਲੋਂ ਬਿਲਕੁਲ ਵੱਖਰੇ ਹੁੰਦੇ। ਜੇ ਪੰਜਾਬ ਅੰਦਰਲੀ ਕਮਿਊਨਿਸਟ ਲਹਿਰ ਗੁਰਮਤਿ ਅਤੇ ਸਿੱਖ ਇਤਿਹਾਸ ਨੂੰ ਛੁਟਿਆਉਣ ਤੇ ਠੁਕਰਾਉਣ ਦੀ ਬਜਾਇ ਇਸ ਤੋਂ ਪ੍ਰੇਰਨਾ ਲੈ ਕੇ ਅੱਗੇ ਵਧੀ ਹੁੰਦੀ, ਤਾਂ ਸ਼ਾਇਦ ਉਹ ਆਲਮੀ ਕਮਿਊਨਿਸਟ ਲਹਿਰ ਦੀਆਂ ਕੁਝ ਗੰਭੀਰ ਖਾਮੀਆਂ ਨੂੰ ਪ੍ਰਗਟ ਕਰਨ ਵਿਚ ਸਹਾਈ ਹੁੰਦੀ। ਜੇ ਉਹ ਏਧਰ ਨੂੰ ਤੁਰਦੇ ਤਾਂ ਜ਼ਰੂਰ ਹੀ ਪੰਜਾਬ ਅੰਦਰ ਹਿੰਦੂ, ਸਿੱਖ, ਮੁਸਲਮਾਨਾਂ ਦੀ ਫਿਰਕੂ ਵੰਡ ਹੋਣੋਂ ਰੁਕ ਜਾਂਦੀ ਅਤੇ ਹਿੰਦੁਸਤਾਨ ਸਮੇਤ ਪੰਜਾਬ ਅੰਦਰ 1947 ਦਾ ਹੋਇਆ ਭਿਆਨਕ ਸਾਕਾ ਵੀ ਨਾ ਵਾਪਰਦਾ। ਸਾਮਰਾਜੀ ਗੁਲਾਮੀ ਤੋਂ ਮੁਕਤ ਹੋਇਆ ਪੰਜਾਬ, ਜੇ ਕਿਤੇ ਗੁਰੂਆਂ ਵਾਲੇ ਠੀਕ ਸਮਾਜਵਾਦੀ ਰਾਹ ਉਤੇ ਪੈ ਜਾਂਦਾ ਤਾਂ ਉਹ ਦੁਨੀਆਂ ਭਰ ਦੀ ਕਮਿਊਨਿਸਟ ਲਹਿਰ ਨੂੰ ਸਹੀ ਦਿਸ਼ਾ ਵੱਲ ਅੱਗੇ ਤੋਰਨ ਦਾ ਸਬੰਧ ਬਣਦਾ।

ਬਾਬੇ ਹਿੰਦੂ ਅਤੇ ਮੁਸਲਿਮ ਭਾਈਚਾਰਿਆਂ ਪ੍ਰਤੀ ਕਿੰਨੇ ਸੰਵੇਦਨਸ਼ਾਲੀ ਸਨ, ਇਸ ਦੀ ਜਾਣਕਾਰੀ ਬਾਬਾ ਗੁਰਦਿੱਤ ਸਿੰਘ ਕਮਗਾਟਾ ਮਾਰੂ ਦੀ ਆਤਮ ਬਿਆਨੀ ਵਿਚੋਂ ਮਿਲਦੀ ਹੈ: 'ਮੈਂ ਗੁਰੂ ਨਾਨਕ ਜਗਜ਼ ਕਿਰਾਏ ਉਤੇ ਲੈ ਕੇ ਬੰਦੇ ਮਾਤਰਮ, ਸਤਿ ਸ੍ਰੀ ਅਕਾਲ, ਅਲਹ ਹੂ ਅਕਬਰ ਦੇ ਝੰਡੇ ਝੁਲਾ ਕੇ ਹਿੰਦੂ ਸਿਖ ਤੇ ਮੁਸਲਮਾਨਾਂ ਦੇ ਪਰੋਮ ਦਾ ਨਾਤਾ ਪਕਾ ਕੀਤਾ। ਜਿਸ ਇਤਫਾਕ ਤੋਂ ਨੌਕਰਸ਼ਾਹੀ ਨੂੰ ਮੇਰੇ ਕੰਮ ਦੀ ਬੂ ਆਈ ਅਤੇ ਮੈਨੂੰ ਇਸ ਸੇਵਾ ਦਾ ਬਦਲਾ ਬੇਸ਼ੁਮਾਰ ਦੁਖ ਦਿਤੇ। ਅਖੀਰ ਬਜਬਜ ਉਤੇ ਸਾਨੂੰ ਮਾਰ ਮੁਕਾਉਣ ਦਾ ਯਤਨ ਕੀਤਾ ਅਤੇ ਹੋਰ ਕਈ ਪ੍ਰਕਾਰ ਦੇ ਅਨਿਆਂ ਤੇ ਜ਼ੁਲਮ ਕੀਤੇ।'

ਗਦਰੀ ਬਾਬੇ ਗਰੀਬ ਮਨੁੱਖਤਾ ਦੇ ਦੁੱਖਾਂ ਸੁੱਖਾਂ ਨੂੰ ਕਿਵੇਂ ਆਪਣੇ ਹਿਰਦੇ ਅੰਦਰੋਂ ਮਹਿਸੂਸ ਕਰਦੇ ਸਨ, ਇਸ ਦੀ ਮਿਸਾਲ 21 ਜੁਲਾਈ 1970 ਨੂੰ ਬਾਬਾ ਹਰਜਾਪ ਸਿੰਘ ਵੱਲੋਂ ਆਪਣੀ 'ਬੇਬਸੀ ਦੇ ਅਥਰੂ' ਕੇਰਦਿਆਂ ਕਹੇ ਗਏ ਇਹ ਯਾਦਗਾਰੀ ਸ਼ਬਦ ਹਨ: 'ਅੱਜ ਆਜ਼ਾਦੀ ਦੇ 23 ਸਾਲਾਂ ਬਾਅਦ ਵੀ 1947 ਤੋਂ ਪਹਿਲਾਂ ਵੇਖੇ ਗਏ ਖਾਬੇ ਉਦਲੇ ਨਜ਼ਰ ਆ ਰਹੇ ਹਨ। ਅਸੀਂ ਜੀਵਨ ਦਿਆਂ ਸਾਰੇ ਪੱਖਾਂ ਤੋਂ ਨਿਘਰ ਰਹੇ ਹਾਂ। ਜ਼ਿੰਦਗੀ ਦੀਆਂ ਉਚੀਆਂ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ, ਸਭ ਕੁਝ ਪੱਛਮ ਦੀ ਨਕਲ ਤੇ ਫੈਸ਼ਨ ਦੇ ਵਹਾਅ ਨਾਲ ਰੁਤਿਆ ਜਾ ਰਿਹਾ ਏ। ਆਪਸੀ ਭਾਈਚਾਰਕ ਸਾਂਝ ਮਾਇਆ ਦੇ ਜ਼ੋਰ ਨਾਲ ਸੱਟ ਮਾਰ ਕੇ ਖੋਖਲੀ ਕੀਤੀ ਜਾ ਰਹੀ ਏ। ਕੀ ਗਰੀਬ, ਕੀ ਅਮੀਰ, ਬੱਚੇ ਅਤੇ ਬੁੱਢੇ ਤਕ ਘੁਟਵਾਂ-ਘੁਟਵਾਂ ਜੀਵਨ ਜੀਆ ਰਿਹਾ ਹੈ।'

ਅੱਜ 53 ਸਾਲ ਬਾਅਦ ਬਾਬਾ ਹਰਜਾਪ ਸਿੰਘ ਜੀ ਦੇ ਇਸ ਕਥਨ ਵਿਚਲਾ ਦਰਦ ਹੋਰ ਵੀ ਕਿੰਨਾ ਅਸਹਿ ਅਤੇ ਅਕਹਿ ਰੂਪ ਧਾਰਨ ਕਰ ਗਿਆ ਹੈ। ਅਜੋਕਾ ਪੰਜਾਬੀ ਸਮਾਜ ਨਿਘਾਰ ਦੀ ਕਿਸ ਗਰਤ ਵਿਚ ਪਹੁੰਚ ਚੁੱਕਾ ਹੈ, ਇਸ ਦਾ ਅਹਿਸਾਸ ਕਰਕੇ ਹੀ ਮਨੁੱਖੀ ਰੂਹ ਕੰਬ ਜਾਂਦੀ ਹੈ।

ਸੁਆਲ ਪੈਦਾ ਹੁੰਦਾ ਹੈ ਕਿ ਸਿੱਖੀ ਅਤੇ ਕਮਿਊਨਿਜ਼ਮ ਦੀ ਬਣੀ ਏਨੀ ਗੂੜ੍ਹੀ ਸਾਂਝ ਕਿਵੇਂ ਟੁੱਟੀ?

ਬਦਕਿਸਮਤੀ ਨਾਲ ਭਾਈ ਸੰਤੋਖ ਸਿੰਘ ਹੁਰਾਂ ਦੇ ਅਕਾਲ ਚਲਾਣੇ ਤੋਂ ਬਾਅਦ ਕਿਰਤੀ ਦੀ ਕਮਾਂਡ 'ਕਾਮਰੇਡ' ਸੋਹਣ ਸਿੰਘ ਜੋਸ਼ ਹੁਰਾਂ ਦੇ ਹੱਥ ਆ ਗਈ। ਉਨ੍ਹਾਂ ਦੇ ਆਪਣੇ ਕਹਿਣ ਮੁਤਾਬਿਕ, ਉਨ੍ਹਾਂ ਨੇ ਇਸ ਪਰਚੇ ਦੇ ਸਿੱਖ-ਕਮਿਊਨਿਸਟ ਸਰੂਪ ਨੂੰ ਬਦਲ ਕੇ ਇਸ ਨੂੰ ਧਰਮ ਨਿਰਪੱਖ ਸਰੂਪ ਦੇਣ ਦੇ ਸੁਚੇਤ ਯਤਨ ਕੀਤੇ। ਇਸ ਦਾ ਕਾਰਨ ਧਰਮਾਂ ਬਾਰੇ ਲੈਨਿਨਵਾਦੀ ਸੋਚ ਦਾ ਪ੍ਰਭਾਵ ਸੀ। ਦਰਅਸਲ ਇਸੇ ਨਾਸਤਿਕ ਸੋਚ ਨੇ ਸੋਹਣ ਸਿੰਘ ਜੋਸ਼ ਹੁਰਾਂ ਰਾਹੀਂ ਸਿੱਖੀ ਅਤੇ ਕਮਿਊਨਿਜ਼ਮ ਵਿਚਕਾਰ ਦੁਫੇੜ ਪੈਦਾ ਕਰਨ ਦੀ ਨੀਂਹ ਰੱਖ ਦਿੱਤੀ ਜਿਹੜੀ ਬਾਅਦ ਵਿਚ ਜਾ ਕੇ ਇਕ-ਦੂਜੇ ਦੀਆਂ ਦੋ ਵਿਰੋਧੀ ਧਾਰਾਵਾਂ ਵਿਚ ਬਦਲ ਗਈ। ਇਸ ਅਖੌਤੀ ਧਰਮ ਨਿਰਪੱਖ ਸੋਚ ਨੇ ਪੰਜਾਬ ਅੰਦਰ ਕਿੱਡੀ ਵੱਡੀ ਉਥਲ-ਪੁਥਲ ਮਚਾਈ ਅਤੇ ਇਸ ਨੇ ਕਿਵੇਂ ਨਕਾਰੀ ਰੋਲ ਨਿਭਾਇਆ, ਇਸ ਦਾ ਸਬੂਤ ਹੇਠ ਲਿਖੀਆਂ ਦੋ ਜਾਣਕਾਰੀਆਂ ਤੋਂ ਮਿਲਦਾ ਹੈ:

ਗਦਰੀ ਬਾਬਾ ਮਾਸਟਰ ਉਧਮ ਸਿੰਘ ਕਮੇਲ ਵਲੋਂ 'ਸੋਵੀਅਤ ਯੂਨੀਅਨ ਦੀ ਕਮਿਊਨਿਸਟ ਪਾਰਟੀ' ਨੂੰ ਲਿਖੀ ਚਿੱਠੀ ਵਿਚ ਕਿਹਾ ਗਿਆ ਹੈ, "ਭਾਰਤ ਸਾਂਝੀਵਾਲ ਐਸੋਸੀਏਸ਼ਨ (ਹਿੰਦੁਸਤਾਨ ਕਮਿਊਨਿਸਟ ਪਾਰਟੀ) ਵਲੋਂ ਮੈਨੂੰ ਪੂਰਾ ਅਧਿਕਾਰ ਦਿੱਤਾ ਗਿਆ ਹੈ ਕਿ ਮੈਂ ਰਸ਼ੀਅਨ ਸੋਸ਼ਲਿਸਟ ਫੈਡਰੇਸ਼ਨ ਸੋਵੀਅਤ ਰਿਪਬਲਿਕ ਨਾਲ ਆਪਣੀਆਂ ਮੰਗਾਂ ਬਾਰੇ ਵਿਚਾਰ ਕਰਾਂ।..."

... ਦੇ ਲੱਖ ਰੁਪਈਏ ਛੇਤੀ ਦੇਣ ਦੀ ਸਿਫਾਰਸ਼ ਕੀਤੀ ਜਾਵੇ, ਕਿਉਂਕਿ ਅੰਗਰੇਜ਼ੀ

ਸਰਕਾਰ ਨੇ ਪੰਜਾਬ ਵਿਚਲੀ ਅਕਾਲੀ ਲਹਿਰ ਦੇ ਵਿੱਤੀ ਸੋਮੇ ਬੰਦ ਕਰ ਦਿੱਤੇ ਹਨ। ਇਸ ਲਈ ਵੱਡੇ ਪੈਮਾਨੇ ਉਤੇ ਕੰਮ ਜਾਰੀ ਰੱਖਣਾ ਮੁਸ਼ਕਿਲ ਹੋਵੇਗਾ। ਸਾਡੇ 16 ਹਜ਼ਾਰ ਸਾਥੀ ਜੇਲ੍ਹਾਂ ਵਿਚ ਬੰਦ ਹਨ ਅਤੇ ਬਾਕੀਆਂ ਨੂੰ ਕੈਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਵਿਚੋਂ ਬਹੁਤਿਆਂ ਨੂੰ ਆਰਥਿਕ ਪੱਖੋਂ ਬਰਬਾਦ ਕਰ ਦਿੱਤਾ ਗਿਆ ਹੈ।

...ਪੰਜ ਲੱਖ ਅਕਾਲੀਆਂ ਲਈ ਮਿਲਟਰੀ ਦੇ ਸਾਜ਼ੋ-ਸਾਮਾਨ ਦੀ ਵੀ ਸਿਫਾਰਸ਼ ਕੀਤੀ ਜਾਵੇ।" ਇਸ ਚਿੱਠੀ ਵਿਚ 'ਐਸੋਸੀਏਸ਼ਨ' ਦੇ ਮੈਂਬਰਾਂ ਦੀਆਂ ਸਰਗਰਮੀਆਂ ਬਾਰੇ ਇਕ ਹੋਰ ਵੀ ਬੜੀ ਦਿਲਚਸਪ ਜਾਣਕਾਰੀ ਦਿੱਤੀ ਗਈ ਸੀ। ਇਸ ਜਾਣਕਾਰੀ ਅਨੁਸਾਰ ਇਹ ਐਸੋਸੀਏਸ਼ਨ ਪੰਜਾਬ ਨਾਲ ਸਬੰਧਤ ਸਾਰੀਆਂ ਫੌਜੀ ਬਟਾਲੀਅਨਾਂ ਵਿਚ ਸਰਗਰਮ ਸੀ। ਇਸ ਜਾਣਕਾਰੀ ਤੋਂ ਇਹ ਗੱਲ ਵੀ ਸਪੱਸ਼ਟ ਹੁੰਦੀ ਹੈ ਕਿ ਗਦਰੀ ਬਾਬੇ ਰਾਜਸੱਤਾ ਉਤੇ ਕਬਜ਼ਾ ਕਰਨ ਲਈ ਫੌਜ ਵਿਚ ਕੀਤੇ ਜਾਣ ਵਾਲੇ ਪ੍ਰਚਾਰ ਨੂੰ ਕਿੰਨੀ ਅਹਿਮੀਅਤ ਦਿੰਦੇ ਸਨ ਅਤੇ ਇਸ ਪ੍ਰਤੀ ਕਿੰਨੇ ਸੁਚੇਤ ਸਨ।

'ਜੀਵਨੀ ਗਦਰੀ ਬਾਬਾ ਸ਼ਹੀਦ ਮਾ. ਉਧਮ ਸਿੰਘ ਕਮੇਲ' ਵਿਚ ਇਹ ਜਾਣਕਾਰੀ ਵੀ ਦਿੱਤੀ ਗਈ ਹੈ ਕਿ 'ਪੰਜਾਬ ਪਹੁੰਚ ਕੇ ਜਿੱਥੇ ਇਕ ਪਾਸੇ ਉਨ੍ਹਾਂ ਨੇ ਭਾਈ ਪਿਆਰਾ ਸਿੰਘ ਲੰਗੋਰੀ, ਈਸ਼ਰ ਸਿੰਘ ਮਰਹਾਣਾ, ਇੰਦਰ ਸਿੰਘ ਸੁਰਸਿੰਘ, ਤੇਜਾ ਸਿੰਘ ਚੂੜਕਾਣਾ, ਹੀਰਾ ਸਿੰਘ ਦਰਦ ਆਦਿ ਨਾਲ ਮੁਲਾਕਾਤਾਂ ਕਰ ਕੇ ਯੋਜਨਾਵਾਂ ਬਣਾਈਆਂ ਅਤੇ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਆਗੂਆਂ ਤੇਜਾ ਸਿੰਘ ਸਮੁੰਦਰੀ, ਹਰਚਰਨ ਸਿੰਘ ਲਾਇਲਪੁਰੀ, ਬਾਬਾ ਖੜਕ ਸਿੰਘ ਅਤੇ ਮਾਸਟਰ ਤਾਰਾ ਸਿੰਘ ਨਾਲ ਅਕਾਲੀ ਲਹਿਰ ਸਬੰਧੀ ਯੋਜਨਾ ਤਿਆਰ ਕਰ ਕੇ 6 ਜੁਲਾਈ 1930 ਨੂੰ ਮਾਸਟਰ ਤਾਰਾ ਸਿੰਘ ਦੇ ਘਰੋਂ, ਮਾਸਟਰ ਉਧਮ ਸਿੰਘ ਤੇ ਤੇਜਾ ਸਿੰਘ ਸੁੰਤਰ ਵਾਪਸ ਅਫਗਾਨਿਸਤਾਨ ਨੂੰ ਤੁਰ ਪਏ।

... ਉਹ ਲਗਭਗ ਇਕ ਮਹੀਨਾ ਸਿੱਖ ਮਿਸ਼ਨਰੀ ਸਕੂਲ ਅੰਮ੍ਰਿਤਸਰ ਵਿਚ ਰਹੇ ਸਨ। ਇਸ ਸਮੇਂ ਗੁਰਦੁਆਰਾ ਸੁਧਾਰ ਲਹਿਰ ਆਪਣੇ ਪੂਰੇ ਜੋਬਨ ਉਤੇ ਸੀ। ਇਸ ਫੇਰੀ ਸਮੇਂ ਗਦਰੀ ਸਾਥੀਆਂ ਤੇ ਅਕਾਲੀ ਲਹਿਰ ਦੇ ਆਗੂਆਂ ਨਾਲ ਮੁਲਾਕਾਤਾਂ ਤੋਂ ਮਾਸਟਰ ਉਧਮ ਸਿੰਘ ਨੂੰ ਕਾਫੀ ਹੌਸਲਾ ਮਿਲਿਆ। ਉਨ੍ਹਾਂ ਸਮਝ ਲਿਆ ਸੀ ਕਿ ਪੰਜਾਬ ਵਿਚਲੀ ਅਕਾਲੀ ਲਹਿਰ ਦੇ ਲੱਖਾਂ ਕਾਰਕੁਨ ਅੰਗਰੇਜ਼ੀ ਹਕੂਮਤ ਨਾਲ ਹਥਿਆਰਬੰਦ ਟੱਕਰ ਲੈ ਸਕਦੇ ਹਨ ਅਗਰ ਇਨ੍ਹਾਂ ਪਾਸ ਹਥਿਆਰ ਹੋਣ। ਵੱਖ-ਵੱਖ ਮੋਰਚਿਆਂ ਤੋਂ ਇਲਾਵਾ ਬੱਬਰ ਅਕਾਲੀ ਲਹਿਰ ਇਸ ਸਮੇਂ ਪੂਰੀ ਚੜ੍ਹਾਈ ਉਤੇ ਸੀ। ਉਨ੍ਹਾਂ ਨੂੰ ਇਸ ਲਹਿਰ ਤੋਂ ਭੀ ਉਤਸ਼ਾਹ ਮਿਲਿਆ।

ਉਪਰੋਕਤ ਜਾਣਕਾਰੀ ਤੋਂ ਸਪੱਸ਼ਟ ਹੁੰਦਾ ਹੈ ਕਿ ਗਦਰੀ ਬਾਬੇ ਸਿੱਖਾਂ ਦੀ ਮੁੱਖ ਧਾਰਾ ਨੂੰ ਸਾਮਰਾਜ ਵਿਰੋਧੀ ਲਹਿਰ ਦੇ ਤੌਰ ਉਤੇ ਅੰਗਦੇ ਸਨ ਅਤੇ ਗੁਰਦੁਆਰਾ ਸੁਧਾਰ ਲਹਿਰ ਨੂੰ ਆਪਣੀ ਸਮਾਜਵਾਦੀ ਲਹਿਰ ਦਾ ਹੀ ਅਟੁੱਟ ਅੰਗ ਸਮਝਦੇ ਸਨ ਪਰ ਧਰਮ ਨਿਰਪੱਖਤਾ ਦੀ ਇਸ ਨਕਾਰੀ ਸੋਚ ਨੇ ਸਮੁੱਚੀ ਕਮਿਊਨਿਸਟ ਲਹਿਰ ਨੂੰ ਸਿੱਖਾਂ ਦੀ ਇਸ ਮੁੱਖ ਧਾਰਾ ਨਾਲੋਂ ਅੱਡ ਕਰ ਦਿੱਤਾ ਅਤੇ ਪੰਜਾਬ ਵਿਚ ਫਿਰਕੂ ਵੰਡ ਦਾ ਆਧਾਰ ਤਿਆਰ ਕਰ ਦਿੱਤਾ ਜਿਹੜੀ ਬਾਅਦ ਵਿਚ ਬੜੀ ਖਤਰਨਾਕ ਸਾਬਤ ਹੋਈ।

ਸ਼ਹੀਦ ਭਗਤ ਸਿੰਘ ਹੁਰਾਂ ਦੀਆਂ ਲਿਖਤਾਂ ਦੇ ਸੰਪਾਦਕ ਨੇ ਇਹ ਜਾਣਕਾਰੀ ਦਿੱਤੀ ਹੈ ਕਿ 21 ਫਰਵਰੀ 1921 ਨੂੰ ਮਹੰਤ ਨਰਾਇਣ ਦਾਸ ਨੇ ਗੁਰਦੁਆਰਾ ਨਨਕਾਣਾ ਸਾਹਿਬ ਦੇ ਅੰਦਰ 150 ਸਿੱਖਾਂ ਨੂੰ ਬੜੀ ਬੇਰਹਿਮੀ ਨਾਲ ਮਾਰਿਆ ਤੇ ਕਈਆਂ ਨੂੰ ਜਿਉਂਦੇ ਸਾੜ ਦਿੱਤਾ। ਇਸ ਘਟਨਾ ਨਾਲ ਸਾਰੇ ਪੰਜਾਬ ਦੇ ਪਿੰਡਾਂ ਵਿਚ ਅੰਗਰੇਜ਼ ਸਰਕਾਰ ਜਿਨ੍ਹਾਂ ਨੇ ਮਹੰਤਾਂ ਦੀ ਮਦਦ ਕੀਤੀ ਸੀ, ਵਿਰੁੱਧ ਲਹਿਰ ਉਠੀ। ਹਰ ਪਿੰਡ ਵਿਚ ਕਾਲੀਆਂ ਪੱਗਾਂ ਬੰਨ੍ਹਣ ਅਤੇ ਪੰਜਾਬੀ ਪੜ੍ਹਨ ਦੀ ਰੌਅ ਚੱਲ ਪਈ। ਭਗਤ ਸਿੰਘ ਨੇ ਇਸ ਅਸਰ ਨੂੰ ਕਬੂਲਿਆ। ਬੀਬੀ ਅਮਰ ਕੌਰ ਅਤੇ ਭਗਤ ਸਿੰਘ ਨੇ ਪੰਜਾਬੀ ਪੜ੍ਹਨੀ ਤੇ ਲਿਖਣੀ ਸਿੱਖੀ।

ਦਰਅਸਲ ਪੰਜਾਬ ਅੰਦਰ ਸਾਮਰਾਜ ਵਿਰੋਧੀ ਕੌਮੀ ਮੁਕਤੀ ਲਹਿਰ ਦਾ ਇਹੀ ਆਰੰਭ ਸੀ ਜਿਸ ਦਾ ਮੁੱਢ ਸਿੱਖਾਂ ਨੇ ਬੰਨ੍ਹਿਆ ਸੀ। ਇਹੀ ਕੌਮੀ ਮੁਕਤੀ ਲਹਿਰ ਗਦਰ ਪਾਰਟੀ ਦਾ ਅਗਲਾ ਪੜਾਅ ਸੀ ਜਿਸ ਨੂੰ ਪੰਜਾਬ ਵਿਚ ਕੇਂਦਰਿਤ ਕਰ ਕੇ ਅੱਗੇ ਤੋਰਨ ਦੀ ਲੋੜ ਸੀ। ਇਸੇ ਕੌਮੀ ਮੁਕਤੀ ਲਹਿਰ ਨੇ ਸਿੱਖਾਂ ਸਮੇਤ, ਪੰਜਾਬ ਦੇ ਸਮੂਹ ਲੋਕਾਂ ਨੂੰ ਸਾਮਰਾਜ ਵਿਰੁੱਧ ਲਾਮਬੰਦ ਕਰਨਾ ਸੀ ਅਤੇ ਭਾਰਤੀ ਉਪ ਮਹਾਂਦੀਪ ਵਿਚ ਵਸਦੀਆਂ ਅੱਡ-ਅੱਡ ਕੌਮਾਂ ਦੀ ਮੁਕਤੀ ਦੇ ਕਾਰਜ ਨੂੰ ਉਤਸ਼ਾਹਿਤ ਕਰਨਾ ਸੀ ਪਰ ਧਰਮ ਨਿਰਪੱਖ 'ਕਮਿਊਨਿਸਟਾਂ'

ਦੀ ਨਕਾਰੀ ਸੋਚ ਕਾਰਨ ਇਉਂ ਨਾ ਹੋ ਸਕਿਆ। ਅਜੋਕੇ ਪਾਠਕਾਂ ਨੂੰ ਗੁਰਦੁਆਰਾ ਸੁਧਾਰ ਲਹਿਰ ਬਾਰੇ ਪ੍ਰਗਟ ਕੀਤੀ ਗਈ ਇਹ ਭਾਵਨਾ ਕੁਝ ਵਧਵੀਂ ਲੱਗ ਸਕਦੀ ਹੈ ਪਰ ਇਸ ਭਾਵਨਾ ਦੀ ਪੁਸ਼ਟੀ 'ਕਾਮਰੇਡ' ਸੋਹਣ ਸਿੰਘ ਜੋਸ਼ ਹੁਰਾਂ ਨੇ ਖੁਦ ਆਪਣੀ ਲਿਖਤ 'ਅਕਾਲੀ ਮੋਰਚਿਆਂ ਦਾ ਇਤਿਹਾਸ' ਵਿਚ ਕੀਤੀ ਹੈ:

'ਅਕਾਲੀ ਮੋਰਚੇ ਗੁਰਦੁਆਰਿਆਂ ਦੀ ਆਜ਼ਾਦੀ ਹਾਸਲ ਕਰਨ ਲਈ 1919 ਤੋਂ ਲੈ ਕੇ 1926 ਤਕ ਲੜੇ ਗਏ।...

... ਇਹ ਲੜਾਈ ਅਸਲ ਵਿਚ ਬਦਕਾਰ ਵਿਸ਼ਈ ਅਤੇ ਦੁਰਾਚਾਰੀ ਮਹੰਤਾਂ ਦੇ ਖਿਲਾਫ ਸੀ ਪਰ ਇਹ ਮਹੰਤ ਅੰਗਰੇਜ਼ ਦੇ ਪਿੱਠ ਤੇ ਹੱਥ ਠੋਕੇ ਸਨ ਅਤੇ ਧਰਮ ਨੂੰ ਅੰਗਰੇਜ਼ ਰਾਜ ਦੀ ਮਜ਼ਬੂਤੀ ਲਈ ਵਰਤਣ ਵਿਚ ਸਹਾਈ ਹੁੰਦੇ ਸਨ। ਇਸ ਲਈ ਅੰਗਰੇਜ਼ ਹਾਕਮ ਮਹੰਤਾਂ ਦੀ ਪਿਠ ਉਤੇ ਖਲੋ ਗਏ ਅਤੇ ਕਾਨੂੰਨ ਤੇ ਜਾਇਦਾਦ ਦੀ ਰੱਖਿਆ ਦੀ ਵੁਚਰ ਸਾਹਮਣੇ ਰੱਖ ਕੇ ਅਕਾਲੀ ਤਹਿਰੀਕ ਨੂੰ ਕੁਚਲਣ ਲੱਗ ਪਏ। ਸੁਭਾਵਿਕ ਹੀ ਸੀ ਕਿ ਮੋਰਚਿਆਂ ਦਾ ਮੂੰਹ ਅੰਗਰੇਜ਼ ਸਾਮਰਾਜ ਵਿਰੁੱਧ ਹੋ ਜਾਂਦਾ।...

...ਅਕਾਲੀ ਤਹਿਰੀਕ ਉਸ ਵੇਲੇ ਦੀ ਇਨਕਲਾਬੀ ਤਹਿਰੀਕ ਦਾ ਅੰਗ ਸੀ। ਇਸ ਨੇ ਅੰਗਰੇਜ਼ ਸਾਮਰਾਜ ਦੇ ਖਿਲਾਫ ਮੋਰਚੇ ਲੜ ਕੇ ਬੜੀਆਂ ਜ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ। ਇਸ ਤਹਿਰੀਕ ਨੂੰ ਕੁਚਲਣ ਦੇ ਅੰਗਰੇਜ਼ ਹਾਕਮਾਂ ਦੇ ਸਭ ਯਤਨ ਅਸਫਲ ਹੁੰਦੇ ਰਹੇ। ਇਸ ਦੀ ਕਾਮਯਾਬੀ ਦਾ ਰਾਜ ਸਿਰਫ, ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਾ ਹਟਣ, ਗੋਲੀਆਂ ਅੱਗੇ ਨੰਗੀਆਂ ਹਿੱਕਾਂ ਡਾਹੁਣ ਵਿਚ ਸੀ। ਏਕਾ ਤੇ ਜਥੇਬੰਦੀ ਇਸ ਦੀ ਬੁਨਿਆਦ ਸੀ ਅਤੇ ਸ਼ਾਂਤਮਈ ਸੱਤਿਆਗ੍ਰਹਿ ਇਸ ਦਾ ਹਥਿਆਰ। ਜਿੰਨੀਆਂ ਸ਼ਹੀਦੀਆਂ ਇਸ ਲਹਿਰ ਵਿਚ ਹੋਈਆਂ, ਜਲ੍ਹਿਆਂਵਾਲੇ ਬਾਗ ਵਿਚ ਵੀ ਨਹੀਂ ਸਨ ਹੋਈਆਂ। ਕੌਮੀ ਆਜ਼ਾਦੀ ਦੀ ਲੜਾਈ ਦੇ ਸ਼ਾਇਦ ਸਾਰੇ ਅਰਸੇ ਵਿਚ ਨਹੀਂ ਹੋਈਆਂ ਹੋਣਗੀਆਂ। ਲਹਿਰ ਭਾਵੇਂ ਧਾਰਮਿਕ ਸੀ ਪਰ ਇਸ ਨੂੰ ਸੁਝਵਾਨ ਹਿੰਦੂਆਂ, ਮੁਸਲਮਾਨਾਂ ਤੇ ਢੇਰ ਸਾਰੇ ਦੇਸ਼ੀ ਈਸਾਈਆਂ ਦੀ ਪੂਰੀ ਹਮਾਇਤ ਹਾਸਲ ਸੀ।...

... ਜਿਉਂ-ਜਿਉਂ ਇਸ ਤਹਿਰੀਕ ਦੀ ਖਸਲਤ ਸਾਮਰਾਜ ਵਿਰੋਧੀ ਹੁੰਦੀ ਗਈ, ਤਿਉਂ-ਤਿਉਂ ਹੋਰ ਜਾਤੀਆਂ ਦੀ ਹਮਾਇਤ ਇਸ ਨੂੰ ਵਧੇਰੇ ਤੇ ਹੋਰ ਵਧੇਰੇ ਮਿਲਦੀ ਗਈ। ਇਸ ਤਹਿਰੀਕ ਨਾਲੋਂ ਹਿੰਦੂਆਂ ਮੁਸਲਮਾਨਾਂ ਨੂੰ ਅੱਡ ਕਰਨ ਦੇ ਹਾਕਮਾਂ ਦੇ ਸਭ ਯਤਨ ਨਾਕਾਮ ਹੁੰਦੇ ਰਹੇ। ਇਸ ਦੀ ਸਫਲਤਾ ਵਿਚ ਹਿੰਦੂਆਂ ਤੇ ਮੁਸਲਮਾਨਾਂ ਦੇ ਹਿੱਸੇ ਨੂੰ ਘਟਾ ਕੇ ਪਰਖਣਾ ਗਲਤ ਹੋਵੇਗਾ। ਇਨ੍ਹਾਂ ਮੋਰਚਿਆਂ ਨੇ ਸਿੱਖਾਂ ਦੀ ਕਾਇਆ ਬਦਲ ਦਿੱਤੀ। ਮੋਰਚਿਆਂ ਦੇ ਅੰਤ ਉਤੇ ਸਿੱਖ ਉਹ ਕੁਝ ਨਹੀਂ ਸਨ ਜੋ ਕੁਝ ਉਹ ਅਕਾਲੀ ਤਹਿਰੀਕ ਦੇ ਸ਼ੁਰੂ ਹੋਣ ਵੇਲੇ ਸਨ। ਅਕਾਲੀ ਮੋਰਚਿਆਂ ਨੇ ਉਨ੍ਹਾਂ ਦੀ ਕਾਇਆ ਕਲਪ ਕਰ ਦਿੱਤੀ ਸੀ। ਵਫਾਦਾਰੀ ਦੀ ਛਟ ਲਾਹ ਕੇ ਉਹ ਦੇਸ਼ ਭਗਤਾਂ (ਸਾਮਰਾਜ ਵਿਰੋਧੀਆਂ) ਦੀ ਕਤਾਰ ਵਿਚ ਖਲੋਏ ਗਏ ਸਨ।

ਸ਼ਹੀਦ ਭਗਤ ਸਿੰਘ ਹੁਰਾਂ ਨੇ ਇਕ ਥਾਂ ਲਿਖਿਆ ਹੈ, 'ਅੱਜ ਤਕ ਦਾ ਇਤਿਹਾਸ ਫਰੇਲੀਏ ਤਾਂ ਪਤਾ ਲਗਦਾ ਹੈ ਕਿ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਸਭ ਤੋਂ ਵਧ ਕੁਰਬਾਨੀਆਂ ਇਸ ਸੂਬੇ ਨੇ ਹੀ ਕੀਤੀਆਂ ਹਨ। ਇਸ ਲਈ ਬੜੀਆਂ-ਬੜੀਆਂ ਮੁਸੀਬਤਾਂ ਇਸ ਸੂਬੇ ਦੀ ਜਨਤਾ ਨੂੰ ਸਹਿਣ ਕਰਨੀਆਂ ਪਈਆਂ ਹਨ। ਰਾਜਨੀਤਕ ਧਾਰਮਿਕ ਆਦਿ ਅੰਦੋਲਨਾਂ ਵਿਚ ਪੰਜਾਬ ਭਾਰਤ ਦੇ ਦੂਜੇ ਸੂਬਿਆਂ ਨਾਲੋਂ ਅੱਗੇ ਰਿਹਾ ਹੈ ਅਤੇ ਦੇਸ਼ ਲਈ ਜਾਨ ਤੇ ਮਾਲ ਦੀ ਕੁਰਬਾਨੀ ਸਭ ਤੋਂ ਵਧ ਇਸੇ ਸੂਬੇ ਦੇ ਲੋਕਾਂ ਨੇ ਕੀਤੀ ਹੈ।'

'ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀਆਂ ਲਿਖਤਾਂ' ਅੰਦਰ ਲਾਲਾ ਲਾਜਪਤ ਰਾਏ ਬਾਰੇ ਇਹ ਜਾਣਕਾਰੀ ਵੀ ਦਿੱਤੀ ਗਈ ਹੈ: 'ਤੁਹਾਡੇ ਸਾਹਮਣੇ ਹੀ ਤੁਹਾਥੋਂ ਅਨਪੜ੍ਹ ਸਿੱਖ ਭਾਈ ਅਮਰੀਕਾ ਵਿਚੋਂ ਜਥੇ ਬਣਾ ਬਣਾ ਕੇ ਇੱਥੇ ਆਏ ਤੇ ਉਨ੍ਹਾਂ ਦੁਹਾਈ ਪਾਈ, ਕਿ 'ਲੋਕੋ ਜੰਗ ਵਿਚ ਕੋਈ ਮਦਦ ਨਾ ਦਿਉ। ਹੁਣੇ ਵੇਲਾ, ਹੁਣ ਲੋਹਾ ਗਰਮ ਜੇ, ਸੱਟ ਮਾਰੋ ਅਤੇ ਆਜ਼ਾਦ ਹੋ ਜਾਉ।

ਉਸ ਵੇਲੇ ਆਪ ਸਭ ਕੁਝ ਜਾਣਦੇ ਸਉ। ਕਿਉਂਕਿ ਤੁਹਾਡੇ ਵਾਸਤੇ ਕੋਈ ਨਵੀਂ ਗੱਲ ਤਾਂ ਹੋਈ ਹੀ ਨਾ। ਪਰ ਆਪ ਦਾ ਮਚ ਮਰ ਗਿਆ ਹੋਇਆ ਸੀ। ਆਪ ਨੂੰ ਹਿੰਦੁਸਤਾਨ ਮੁੜਨ ਦੀ ਚਾਹ ਨੇ ਤਤਫਾਇਆ ਹੋਇਆ ਸੀ। ਆਪ ਅੰਗਰੇਜ਼ ਦੀ ਨਜ਼ਰ ਵਿਚ ਚੰਗਾ ਬਣ ਕੇ ਇਥੇ ਹਿੰਦੁਸਤਾਨ ਵਿਚ ਆਉਣਾ ਚਾਹੁੰਦੇ ਸਉ। ਇਸ ਲਈ ਆਪ ਚੁੱਪ ਰਹੋ ਅਤੇ ਮੌਨ ਧਾਰ ਲਈ ਸਗੋਂ ਅੰਗਰੇਜ਼ਾਂ ਦੇ ਵਫਾਦਾਰ ਬਣਨ ਲਈ ਜਰਮਨ ਦੇ ਬਰਖਲਾਫ

ਕਲਮ ਉਠਾਏ ਰਹੋ।'

ਜੇ ਪੰਜਾਬ ਦੇ ਕਮਿਊਨਿਸਟ ਸ਼ਹੀਦ ਭਗਤ ਸਿੰਘ ਹੁਰਾਂ ਦੇ ਉਪਰੋਕਤ ਕਥਨ ਦੀ ਗੰਭੀਰਤਾ ਨੂੰ ਸਮਝਦੇ ਅਤੇ ਇਹ ਜਾਣਨ ਦੀ ਕੋਸ਼ਿਸ਼ ਕਰਦੇ ਕਿ 'ਭਾਰਤ ਨੂੰ ਆਜ਼ਾਦ ਕਰਵਾਉਣ ਲਈ ਸਭ ਤੋਂ ਵਧ ਕੁਰਬਾਨੀਆਂ' ਪੰਜਾਬ ਦੇ ਲੋਕਾਂ ਨੇ ਕਿਉਂ ਕੀਤੀਆਂ, ਇਸ ਸੂਬੇ ਦੀ ਜਨਤਾ ਨੇ ਬੜੀਆਂ-ਬੜੀਆਂ ਮੁਸੀਬਤਾਂ ਕਿਉਂ ਸਹੀਆਂ ਅਤੇ ਗਦਰੀ ਬਾਬੇ ਅਮਰੀਕਾ ਵਿਚੋਂ ਜਥੇ ਬਣਾ-ਬਣਾ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕਿਉਂ ਆਏ ਤਾਂ ਉਨ੍ਹਾਂ ਨੂੰ ਗਿਆਨ ਹੁੰਦਾ ਕਿ ਪੰਜਾਬ ਵਿਚ ਇਹ ਸਾਰਾ ਕੁਝ ਸਿੱਖ ਗੁਰੂ ਸਾਹਿਬਾਨ ਦੀ ਦੇਣ ਹੈ। ਫਿਰ ਉਨ੍ਹਾਂ ਨੂੰ ਗਦਰੀ ਬਾਬਿਆਂ ਦੀ ਸਿਆਣਪ ਦੇ ਸੋਮੇ ਗੁਰੂ ਗ੍ਰੰਥ ਸਾਹਿਬ ਤੇ ਉਨ੍ਹਾਂ ਦੇ ਸਿੱਖ ਵਿਰਸੇ ਦੀ ਮਹਾਨਤਾ ਦਾ ਵੀ ਪਤਾ ਲੱਗਦਾ। ਕਮਿਊਨਿਸਟ ਜੇ ਗਦਰੀ ਬਾਬਿਆਂ ਦੇ ਸਿੱਖ ਵਿਰਸੇ ਨੂੰ ਅੱਗੇ ਤੋਰਦੇ ਤਾਂ ਉਨ੍ਹਾਂ ਨੂੰ ਸਮਝ ਆਉਂਦੀ ਕਿ ਪੰਜਾਬ ਅੰਦਰ ਕਮਿਊਨਿਜ਼ਮ ਸਿੱਖੀ ਰਾਹੀਂ ਹੀ ਆਉਣਾ ਹੈ ਬਲਕਿ ਜਿਵੇਂ ਗਦਰੀ ਬਾਬੇ ਕਿਹਾ ਕਰਦੇ ਸਨ, ਕਮਿਊਨਿਜ਼ਮ ਸਿੱਖੀ ਦਾ ਹੀ ਵਿਸਥਾਰ ਹੈ। ਗਦਰੀ ਬਾਬਿਆਂ ਨੇ ਕਮਿਊਨਿਸਟ ਸ਼ਬਦ ਦਾ ਪੰਜਾਬੀ ਸਮਅਰਥੀ ਸੰਕਲਪ ਸਾਂਝੀਵਾਲ ਚੁਣਿਆ ਜਿਹੜਾ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ: ਸਭੇ ਸਾਝੀਵਾਲ ਸਦਾਇਨਿ ਤੂੰ ਕਿਸੇ ਨ ਦਿਸਹਿ ਬਾਹਰਾ ਜੀਉ॥ (ਪੰਨਾ 1412)

ਇੱਥੇ ਧਿਆਨ ਵਿਚ ਰਹੇ ਕਿ ਜਿਹੜੇ ਗਦਰੀ ਬਾਬਿਆਂ ਦੀ ਸੋਵੀਅਤ ਯੂਨੀਅਨ ਦੀ ਕਮਿਊਨਿਸਟ ਪਾਰਟੀ ਨਾਲ ਸਿੱਧੀ ਤਾਰ ਜੁੜੀ ਹੋਈ ਸੀ, ਉਨ੍ਹਾਂ ਨੇ ਹਿੰਦੁਸਤਾਨ ਕਮਿਊਨਿਸਟ ਪਾਰਟੀ ਦਾ ਨਾਂ 'ਭਾਰਤ ਸਾਂਝੀਵਾਲ ਐਸੋਸੀਏਸ਼ਨ' ਰੱਖਿਆ। ਉਨ੍ਹਾਂ ਵਲੋਂ ਇਸ ਪਾਰਟੀ ਦੇ ਮਿੱਥੇ ਗਏ ਨਿਸ਼ਾਨੇ ਵੀ ਹੁਣ ਦੀਆਂ ਸਾਰੀਆਂ ਕਮਿਊਨਿਸਟ ਧਿਰਾਂ ਨਾਲੋਂ ਸਪੱਸ਼ਟ ਅਤੇ ਦੂਰਅੰਦੇਸ਼ੀ ਵਾਲੇ ਸਨ।

(ੳ) ਸਮੁੱਚੇ ਭਾਰਤੀਆਂ ਦੇ ਆਲਮੀ (ਕੌਮੀ) ਸਵੈ (ਮਾਣ) ਨੂੰ ਆਮ ਪੱਧਰ ਤਕ ਉਚਾ ਚੁੱਕਣ ਲਈ ਸਹਾਈ ਹੋਣਾ।

(ਅ) ਇਲਾਕਾਈ ਆਜ਼ਾਦ ਰਾਜ ਕਾਇਮ ਕਰਨਾ ਤੇ (ਪੂੰਜੀਵਾਦ ਤੇ ਸਾਮਰਾਜਵਾਦ ਕਾਰਨ) ਪੈਦਾ ਹੋਈਆਂ ਮੌਜੂਦਾ ਸਮਾਜੀ, ਮਾਨਸਿਕ ਤੇ ਆਰਥਿਕ ਕਮਜ਼ੋਰੀਆਂ ਨੂੰ ਖਤਮ ਕਰ ਕੇ ਦੇਸ਼ ਨੂੰ ਰਾਜਸੀ ਗੁਲਾਮੀ ਦੇ ਸਰਾਪ ਤੋਂ ਮੁਕਤ ਕਰਵਾਉਣਾ।

(ੲ) ਉਨ੍ਹਾਂ ਸਾਰੇ ਪ੍ਰਬੰਧਾਂ ਨੂੰ ਖਤਮ ਕਰਨਾ ਜਿਹੜੇ ਕਿਸੇ ਵੀ ਕਿਸਮ ਦੀ ਮਨੁੱਖ ਹੱਥੋਂ ਮਨੁੱਖ ਦੀ ਕੀਤੀ ਜਾਂਦੀ ਲੁੱਟ ਨੂੰ ਸੰਭਵ ਬਣਾਉਂਦੇ ਹੋਣ।

(ਸ) ਕਾਨੂੰਨ ਬਣਾ ਕੇ ਅਜਿਹੀਆਂ ਸਮਾਜੀ ਤੇ ਮਾਲੀ ਹਾਲਤਾਂ ਪੈਦਾ ਕਰਨੀਆਂ ਜਿਨ੍ਹਾਂ ਨਾਲ ਦੇਸ਼ ਦੀ ਸਮੁੱਚੀ ਦੌਲਤ ਤੇ ਪੈਦਾਵਾਰ ਦੇ ਸਾਰੇ ਸਾਧਨ ਸਮੂਹ ਲੋਕਾਂ ਦੀ ਸਾਂਝੀ ਮਲਕੀਅਤ ਹੋਣ। ਸਾਂਝੀਵਾਲਤਾ (ਕਮਿਊਨਿਜ਼ਮ) ਦੇ ਆਦਰਸ਼ਾਂ ਅਨੁਸਾਰ ਸਾਰੇ ਜਨਸਮੂਹਾਂ ਨੂੰ ਇਸ ਦੇ ਹਿੱਸੇਦਾਰ ਮੰਨ ਕੇ ਕਿਸੇ ਨੂੰ ਵੀ ਇਸ ਹੱਕ ਤੋਂ ਵਾਂਝਿਆ ਨਾ ਕਰਨਾ। ਸਾਰਿਆਂ ਨੂੰ ਬਿਨਾ ਕਿਸੇ ਰੋਕ ਟੋਕ ਦੇ ਸਾਂਝੇ ਪੈਦਾਵਾਰੀ ਸਾਧਨਾਂ ਦੀ ਵਰਤੋਂ ਕਰ ਕੇ ਦੌਲਤ ਪੈਦਾ ਕਰਨ ਦੇ ਮੌਕੇ ਦੇਣੇ ਤੇ ਆਪਣੀ ਕਿਰਤ ਦੇ ਫਲ ਨੂੰ ਮਾਣਨ ਦਾ ਹੱਕ ਦੇਣਾ।

ਕਿਸੇ ਵੀ ਦੇਸ਼ ਅੰਦਰ ਸਮਾਜਵਾਦ ਦੀ ਉਸਾਰੀ ਦਾ ਇਹੀ ਠੋਸ ਪ੍ਰੋਗਰਾਮ ਬਣਦਾ ਸੀ ਜਿਸ ਨੂੰ ਬਾਅਦ ਦੀ ਸਾਰੀ ਕਮਿਊਨਿਸਟ ਲਹਿਰ ਨੇ ਅਣਗੌਲਿਆ ਕਰ ਦਿੱਤਾ। ਗਦਰ ਪਾਰਟੀ ਵਲੋਂ ਜਿਹੜੇ ਪਹਿਲੇ ਦੋ ਬਾਬੇ ਰੂਸੀ ਕਮਿਊਨਿਸਟ ਆਗੂਆਂ ਨੂੰ ਮਿਲੇ, ਉਹ ਭਾਈ ਸੰਤੋਖ ਸਿੰਘ ਅਤੇ ਭਾਈ ਰਤਨ ਸਿੰਘ ਸਨ। ਇਹ ਦੋਵੇਂ ਹੀ ਪੂਰਨ ਰਹਿਤ ਬਹਿਤ ਸਮੇਤ ਪੂਰੀ ਤਰ੍ਹਾਂ ਗੁਰਸਿੱਖ ਸਨ।

ਸ਼ਹੀਦ ਭਗਤ ਸਿੰਘ ਹੁਰਾਂ ਨੇ ਆਪਣੇ ਬਾਬਾ ਜੀ ਨੂੰ ਲਾਹੌਰ ਤੋਂ ਲਿਖੀ ਇਕ ਚਿੱਠੀ ਦਾ ਆਰੰਭ 'ੳਮ' ਨਾਲ ਕੀਤਾ ਹੈ। ਸ਼ਹੀਦ ਭਗਤ ਸਿੰਘ ਹੁਰਾਂ ਦੇ 'ਕਮਿਊਨਿਸਟ' ਪੈਰੋਕਾਰ ਜੇ ਧਰਮਾਂ ਦੀ ਫਿਲਾਸਫੀ ਬਾਰੇ ਮਾਰਕਸਵਾਦੀ ਧਾਰਨਾਵਾਂ ਤੋਂ ਜਾਣੂ ਹੁੰਦੇ ਤੇ ਉਨ੍ਹਾਂ ਦੇ ਆਧਾਰ ਉਤੇ 'ੳਮ' ਤੋਂ ੧ੳ ਤਕ ਪਹੁੰਚੇ ਹੁੰਦੇ ਤਾਂ ਉਨ੍ਹਾਂ ਨੂੰ ਇਹ ਗਿਆਨ ਹੋਣਾ ਸੀ ਕਿ ਫਿਲਾਸਫੀ ਦੀ ਜਿਹੜੀ ਧਾਰਨਾ ਬਾਰੇ ਸਮੁੱਚਾ ਯੂਰਪੀਨ ਸਮਾਜ ਅਜੇ ਤਕ ਉਲਝਿਆ ਹੋਇਆ ਹੈ, ਉਸ ਉਲਝਣ ਨੂੰ ਗੁਰੂ ਸਾਹਿਬ ਨੇ ਅੱਜ ਤੋਂ ਪੰਜ ਸਦੀਆਂ ਪਹਿਲਾਂ ਸੁਲਝਾ ਲਿਆ ਸੀ। ਫਿਲਾਸਫੀ ਦੀ ਜਿਹੜੀ ਬੁਝਾਰਤ ਮਾਰਕਸ-ਏਂਗਲਜ਼ ਨੇ 19ਵੀਂ ਸਦੀ ਵਿਚ ਹੱਲ ਕੀਤੀ, ਉਹ ਗੁਰੂ ਸਾਹਿਬ 16 ਵੀਂ ਸਦੀ ਵਿਚ ਹੱਲ ਕਰ ਕੇ ਤੁਰੇ ਸਨ। ਕਮਿਊਨਿਸਟ ਜੇ ਇਸ ਪਾਸੇ ਨੂੰ ਤੁਰਦੇ ਤਾਂ ਉਨ੍ਹਾਂ ਨੂੰ ਸਮਝ ਆਉਂਦੀ ਕਿ ਪੱਛਮੀ ਮਨੁੱਖ ਦਾ ਮਨ ਜਿਸ ਭਰਮ ਦਾ ਅਜੇ ਤਕ ਸ਼ਿਕਾਰ ਹੈ, ਗੁਰਮਤਿ ਨੇ ਉਸ ਭਰਮ ਨੂੰ ਪੰਜ ਸਦੀਆਂ ਪਹਿਲਾਂ

ਤੋੜ ਦਿੱਤਾ ਸੀ।

ਹੁਣ ਤਕ ਵੀ ਪੱਛਮੀ ਮਨੁੱਖ ਦਾ ਮਨ, ਵਿਗਿਆਨਕ ਜਾਣਕਾਰੀ ਤੇ ਕਥਿਤ ਗਿਆਨ ਦੇ ਆਏ ਹੜ੍ਹ ਦੇ ਬਾਵਜੂਦ ਇਹ ਮੰਨਣ ਨੂੰ ਤਿਆਰ ਨਹੀਂ ਕਿ ਮਨੁੱਖ ਵੀ ਬਾਕੀ ਜੀਵਾਂ ਵਾਂਗ, ਕੁਦਰਤ ਦੀ ਵਿਕਾਸਮਈ ਉਪਜ ਹੈ ਅਤੇ ਇਸ ਸੰਸਾਰ ਦੀ ਸਿਰਜਣਾ ਕਿਸੇ ਕਲਪਿਤ ਰੱਬ ਨੇ ਨਹੀਂ ਕੀਤੀ ਸਗੋਂ ਕੁਦਰਤ ਦੀ ਹੋਂਦ ਸਦੀਵੀ ਹੈ ਅਤੇ ਇਸ ਸਦੀਵੀ ਜੀਵੰਤ ਕੁਦਰਤ ਦੇ ਇਕ ਅੰਸ ਵਜੋਂ ਹੀ ਮਨੁੱਖ ਇਕ ਚੇਤੰਨ ਸਮਾਜੀ ਜੀਵ ਹੈ।

ਜੇ ਬ੍ਰਹਮੰਡੇ ਸੋਈ ਪਿੰਡੇ ਜੇ ਖੋਜੇ ਸੋ ਪਾਵੈ॥ ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ॥ (695)

ਏਂਗਲਜ਼ ਦਾ ਕਹਿਣਾ ਹੈ : 'ਕੀ ਸੰਸਾਰ ਦੀ ਰਚਨਾ ਰੱਬ ਨੇ ਬਣਾਈ ਹੈ ਜਾਂ ਸੰਸਾਰ ਦੀ ਹੋਂਦ ਸਦੀਵੀ ਹੈ? ਇਸ ਸੁਆਲ ਦਾ ਜੁਆਬ ਫਿਲਾਸਫਰਾਂ ਨੂੰ ਦੋ ਵਡੇ ਧੜਿਆਂ ਵਿਚ ਵੰਡ ਦਿੰਦਾ ਹੈ। ਜਿਹੜੇ ਕੁਦਰਤ ਨਾਲੋਂ ਆਤਮਾ ਨੂੰ ਪਹਿਲ ਦਿੰਦੇ ਸਨ ਅਤੇ ਇਸ ਲਈ ਅੰਤਿਮ ਤੌਰ ਉਤੇ ਇਕ ਜਾਂ ਦੂਜੇ ਰੂਪ ਵਿਚ ਸੰਸਾਰ ਦੀ ਰਚਨਾ ਹੋਈ ਮੰਨਦੇ ਸਨ, ਆਦਰਸ਼ਵਾਦੀ ਧੜੇ ਵਿਚ ਆਉਂਦੇ ਸਨ। ਦੂਜੇ ਜਿਹੜੇ ਕੁਦਰਤ ਨੂੰ ਮੁੱਖ ਮੰਨਦੇ ਸਨ, ਭੌਤਿਕਵਾਦੀਆਂ ਦੀਆਂ ਅੱਡ-ਅੱਡ ਧਿਰਾਂ ਵਿਚ ਸ਼ੁਮਾਰ ਹੁੰਦੇ ਸਨ। ਆਦਰਸ਼ਵਾਦ ਅਤੇ ਭੌਤਿਕਵਾਦ, ਇਹ ਦੋ ਧਾਰਾਵਾਂ ਮੌਲਿਕ ਰੂਪ ਵਿਚ ਇਸ ਤੋਂ ਬਿਨਾ ਹੋਰ ਕੋਈ ਅਹਿਮੀਅਤ ਨਹੀਂ ਸਨ ਰੱਖਦੀਆਂ।'

ਗੁਰੂ ਨਾਨਕ ਸਾਹਿਬ ਆਪਣੀ ਸੱਚ ਦੀ ਖੋਜ ਦਾ ਆਰੰਭ ਹੀ ਇਸ ਦਿਸਦੇ-ਅਣਦਿਸਦੇ ਅੰਤਹੀਣ ਅਤੇ ਸਦੀਵੀ ਬ੍ਰਹਿਮੰਡ ਭਾਵ ਅਸੀਮ ਕਾਇਨਾਤ - ਕੁਦਰਤ ਤੋਂ ਕਰਦੇ ਹਨ। ਗੁਰੂ ਸਾਹਿਬ ਮਨੁੱਖੀ ਮਨਾਂ ਵਿਚ ਆਪਣੇ ਤੋਂ ਪਹਿਲੇ ਬਣੇ ਆ ਰਹੇ 'ਰੱਬ' ਦੇ ਸਾਰੇ ਬ੍ਰਾਹਮਣੀ ਕਲਪਿਤ ਰੂਪਾਂ ਨੂੰ ਨਕਾਰ ਕੇ ਮਨੁੱਖ ਨੂੰ ਇਕੋ-ਇਕ ਸਿਰਜਣਹਾਰ 'ਕਰਤਾ' ਕੁਦਰਤ ਨਾਲ ਜੋੜਦੇ ਹਨ। ਮਨੁੱਖ ਅਤੇ ਕਰਤਾਰੀ ਕੁਦਰਤ ਵਿਚਲੇ ਸਾਰੇ ਕਲਪਿਤ ਵਿਚੋਲਿਆਂ ਭਾਵ ਦੇਵੀ ਦੇਵਤਿਆਂ ਤੇ ਅਵਤਾਰਾਂ ਦੀ ਹੋਂਦ ਨੂੰ ਮੁਕੰਮਲ ਰੂਪ ਵਿਚ ਨਕਾਰਦਿਆਂ ਹੋਇਆਂ ਗੁਰੂ ਸਾਹਿਬ ਬੜਾ ਸਪੱਸ਼ਟ ਐਲਾਨ ਕਰਦੇ ਹਨ:

ਨਾਨਕ ਸਚ ਦਾਤਾਰੁ ਸਿਨਾਖਤੁ ਕੁਦਰਤੀ॥ (ਪੰਨਾ 141)

ਕੁਦਰਤਿ ਕਰਿ ਕੈ ਵਸਿਆ ਸੋਇ॥ ਕੁਦਰਤਿ ਕਰਨੈਹਾਰ ਆਪਾਰਾ॥ ਕੁਦਰਤਿ ਕਾਦਰ ਕਰਣ ਕਰੀਮਾ॥ ਇਸ ਸ੍ਰਿਸ਼ਟੀ ਦੇ ਹੋਂਦ ਵਿਚ ਆਉਣ ਦੇ ਆਪਣੇ ਤੋਂ ਪਹਿਲੇ ਸਾਰੇ ਬ੍ਰਾਹਮਣੀ ਸਿਧਾਂਤਾਂ ਨੂੰ ਨਕਾਰਦਿਆਂ ਹੋਇਆਂ ਗੁਰੂ ਸਾਹਿਬ ਇਹ ਆਵਾਜ਼ ਬੁਲੰਦ ਕਰਦੇ ਹਨ: ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ॥ (ਪੰਨਾ 4)

ਗੁਰਮਤਿ ਤੋਂ ਪਹਿਲਾਂ ਬ੍ਰਾਹਮਣਵਾਦ ਨੇ ਨਰਕ-ਸਵਰਗ, ਪੁੰਨ-ਪਾਪ, ਦੇਵੀ-ਦੇਵਤੇ, ਪੁਨਰ-ਜਨਮ, ਕਰਮ-ਸਿਧਾਂਤ ਤੇ ਇਸ ਨਾਲ ਜੁੜਵੇਂ ਅਨੇਕ ਕਰਮਕਾਂਡਾਂ ਦਾ ਭਰਮਜਾਲ ਫੈਲਾਅ ਕੇ ਇਹ ਪ੍ਰਚਾਰਿਆ ਹੋਇਆ ਸੀ ਕਿ ਇਹ ਦਿਸਦਾ ਸੰਸਾਰ ਛਲਾਵਾ ਹੈ, ਭਰਮ ਹੈ, ਮਾਇਆ ਹੈ ਪਰ ਗੁਰੂ ਸਾਹਿਬ ਨੇ ਇਸ ਭਰਮਜਾਲ ਨੂੰ ਮੁਕੰਮਲ ਰੂਪ ਵਿਚ ਨਕਾਰਦਿਆਂ ਇਹ ਬੁਲੰਦ ਐਲਾਨ ਕੀਤਾ ਕਿ ਇਹ ਦ੍ਰਿਸ਼ਟਗੋਚਰ ਹੁੰਦਾ ਸੰਸਾਰ ਸਦੀਵੀ ਰਹਿਣ ਵਾਲਾ ਚੇਤੰਨ ਵਜੂਦ ਹੈ ਜਿਸ ਦੀ ਹੋਂਦ ਅਤੇ ਹਸਤੀ ਕਰਤਾ ਦੇ ਰੂਪ ਵਿਚ ਪ੍ਰਗਟ ਹੁੰਦੀ ਹੈ ਅਤੇ ਇਹ ਕਰਤਾ ਪਹਿਲਾਂ ਦੀਆਂ ਪ੍ਰਚਲਿਤ ਧਾਰਨਾਵਾਂ ਅਨੁਸਾਰ ਕਿਤੇ ਉਪਰ ਆਸਮਾਨ ਵਿਚ ਬੈਠਾ ਹੋਇਆ ਕੋਈ ਵਿਅਕਤੀ ਰੂਪ ਨਹੀਂ ਸਗੋਂ ਸਮੁੱਚੇ ਬ੍ਰਹਿਮੰਡੀ ਪਸਾਰੇ ਦੇ ਕਣ-ਕਣ ਵਿਚ ਰਮਿਆ ਹੋਇਆ, ਇਸ ਪਸਾਰੇ ਦਾ ਹੀ ਹਸਤੀ ਰੂਪ ਹੈ, ਜਿਸ ਦਾ ਪ੍ਰਗਟਾਵਾ ਇਸ ਦੇ ਹੁਕਮ ਭਾਵ ਕੁਦਰਤੀ ਨੇਮਾਂ ਦੀ ਜਾਣਕਾਰੀ ਦੇ ਰੂਪ ਵਿਚ ਹੋ ਰਿਹਾ ਹੈ।

ਗੁਰਮਤਿ ਨੇ ਅਸਲੋਂ ਹੀ ਨਵੇਂ ਆਤਮਿਕ ਅਤੇ ਸਮਾਜੀ ਗਿਆਨ ਦਾ ਪਤਾ ਦਿੱਤਾ। ਨਵੀਂ ਮਨੁੱਖੀ ਜੀਵਨ ਜੁਗਤ ਦਿੱਤੀ। ਗੁਰਮਤਿ ਦਾ ਸੱਚ ਇਹ ਹੈ ਕਿ ਕੁਦਰਤ ਦੇ ਅਟਲ ਨੇਮ ਬੰਦੇ ਦੀ ਮਰਜ਼ੀ ਤੋਂ ਬਿਲਕੁਲ ਆਜ਼ਾਦ ਆਪਣੇ ਹੀ ਢੰਗ ਨਾਲ ਹਰਕਤਸ਼ੀਲ ਹਨ ਅਤੇ ਕੁਦਰਤ ਦੇ ਇਨ੍ਹਾਂ ਅਟਲ ਨੇਮਾਂ ਅਨੁਸਾਰ ਜ਼ਿੰਦਗੀ ਜਿਉਣੀ ਮਨੁੱਖ ਦਾ ਧਰਮ ਹੈ। ਗੁਰਮਤਿ ਨੇ ਇਨ੍ਹਾਂ ਨੇਮਾਂ ਦੇ ਉਲਟ ਭੁਗ

ਪ੍ਰੈੱਸ ਦੀ ਆਜ਼ਾਦੀ ਉੱਪਰ ਮੌਦੀ ਦਾ ਆਖ਼ਰੀ ਹਮਲਾ

ਦੁਨੀਆ ਦੇ ਉੱਘੇ ਅਖ਼ਬਾਰ ਨਿਊ ਯਾਰਕ ਟਾਈਮਜ਼ ਨੇ ਆਪਣੇ 8 ਮਾਰਚ ਦੇ ਅੰਕ ਵਿਚ ਮਸ਼ਹੂਰ ਕਸ਼ਮੀਰੀ ਪੱਤਰਕਾਰ ਅਨੁਰਾਧਾ ਭਸੀਨ ਦਾ ਲੇਖ ਛਾਪਿਆ ਹੈ ਜਿਸ ਨੇ ਫ਼ਾਜ਼ੀਵਾਦੀ ਮੌਦੀ ਸਰਕਾਰ ਦੀਆਂ ਪ੍ਰੇਸ਼ਾਨੀਆਂ ਹੋਰ ਵਧਾ ਦਿੱਤੀਆਂ ਹਨ। ਅਨੁਰਾਧਾ ਭਸੀਨ ਕਸ਼ਮੀਰੀ ਟਾਈਮਜ਼ ਦੀ ਕਾਰਜਕਾਰੀ ਸੰਪਾਦਕ ਹੈ ਅਤੇ 'ਏ ਡਿਸਮੈਂਟਲਡ ਸਟੇਟ: ਦਿ ਅਨਟੋਲਡ ਸਟੋਰੀ ਆਫ ਕਸ਼ਮੀਰ ਆਫ 370' ਦੀ ਲੇਖਕਾ ਤੇ ਦਲੇਰ ਪੱਤਰਕਾਰ ਹੈ ਜੋ ਕਸ਼ਮੀਰ ਵਿਚ ਫੌਜੀ ਰਾਜ ਵਿਰੁੱਧ ਡਟੀ ਹੋਈ ਹੈ। ਅਜੇ ਕੁਝ ਦਿਨ ਪਹਿਲਾਂ ਹੀ ਅਮਰੀਕੀ ਸਰਕਾਰ ਦੀ ਸਰਪ੍ਰਸਤੀ ਵਾਲੇ ਬਿੱਕ ਟੈਂਕ 'ਫਰੀਡਮ ਹਾਊਸ' ਨੇ ਆਪਣੀ ਰਿਪੋਰਟ 'ਫਰੀਡਮ ਇਨ ਦਿ ਵਰਲਡ-2023' ਵਿਚ ਭਾਰਤ ਨੂੰ ਸੌ ਵਿੱਚੋਂ 66 ਅੰਕ ਦਿੱਤੇ ਸਨ ਅਤੇ 'ਅੰਸ਼ਕ ਰੂਪ 'ਚ ਸੁਤੰਤਰ ਮੁਲਕ' ਦਾ ਦਰਜਾ ਦਿੱਤਾ ਸੀ। ਇਸ ਸੱਚ ਨੂੰ 'ਝੂਠਾ ਪ੍ਰਚਾਰ' ਕਹਿ ਕੇ ਰੱਦ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਭਗਵੇਂ ਬੁਲਾਰੇ ਮੌਦੀ ਦਾ ਅਕਸ ਬਚਾਉਣ 'ਚ ਅਸਮਰੱਥ ਮਹਿਸੂਸ ਕਰ ਰਹੇ ਹਨ। ਅਸੀਂ ਆਪਣੇ ਪਾਠਕਾਂ ਲਈ ਇਸ ਅਹਿਮ ਲੇਖ ਦਾ ਅਨੁਵਾਦ ਛਾਪ ਰਹੇ ਹਾਂ ਜੋ ਸਾਡੇ ਕਾਲਮਨਵੀਸ ਬੂਟਾ ਸਿੰਘ ਮਹਿਮੂਦਪੁਰ ਨੇ ਉਚੇਚੇ ਤੌਰ 'ਤੇ ਕੀਤਾ ਹੈ।

19 ਅਕਤੂਬਰ 2020 ਦੀ ਸ਼ਾਮ ਨੂੰ ਜਦੋਂ ਕਸ਼ਮੀਰੀ ਟਾਈਮਜ਼ ਦੇ ਰਿਪੋਰਟਰ ਅਤੇ ਫੋਟੋਗ੍ਰਾਫਰ ਆਪਣੇ ਜ਼ਿੰਮੇ ਲੱਗੇ ਕੰਮ ਨੂੰ ਪੂਰਾ ਕਰਨ ਦੀ ਕਾਹਲ 'ਚ ਸਨ, ਉਸੇ ਸਮੇਂ ਸਰਕਾਰੀ ਅਧਿਕਾਰੀ ਅਤੇ ਪੁਲਿਸ ਸ਼ੀਨਗਰ ਸ਼ਹਿਰ ਵਿਚ ਅਖ਼ਬਾਰ ਦੇ ਦਫ਼ਤਰ ਵਿਚ ਘੁਸ ਗਏ, ਸਟਾਫ਼ ਨੂੰ ਉੱਥੋਂ ਬਾਹਰ ਕੱਢ ਦਿੱਤਾ ਅਤੇ ਦਰਵਾਜ਼ੇ ਨੂੰ ਜੰਦਰਾ ਲਗਾ ਦਿੱਤਾ ਜੋ ਹੁਣ ਤੱਕ ਲੱਗਿਆ ਹੋਇਆ ਹੈ।

ਇਹ ਛਾਪਾ ਮੈਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਦੀਆਂ ਨੀਤੀਆਂ 'ਤੇ ਸਵਾਲ ਚੁੱਕਣ ਦੀ ਹਿੰਮਤ ਕਰਨ ਦੀ ਸਜ਼ਾ ਸੀ। ਇਹ ਅਖ਼ਬਾਰ ਜਿਸ ਦੀ ਮੈਂ ਕਾਰਜਕਾਰੀ ਸੰਪਾਦਕ ਹਾਂ, ਜੰਮੂ ਕਸ਼ਮੀਰ ਵਿਚ ਕਈ ਦਹਾਕਿਆਂ ਤੋਂ ਯੁੱਧ ਅਤੇ ਫੌਜੀ ਕਬਜ਼ੇ ਦਾ ਸਾਹਮਣਾ ਕਰਦੇ ਹੋਏ ਸੁਤੰਤਰ ਆਵਾਜ਼ ਚਲਿਆ ਆ ਰਿਹਾ ਹੈ ਜਦੋਂ ਇਹ 1954 'ਚ ਮੌਦੀ ਪਿਤਾ ਵੱਲੋਂ ਇਸ ਦੀ ਸਥਾਪਨਾ ਕੀਤੀ ਗਈ ਸੀ ਪਰ ਇਹ ਸ਼ਾਇਦ ਮੌਦੀ ਦੇ ਹਮਲੇ 'ਚ ਜ਼ਿੰਦਾ ਨਾ ਰਹਿ ਸਕੇ।



ਅਨੁਰਾਧਾ ਭਸੀਨ
ਅਨੁਵਾਦ: ਬੂਟਾ ਸਿੰਘ ਮਹਿਮੂਦਪੁਰ

ਉਸ ਦੀਆਂ ਮੀਡੀਆ ਨੂੰ ਕੁਚਲਣ ਦੀਆਂ ਨੀਤੀਆਂ ਕਸ਼ਮੀਰੀ ਪੱਤਰਕਾਰੀ ਨੂੰ ਤਬਾਹ ਕਰ ਰਹੀਆਂ ਹਨ, ਮੀਡੀਆ ਸੰਸਥਾਵਾਂ ਦੀ ਬਾਂਹ ਮਰੇੜੇ ਕੇ ਉਨ੍ਹਾਂ ਨੂੰ ਸਰਕਾਰੀ ਬੁਲਾਰੇ ਬਣਨ ਲਈ ਮਜ਼ਬੂਰ ਕਰ ਰਹੀਆਂ ਹਨ ਅਤੇ ਸਾਡੇ ਲੱਗਭੱਗ 1 ਕਰੋੜ 30 ਲੱਖ ਲੋਕਾਂ ਵਾਲੇ ਖੇਤਰ ਵਿਚ ਸੂਚਨਾ ਦਾ ਖ਼ਲਾਅ ਪੈਦਾ ਕਰ ਰਹੀਆਂ ਹਨ।

ਹੁਣ ਮੌਦੀ ਵੱਲੋਂ ਅਜਿਹੇ ਕਦਮ ਚੁੱਕੇ ਜਾ ਰਹੇ ਹਨ ਜੋ ਪ੍ਰੇਸ਼ਾਨ ਕਰਨ ਵਾਲੇ ਇਸ ਮਾਡਲ ਨੂੰ ਰਾਸ਼ਟਰੀ ਪੱਧਰ 'ਤੇ ਦੁਹਰਾ ਸਕਦੇ ਹਨ। ਭਾਰਤੀ ਮੁਸਲਮਾਨਾਂ ਵਿਰੁੱਧ ਅਸਹਿਣਸ਼ੀਲਤਾ ਅਤੇ ਹਿੰਸਾ ਨੂੰ ਆਮ ਬਣਾਉਣ ਵਾਲੀ ਉਸ ਦੀ ਹਿੰਦੂ-ਹੰਕਾਰਵਾਦੀ ਮੁਹਿੰਮ ਨੇ ਪਹਿਲਾਂ ਹੀ ਭਾਰਤ ਦੀ ਪ੍ਰੈੱਸ ਉੱਪਰ ਸਖ਼ਤ ਦਬਾਅ ਬਣਾ ਦਿੱਤਾ ਹੈ ਜੋ ਇਕ ਸਮੇਂ ਕਿਸੇ ਦਾ ਦਬਾਅ ਨਹੀਂ ਸੀ ਮੰਨਦੀ। ਪੱਤਰਕਾਰਾਂ ਉੱਪਰ ਨਜ਼ਰ ਰੱਖੀ ਜਾ ਰਹੀ ਹੈ, ਉਨ੍ਹਾਂ ਨੂੰ ਜੇਲ੍ਹਾਂ ਵਿਚ ਡੱਕਿਆ ਗਿਆ ਹੈ ਅਤੇ ਸਰਕਾਰ ਆਪਣੇ ਹੱਕ 'ਚ ਰਿਪੋਰਟਿੰਗ ਯਕੀਨੀ ਬਣਾਉਣ ਲਈ ਮੀਡੀਆ ਸੰਸਥਾਵਾਂ ਨੂੰ ਝੁਕਾਉਣ ਲਈ ਤਾਕਤ ਅਤੇ ਹਿੰਸਾ ਦਾ ਸਹਾਰਾ ਲੈ ਰਹੀ ਹੈ। ਦਰਅਸਲ, ਜਨਵਰੀ ਮਹੀਨੇ ਡਿਜੀਟਲ ਮੀਡੀਆ ਲਈ ਦਿਸ਼ਾ-ਨਿਰਦੇਸ਼ਾਂ 'ਚ ਸੋਧਾਂ ਦਾ ਖਰਤਾ ਪੇਸ਼ ਕੀਤਾ ਗਿਆ ਸੀ ਜੋ ਸਰਕਾਰ ਨੂੰ ਕਿਸੇ ਵੀ ਅਜਿਹੀ ਸਮੱਗਰੀ ਨੂੰ ਰੋਕਣ ਦਾ ਅਧਿਕਾਰ ਦੇ ਦੇਵੇਗਾ ਜੋ ਉਸ ਨੂੰ ਪਸੰਦ ਨਹੀਂ।

ਦੂਜੇ ਸ਼ਬਦਾਂ 'ਚ, ਇਹ ਹੋ ਸਕਦਾ ਹੈ ਕਿ ਬਾਕੀ ਭਾਰਤ ਵੀ ਉਸੇ ਤਰ੍ਹਾਂ ਦਾ ਨਜ਼ਰ ਆਉਣਾ ਸ਼ੁਰੂ ਹੋ ਜਾਵੇ ਜੋ ਹਾਲਾਤ ਕਸ਼ਮੀਰ ਦੇ ਹਨ।

2019 'ਚ ਮਿਸਟਰ ਮੌਦੀ ਦੀ ਸਰਕਾਰ ਨੇ ਰਾਜ ਦੇ ਲੋਕਾਂ ਦੀ ਰਾਇ ਲਏ ਬਿਨਾਂ ਹੀ ਅਚਾਨਕ ਕਸ਼ਮੀਰ ਦਾ ਖੁਦਮੁਖ਼ਤਾਰੀ ਦਾ ਦਰਜਾ ਰੱਦ ਕਰ ਦਿੱਤਾ ਸੀ, ਆਪਣਾ ਫ਼ੈਸਲਾ ਬੇਪਣ ਲਈ ਹਜ਼ਾਰਾਂ ਹੋਰ ਫੌਜੀ ਦਸਤੇ ਭੇਜ ਦਿੱਤੇ ਸਨ ਅਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਸਨ। ਸਰਕਾਰ ਵੱਲੋਂ ਬੋਧਿਆ ਇਹ ਬੰਦ ਲੱਗਭੱਗ ਛੇ ਮਹੀਨੇ ਤੱਕ ਜਾਰੀ ਰਿਹਾ, ਸੈਂਕੜੇ ਪੱਤਰਕਾਰਾਂ

ਨੂੰ ਸਰਕਾਰ ਵੱਲੋਂ ਤੈਅ ਕੀਤੀ ਇੱਕੋ-ਇਕ ਸਾਈਟ ਰਾਹੀਂ ਆਪਣੀਆਂ ਖ਼ਬਰਾਂ ਭੇਜਣ ਲਈ ਘੰਟਿਆਂਬੱਧੀ ਲਾਈਨ ਵਿਚ ਲੱਗੇ ਰਹਿਣ ਲਈ ਮਜ਼ਬੂਰ ਕਰ ਦਿੱਤਾ ਗਿਆ। ਹਰ ਪੱਤਰਕਾਰ ਨੂੰ ਆਪਣੀਆਂ ਖ਼ਬਰਾਂ ਭੇਜਣ ਲਈ ਸਿਰਫ਼ 15 ਮਿੰਟ ਦਿੱਤੇ ਗਏ ਸਨ। ਉਦੋਂ ਤੋਂ ਹੀ ਇੰਟਰਨੈੱਟ ਦੀ ਸਪੀਡ ਬਹੁਤ ਹੀ ਧੀਮੀ ਚਲੀ ਆ ਰਹੀ ਹੈ

ਪਾ ਕੇ ਸੌਂਦਾ ਹੈ ਅਤੇ ਆਪਣੀ ਜੁੱਤੀ ਬਿਸਤਰੇ ਦੇ ਕੋਲ ਹੀ ਰੱਖਦਾ ਹੈ ਤਾਂ ਕਿ ਜੇ ਉਸ ਨੂੰ ਅਚਾਨਕ ਭੱਜਣਾ ਪਿਆ ਤਾਂ ਉੱਥੋਂ ਤੁਰੰਤ ਨਿਕਲ ਸਕੇ। ਕਸ਼ਮੀਰ ਵਿਚ ਇਹ ਅਸਾਧਾਰਨ ਗੱਲ ਹੈ ਜਿੱਥੇ ਘਰ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਜੁੱਤੀਆਂ ਨੂੰ ਬਾਹਰ ਹੀ ਲਾਹੁਣ ਦੀ ਪਰੰਪਰਾ ਹੈ। ਉਸ ਨੂੰ ਪਿਛਲੇ ਸਾਲ ਜਨਵਰੀ 'ਚ ਗ੍ਰਿਫ਼ਤਾਰ ਕੀਤਾ

ਜਨ-ਹਿਤ 'ਚ ਬਖ਼ੂਬੀ ਖੋਜ ਭਰਪੂਰ ਰਿਪੋਰਟਿੰਗ ਨਾਲ ਕਸ਼ਮੀਰ ਦੇ ਮਸਲਿਆਂ ਬਾਰੇ ਰਚਨਾਤਮਕ ਦ੍ਰਿਸ਼ਟੀ ਪੇਸ਼ ਕੀਤੀ ਜੋ ਅਕਸਰ ਸਰਕਾਰ ਨੂੰ ਦਲੇਰੀ ਨਾਲ ਘੇਰਦੀ ਹੈ।

ਇਹ ਸਭ ਮੌਦੀ ਦੀ ਸਰਕਾਰ ਦੇ ਅਧੀਨ ਲੋਪ ਹੋ ਗਿਆ ਹੈ ਜਿਸ ਦਾ ਇੱਕੋ-ਇਕ ਨਿਸ਼ਾਨਾ ਕਸ਼ਮੀਰ ਵਿਚ ਕਿਸੇ ਵੀ ਐਸੀ ਆਵਾਜ਼ ਨੂੰ

ਅਤੇ ਗਿਣਤੀ 'ਚ ਬਹੁਤ ਥੋੜ੍ਹਾ ਰਹਿ ਗਿਆ ਹੈ। ਕਸ਼ਮੀਰ ਵਿਚ ਸੂਚਨਾ ਦਾ ਖ਼ਲਾਅ ਬਣਿਆ ਹੋਇਆ ਹੈ। ਇਸ ਖੇਤਰ 'ਚ ਜੋ ਹੋ ਰਿਹਾ ਹੈ, ਉਸ ਦੀ ਅਵਾਜ਼ ਨੂੰ ਜਾਂ ਤਾਂ ਬਹੁਤ ਘੱਟ ਜਾਣਕਾਰੀ ਹੈ ਜਾਂ ਗਲਤ ਜਾਣਕਾਰੀ ਦਿੱਤੀ ਜਾ ਰਹੀ ਹੈ। ਮਹੱਤਵਪੂਰਨ ਖ਼ਬਰਾਂ ਨੂੰ ਦਬਾਇਆ ਜਾਂਦਾ ਹੈ, ਜਾਂ ਸਰਕਾਰੀ ਦੇ ਹਿੱਤਾਂ ਅਨੁਸਾਰ ਉਨ੍ਹਾਂ ਦੀ ਅਹਿਮੀਅਤ ਘਟਾ ਦਿੱਤੀ ਜਾਂਦੀ ਹੈ ਜਾਂ ਤੌਤ-ਮਰੌਤ ਕੇ ਪੇਸ਼ ਕੀਤੀਆਂ ਜਾਂਦੀਆਂ ਹਨ।

ਜਦੋਂ 2021 'ਚ ਵੱਖਵਾਦੀ ਲਹਿਰ ਦੀ ਸਿਰਮੌਰ ਹਸਤੀ ਸਈਅਦ ਅਲੀ ਸਾਹ ਗਿਲਾਨੀ ਚਲਾਣਾ ਕਰ ਗਏ ਤਾਂ ਕਸ਼ਮੀਰ ਵਿਚ ਖ਼ਬਰਾਂ ਨੂੰ ਜਾਂ ਤਾਂ ਬਲੈਕ ਆਊਟ ਕਰ ਦਿੱਤਾ ਗਿਆ ਜਾਂ ਸਿਰਫ਼ ਸੰਖੇਪ ਜਿਹਾ ਹੀ ਜ਼ਿਕਰ ਕੀਤਾ ਗਿਆ। ਪਿਛਲੇ ਮਹੀਨੇ ਸਰਕਾਰ ਨੇ ਹਜ਼ਾਰਾਂ ਘਰਾਂ ਨੂੰ ਢਾਹੁਣ ਦੀ ਮੁਹਿੰਮ ਸ਼ੁਰੂ ਕੀਤੀ ਜਿਨ੍ਹਾਂ ਬਾਰੇ ਸਰਕਾਰੀ ਅਧਿਕਾਰੀਆਂ ਨੇ ਕਿਹਾ ਕਿ ਇਹ ਸਰਕਾਰੀ ਜ਼ਮੀਨ ਉੱਪਰ ਗੈਰ-ਕਾਨੂੰਨੀ ਤੌਰ 'ਤੇ ਬਣਾਏ ਗਏ ਹਨ। ਕਸ਼ਮੀਰ ਦੀ ਇਕ ਪ੍ਰਮੁੱਖ ਅਖ਼ਬਾਰੀ ਸੰਸਥਾ ਨੇ ਇਸ ਨੂੰ 'ਜ਼ਮੀਨਾਂ 'ਤੇ ਕਬਜ਼ੇ ਕਰਨ ਵਾਲੇ ਬਾਰਸ਼ੂਖ ਬੇਨਾਮੀ' ਲੋਕਾਂ ਖਿਲਾਫ਼ ਦਲੇਰ ਹਮਲੇ ਵਜੋਂ ਪੇਸ਼ ਕੀਤਾ। ਉਨ੍ਹਾਂ ਗ਼ਰੀਬ ਕਸ਼ਮੀਰੀਆਂ ਬਾਰੇ ਇਕ ਸ਼ਬਦ ਤੱਕ ਨਹੀਂ ਬੋਲਿਆ ਗਿਆ ਜੋ ਅਚਾਨਕ ਬੇਘਰੇ ਬਣਾ ਦਿੱਤੇ ਗਏ ਜਾਂ ਨਾ ਉਨ੍ਹਾਂ ਬਾਸ਼ਿੰਦਿਆਂ ਬਾਰੇ ਜੋ ਦਾਅਵਾ ਕਰਦੇ ਹਨ ਕਿ ਉਨ੍ਹਾਂ ਕੋਲ ਆਪਣੀ ਮਾਲਕੀ ਨੂੰ ਸਾਬਤ ਕਰਨ ਲਈ ਜਾਇਜ਼ ਦਸਤਾਵੇਜ਼ ਹਨ।

ਬੇਖ਼ਬਰ ਅਵਾਮ ਅਤੇ ਜਾਂਚ ਤੇ ਜਵਾਬਦੇਹੀ ਤੋਂ ਮੁਕਤ ਸਰਕਾਰ ਲੋਕਤੰਤਰ ਲਈ ਖ਼ਤਰਾ ਹਨ ਪਰ ਮੌਦੀ ਦਾ ਇਰਾਦਾ ਇਸ ਨੂੰ ਪੂਰੇ ਭਾਰਤ ਵਿਚ ਦੁਹਰਾਉਣ ਦਾ ਹੈ। ਇਸ ਸਾਲ ਜਨਵਰੀ ਮਹੀਨੇ ਡਿਜੀਟਲ ਮੀਡੀਆ ਲਈ ਰਾਸ਼ਟਰੀ ਦਿਸ਼ਾ-ਨਿਰਦੇਸ਼ਾਂ ਜੋ ਪ੍ਰਸਤਾਵਿਤ ਸੋਧਾਂ ਪੇਸ਼ ਕੀਤੀਆਂ ਗਈਆਂ, ਉਹ ਉਨ੍ਹਾਂ ਦਿਸ਼ਾ-ਨਿਰਦੇਸ਼ਾਂ ਨਾਲ ਉੱਘੜਵੇਂ ਰੂਪ 'ਚ ਮਿਲਦੀਆਂ-ਜੁਲਦੀਆਂ ਹਨ ਜੋ ਸਰਕਾਰ ਵੱਲੋਂ ਥਾਪੇ ਤੱਥਾਂ ਦੇ ਜਾਂਚ ਕਰਤਾਵਾਂ ਨੂੰ ਔਨਲਾਈਨ ਸਮੱਗਰੀ ਉੱਪਰ 'ਜਾਅਲੀ ਜਾਂ ਝੂਠੀ' ਹੋਣ ਦਾ ਠੱਪਾ ਲਗਾਉਣ ਦਾ ਅਧਿਕਾਰ ਦਿੰਦੇ ਹਨ। ਇਨ੍ਹਾਂ ਤਬਦੀਲੀਆਂ ਦਾ ਐਲਾਨ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਹੀ ਸਰਕਾਰ ਨੇ ਔਨਲਾਈਨ ਪਲੇਟਫਾਰਮਾਂ ਨੂੰ ਪ੍ਰਧਾਨ ਮੰਤਰੀ ਦੀ ਆਲੋਚਨਾ ਕਰਨ ਵਾਲੀ ਬੀ.ਬੀ.ਸੀ. ਦਸਤਾਵੇਜ਼ੀ 'ਇੰਡੀਆ: ਦਿ ਮੌਦੀ ਕੁਐਸਚਨ' ਦੇ ਲਿੰਕ ਬਲੌਕ ਕਰਨ ਦਾ ਆਦੇਸ਼ ਦੇ ਦਿੱਤਾ। ਫਿਰ ਭਾਰਤ ਦੇ ਟੈਕਸ ਵਿਭਾਗ ਦੇ ਅਧਿਕਾਰੀਆਂ ਨੇ ਭਾਰਤ ਵਿਚ ਬ੍ਰਿਟਿਸ਼ ਬ੍ਰੈਂਡਕਾਸਟਰ (ਬੀ.ਬੀ.ਸੀ.) ਦੇ ਦਫ਼ਤਰਾਂ ਉੱਪਰ ਛਾਪੇ ਮਾਰੇ। ਮੀਡੀਆ ਵਿਚ ਆਲੋਚਨਾਤਮਕ ਆਵਾਜ਼ਾਂ ਦਬਾਉਣ ਲਈ ਅਜਿਹੇ ਛਾਪਿਆਂ ਦੀ ਵਰਤੋਂ ਵਾਰ-ਵਾਰ ਕੀਤੀ ਜਾਂਦੀ ਹੈ। 2014 'ਚ ਸੱਤਾ ਸੰਭਾਲਣ ਤੋਂ ਬਾਅਦ ਮੌਦੀ ਨੇ ਯੋਜਨਾਬੱਧ ਤਰੀਕੇ ਨਾਲ ਭਾਰਤ ਦੇ ਜਮਹੂਰੀ ਆਦਰਸ਼ਾਂ, ਅਦਾਲਤੀ ਪ੍ਰਣਾਲੀ ਅਤੇ ਹੋਰ ਸਰਕਾਰੀ ਤੰਤਰ ਨੂੰ ਬੇਹੱਦ ਢਾਹ ਲਾਈ ਹੈ।

ਮੀਡੀਆ ਉਨ੍ਹਾਂ ਆਖ਼ਰੀ ਬਾਕੀ ਸੰਸਥਾਵਾਂ ਵਿਚੋਂ ਇਕ ਹੈ ਜੋ ਭਾਰਤ ਦੇ ਮੂਲ ਨੂੰ ਤਾਨਾਸ਼ਾਹੀ ਵਿਚ ਬਦਲਣ ਤੋਂ ਰੋਕਣ ਦੇ ਸਮਰੱਥ ਹਨ ਪਰ ਜੇ ਮੌਦੀ ਸੂਚਨਾ ਨੂੰ ਕੰਟਰੋਲ ਕਰਨ ਦੇ ਕਸ਼ਮੀਰ ਮਾਡਲ ਨੂੰ ਮੁਲਕ ਦੇ ਬਾਕੀ ਹਿੱਸਿਆਂ ਵਿਚ ਸ਼ੁਰੂ ਕਰਨ ਵਿਚ ਸਫਲ ਹੋ ਜਾਂਦਾ ਹੈ ਤਾਂ ਇਹ ਸਿਰਫ਼ ਪ੍ਰੈੱਸ ਦੀ ਆਜ਼ਾਦੀ ਲਈ ਹੀ ਨਹੀਂ ਸਗੋਂ ਖੁਦ ਭਾਰਤ ਦੇ ਲੋਕਤੰਤਰ ਲਈ ਖ਼ਤਰਾ ਖੜ੍ਹਾ ਹੋ ਜਾਵੇਗਾ।



ਜਿਸ ਨਾਲ ਕੰਮ ਕਰਨ 'ਚ ਬਹੁਤ ਮੁਸ਼ਕਿਲ ਆਉਂਦੀ ਹੈ।

ਅਗਲੇ ਸਾਲ ਨਵੇਂ ਨਿਯਮ ਲਾਗੂ ਕਰ ਗਏ ਜਦੋਂ ਸਰਕਾਰੀ ਅਧਿਕਾਰੀਆਂ ਨੂੰ ਕਸ਼ਮੀਰ ਵਿਚ ਮੀਡੀਆ ਸਮੱਗਰੀ ਉੱਪਰ 'ਜਾਅਲੀ ਖ਼ਬਰਾਂ', ਸਾਹਿਤਕ ਚੋਰੀ ਅਤੇ ਅਨੈਤਿਕ ਜਾਂ ਰਾਸ਼ਟਰ ਵਿਰੋਧੀ' ਦਾ ਠੱਪਾ ਲਾਉਣ ਅਤੇ ਪੱਤਰਕਾਰਾਂ ਅਤੇ ਪ੍ਰਕਾਸ਼ਨਾਵਾਂ ਨੂੰ ਸਜ਼ਾ ਦੇਣ ਦਾ ਅਧਿਕਾਰ ਦਿੰਦੇ ਸਨ। ਵਿਡੰਬਨਾ ਦੇਖੋ, ਇਨ੍ਹਾਂ ਨਿਯਮਾਂ ਦਾ ਟੀਚਾ 'ਪੱਤਰਕਾਰੀ ਦੇ ਉੱਚੇ ਮਿਆਰ ਨੂੰ ਉਤਸ਼ਾਹਿਤ ਕਰਨਾ' ਦੱਸਿਆ ਗਿਆ ਸੀ।

ਪੱਤਰਕਾਰਾਂ ਨੂੰ ਬਾਕਾਇਦਗੀ ਨਾਲ ਪੁਲਿਸ ਦੁਆਰਾ ਪੁੱਛਗਿੱਛ ਲਈ ਬੁਲਾਇਆ ਜਾਂਦਾ ਹੈ, ਪੁੱਛਗਿੱਛ ਕੀਤੀ ਜਾਂਦੀ ਹੈ ਅਤੇ ਆਮਦਨ ਕਰ ਦੀ ਉਲੰਘਣਾ ਜਾਂ ਅਤਿਵਾਦ ਜਾਂ ਵੱਖਵਾਦ ਵਰਗੇ ਦੋਸ਼ਾਂ ਤਹਿਤ ਪਰਚੇ ਦਰਜ ਕਰਨ ਦੀ ਧਮਕੀ ਦਿੱਤੀ ਜਾਂਦੀ ਹੈ। ਕਈ ਪ੍ਰਮੁੱਖ ਪੱਤਰਕਾਰਾਂ ਨੂੰ ਹਿਰਾਸਤ 'ਚ ਲੈ ਕੇ ਨਜ਼ਰਬੰਦ ਕਰ ਲਿਆ ਗਿਆ ਹੈ ਜਾਂ ਕੈਦ ਦੀ ਸਜ਼ਾ ਦੇ ਕੇ ਜੇਲ੍ਹ ਭੇਜਿਆ ਗਿਆ ਹੈ।

ਅਸੀਂ ਡਰ ਦੇ ਸਾਢੇ ਹੇਠ ਕੰਮ ਕਰ ਰਹੇ ਹਾਂ। 2021 ਦੇ ਅਖ਼ੀਰ 'ਚ ਮੈਂ ਇਕ ਨੌਜਵਾਨ ਪੱਤਰਕਾਰ ਸੱਜਾਦ ਗੁਲ ਨਾਲ ਗੱਲ ਕੀਤੀ ਜਿਸ ਨੂੰ ਉਸ ਦੀ ਰਿਪੋਰਟਿੰਗ ਕਾਰਨ ਪਰੇਸ਼ਾਨ ਕੀਤਾ ਜਾ ਰਿਹਾ ਸੀ। ਉਸ ਨੇ ਦੱਸਿਆ ਕਿ ਉਹ ਗ੍ਰਿਫ਼ਤਾਰੀ ਦੇ ਡਰੋਂ ਹਰ ਰਾਤ ਪੂਰੀ ਤਰ੍ਹਾਂ ਕੱਪੜੇ

ਗਿਆ ਸੀ ਅਤੇ ਉਹ ਹੁਣ ਵੀ ਹਿਰਾਸਤ 'ਚ ਹੈ। ਬਹੁਤ ਸਾਰੇ ਪੱਤਰਕਾਰ ਆਪਣੇ ਉੱਪਰ ਸਵੈ-ਸੈਂਸਰ ਲਗਾ ਕੇ ਰੱਖਦੇ ਹਨ ਜਾਂ ਬਸ ਇਹ ਕਿੱਤਾ ਹੀ ਛੱਡ ਦਿੰਦੇ ਹਨ। ਗ੍ਰਿਫ਼ਤਾਰੀ ਦੇ ਡਰੋਂ ਕੁਝ ਵਿਦੇਸ਼ ਭੱਜ ਗਏ ਹਨ। ਭਾਰਤ ਸਰਕਾਰ ਨੇ ਘੱਟੋ-ਘੱਟ 20 ਹੋਰ ਪੱਤਰਕਾਰਾਂ ਦੇ ਵਿਦੇਸ਼ ਜਾਣ ਉੱਪਰ ਰੋਕ ਲਗਾਈ ਹੋਈ ਹੈ ਜਿਸ ਦਾ ਮਤਲਬ ਇਹ ਹੈ ਕਿ ਉਹ ਜਹਾਜ਼ ਫੜ ਕੇ ਦੇਸ਼ ਤੋਂ ਬਾਹਰ ਨਹੀਂ ਜਾ ਸਕਦੇ।

ਕਸ਼ਮੀਰ ਵਿਚ ਪੱਤਰਕਾਰੀ ਹਮੇਸ਼ਾ ਹੀ ਜਾਨ ਜ਼ੋਖ਼ਮ 'ਚ ਪਾਉਣ ਵਾਲਾ ਕੰਮ ਰਹੀ ਹੈ। ਭਾਰਤ ਅਤੇ ਪਾਕਿਸਤਾਨ ਦੋਵੇਂ ਹੀ ਇਸ ਪਹਾੜੀ ਖੇਤਰ ਉੱਪਰ ਦਾਅਵਾ ਕਰਦੇ ਹਨ ਜੋ ਦਹਾਕਿਆਂ ਤੋਂ ਯੁੱਧ ਅਤੇ ਵੱਖਵਾਦੀ ਬਗ਼ਾਵਤ 'ਚ ਗ੍ਰਸਤ ਹੈ। ਪੱਤਰਕਾਰ ਦੇ ਪੁੱਤਾਂ ਵਿਚਾਲੇ ਪਿਸ ਰਹੇ ਹਨ; ਇਕ ਪਾਸੇ ਉਨ੍ਹਾਂ ਨੂੰ ਭਾਰਤੀ ਫੌਜ/ਨੀਮ-ਫੌਜੀ ਤਾਕਤਾਂ ਵੱਲੋਂ ਡਰਾਇਆ ਧਮਕਾਇਆ ਜਾ ਰਿਹਾ ਹੈ, ਦੂਜੇ ਪਾਸੇ ਖਾੜਕੂਆਂ ਵੱਲੋਂ। ਦੋਵੇਂ ਹੀ ਇਸ ਨੂੰ ਆਪਣੇ ਕੰਟਰੋਲ 'ਚ ਕਰਨਾ ਚਾਹੁੰਦੇ ਹਨ ਕਿ ਸਟੋਰੀ ਕਿਵੇਂ ਪੇਸ਼ ਕੀਤੀਆਂ ਜਾਣ। 1990 ਤੋਂ 2018 ਦਰਮਿਆਨ ਕਸ਼ਮੀਰ ਵਿਚ ਘੱਟੋ-ਘੱਟ 19 ਪੱਤਰਕਾਰ ਮਾਰੇ ਗਏ।

ਫਿਰ ਵੀ ਕਸ਼ਮੀਰ ਵਿਚ ਪੱਤਰਕਾਰੀ ਵਧੀ-ਫੁੱਲੀ। ਅਖ਼ਬਾਰਾਂ ਅਤੇ ਨਿਊਜ਼ ਵੈੱਬਸਾਈਟਾਂ ਦਾ ਵਧਾਰਾ-ਪਸਾਰਾ ਹੋਇਆ, ਤੇ ਪ੍ਰਤਿਭਾਸ਼ਾਲੀ ਨੌਜਵਾਨ ਖੋਜੀ ਪੱਤਰਕਾਰਾਂ ਦੀ ਨਵੀਂ ਪੀੜ੍ਹੀ ਨੇ

ਚੁੱਪ ਕਰਾਉਣਾ ਹੈ ਜੋ ਵੱਖਵਾਦ ਦੀ ਜਾਂ ਸੁਲ੍ਹਾ-ਸਫ਼ਾਈ ਜਾਂ ਗੱਲਬਾਤ ਰਾਹੀਂ ਸਮਝੌਤੇ ਦੀ ਵਕਾਲਤ ਕਰਦੇ ਹਨ। ਕਸ਼ਮੀਰੀ ਅਖ਼ਬਾਰ ਸਰਕਾਰੀ ਇਸ਼ਤਿਹਾਰਬਾਜ਼ੀ ਅਤੇ ਮੀਡੀਆ ਸਬਸਿਡੀਆਂ ਉੱਪਰ ਬਹੁਤ ਜ਼ਿਆਦਾ ਨਿਰਭਰ ਹਨ, ਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਇਸ ਦਾ ਫ਼ਾਇਦਾ ਉਠਾਉਂਦੀ ਹੈ ਕਿ ਅਖ਼ਬਾਰ ਘਟਨਾਵਾਂ ਦੀ ਸਰਕਾਰੀ ਤੌਰ 'ਤੇ ਪ੍ਰਵਾਨਤ ਕਰਾਣੀ ਹੀ ਪੇਸ਼ ਕਰਨ। ਅੱਜ, ਕਸ਼ਮੀਰ ਦੀਆਂ ਕੁਝ ਕੁ ਨਿਊਜ਼ ਸੰਸਥਾਵਾਂ ਹੀ ਸਰਕਾਰੀ ਨੀਤੀ 'ਤੇ ਸਵਾਲ ਉਠਾਉਣ ਦੀ ਹਿੰਮਤ ਕਰਦੀਆਂ ਹਨ ਅਤੇ ਜ਼ਿਆਦਾਤਰ ਤਾਂ ਬਸ ਆਪਣਾ ਕਾਰੋਬਾਰ ਚੱਲਦਾ ਰੱਖਣ ਲਈ ਪ੍ਰਿਣਤ ਸਰਕਾਰੀ ਧੂੜੁ ਬਣ ਗਏ ਹਨ।

ਮੇਰਾ ਆਪਣਾ ਅਖ਼ਬਾਰ ਮੁਸ਼ਕਿਲ ਨਾਲ ਆਪਣੀ ਹੋਂਦ ਬਚਾ ਰਿਹਾ ਹੈ। 2019 ਵਿਚ ਮੈਂ ਇੰਟਰਨੈੱਟ ਬੰਦ ਕੀਤੇ ਜਾਣ ਨੂੰ ਚੁਣੌਤੀ ਦੇਣ ਲਈ ਮੁਕੱਦਮਾ ਦਾਇਰ ਕੀਤਾ। ਜਵਾਬੀ ਕਾਰਵਾਈ ਵਿਚ ਸਰਕਾਰ ਨੇ ਸਾਡੇ ਸ਼ੀਨਗਰ ਦਫ਼ਤਰ ਨੂੰ ਸੀਲ ਕਰ ਦਿੱਤਾ। ਸਾਡੇ ਬਹੁਤ ਸਾਰੇ ਪੱਤਰਕਾਰ ਛੱਡ ਕੇ ਚਲੇ ਗਏ ਹਨ ਅਤੇ ਸਾਡਾ ਕੰਮਕਾਰ ਅਪਾਹਜ਼ ਹੋ ਗਿਆ ਹੈ। ਹੁਣ ਜਦੋਂ ਮੈਂ ਸੁਝਾਅ ਦਿੰਦੀ ਹਾਂ ਕਿ ਅਸੀਂ ਜਨਤਕ ਮੁੱਦਿਆਂ 'ਤੇ ਧੜੱਲੇ ਨਾਲ ਰਿਪੋਰਟ ਕਰੀਏ ਤਾਂ ਮੈਨੂੰ ਆਪਣੇ ਸਟਾਫ਼ ਦੇ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ ਜੋ ਬਹੁਤ ਸੰਭਲ ਕੇ ਚੱਲ ਰਿਹਾ ਹੈ

ਬੇਖ਼ਬਰ ਅਵਾਮ ਅਤੇ ਜਾਂਚ ਤੇ ਜਵਾਬਦੇਹੀ ਤੋਂ ਮੁਕਤ ਸਰਕਾਰ ਲੋਕਤੰਤਰ ਲਈ ਖ਼ਤਰਾ ਹਨ ਪਰ ਮੌਦੀ ਦਾ ਇਰਾਦਾ ਇਸ ਨੂੰ ਪੂਰੇ ਭਾਰਤ ਵਿਚ ਦੁਹਰਾਉਣ ਦਾ ਹੈ। ਇਸ ਸਾਲ ਜਨਵਰੀ ਮਹੀਨੇ ਡਿਜੀਟਲ ਮੀਡੀਆ ਲਈ ਰਾਸ਼ਟਰੀ ਦਿਸ਼ਾ-ਨਿਰਦੇਸ਼ਾਂ ਜੋ ਪ੍ਰਸਤਾਵਿਤ ਸੋਧਾਂ ਪੇਸ਼ ਕੀਤੀਆਂ ਗਈਆਂ, ਉਹ ਉਨ੍ਹਾਂ ਦਿਸ਼ਾ-ਨਿਰਦੇਸ਼ਾਂ ਨਾਲ ਉੱਘੜਵੇਂ ਰੂਪ 'ਚ ਮਿਲਦੀਆਂ-ਜੁਲਦੀਆਂ ਹਨ ਜੋ ਕਸ਼ਮੀਰ ਉੱਪਰ ਬੋਧੀਆਂ ਗਈਆਂ ਹਨ ਜੋ ਸਰਕਾਰ ਵੱਲੋਂ ਥਾਪੇ ਤੱਥਾਂ ਦੇ ਜਾਂਚ ਕਰਤਾਵਾਂ ਨੂੰ ਔਨਲਾਈਨ ਸਮੱਗਰੀ ਉੱਪਰ 'ਜਾਅਲੀ ਜਾਂ ਝੂਠੀ' ਹੋਣ ਦਾ ਠੱਪਾ ਲਗਾਉਣ ਦਾ ਅਧਿਕਾਰ ਦਿੰਦੇ ਹਨ। ਇਨ੍ਹਾਂ ਤਬਦੀਲੀਆਂ ਦਾ ਐਲਾਨ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਹੀ ਸਰਕਾਰ ਨੇ ਔਨਲਾਈਨ ਪਲੇਟਫਾਰਮਾਂ ਨੂੰ ਪ੍ਰਧਾਨ ਮੰਤਰੀ ਦੀ ਆਲੋਚਨਾ ਕਰਨ ਵਾਲੀ ਬੀ.ਬੀ.ਸੀ. ਦਸਤਾਵੇਜ਼ੀ 'ਇੰਡੀਆ: ਦਿ ਮੌਦੀ ਕੁਐਸਚਨ' ਦੇ ਲਿੰਕ ਬਲੌਕ ਕਰਨ ਦਾ ਆਦੇਸ਼ ਦੇ ਦਿੱਤਾ। ਫਰ ਭਾਰਤ ਦੇ ਟੈਕਸ ਵਿਭਾਗ ਦੇ ਅਧਿਕਾਰੀਆਂ ਨੇ ਭਾਰਤ ਵਿਚ ਬ੍ਰਿਟਿਸ਼ ਬ੍ਰੈਂਡਕਾਸਟਰ (ਬੀ.ਬੀ.ਸੀ.) ਦੇ ਦਫ਼ਤਰਾਂ ਉੱਪਰ ਛਾਪੇ ਮਾਰੇ।

ਫਿਲਮ 'ਨੋ ਆਰਡੀਨਰੀ ਕੈਪੇਨ' ਨੇ ਜਿੱਤਿਆ 'ਬੈਸਟ ਐਂਟੀਐਂਸ ਐਵਾਰਡ'

ਫਿਲਮ 'ਨੋ ਆਰਡੀਨਰੀ ਕੈਪੇਨ' ਹਰਟਲੈਂਡ ਇੰਟਰਨੈਸ਼ਨਲ ਫਿਲਮ ਫੈਸਟੀਵਲ, ਸ਼ਾਂਤਾ ਬਾਰਬਰਾ, ਕਲਵਰ ਸਿਟੀ ਫਿਲਮ ਮੇਲੇ ਸਮੇਤ ਕਈ ਫਿਲਮ ਮੇਲਿਆਂ ਵਿੱਚ ਸ਼ਾਮਲ ਰਹੀ ਤੇ ਇਹ ਵਾਈ. ਈ. ਐਚ. ਅੰਤਰਰਾਸ਼ਟਰੀ ਮੇਲੇ ਦੀ ਜੇਤੂ ਫਿਲਮ ਹੈ। ਸ਼ਿਕਾਗੋ ਵਿੱਚ ਇਸ ਫਿਲਮ ਦਾ ਸ਼ੋਅ ਹੋਇਆ, ਜਿੱਥੇ ਫਿਲਮ ਨੇ ਅੰਤਰਰਾਸ਼ਟਰੀ ਪੱਧਰ 'ਤੇ 'ਬੈਸਟ ਐਂਟੀਐਂਸ ਐਵਾਰਡ' ਜਿੱਤਿਆ। 'ਨੋ ਆਰਡੀਨਰੀ ਕੈਪੇਨ' ਇੱਕ ਮਾਰਮਿਕ, ਦਿਲ ਨੂੰ ਫੂਹ ਲੈਣ ਵਾਲੀ ਤੇ ਪ੍ਰੇਰਣਾਦਾਇਕ ਫਿਲਮ ਹੈ। ਇਹ ਫਿਲਮ ਸੱਚੀ ਘਟਨਾ 'ਤੇ ਆਧਾਰਿਤ ਹੈ। ਇਹ ਫਿਲਮ

ਫਿਲਮ ਵਿੱਚ ਅੱਗੇ ਜੋ ਕੁਝ ਵੀ ਵਾਪਰਦਾ ਹੈ, ਇਹ ਉਸੇ ਦੀ ਕਹਾਣੀ ਹੈ। ਇਹ ਉਨ੍ਹਾਂ ਮਰੀਜ਼ਾਂ ਦੀ ਕਹਾਣੀ ਹੈ, ਜਿਹੜੇ ਇਸ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਹਨ। ਏ. ਐਲ. ਐਸ ਵਿੱਚ ਮੋਟਰ

ਹਾਲਾਤ ਬਾਣੀ ਗੁਜ਼ਰਨਾ ਪੈਂਦਾ ਹੈ। ਫਿਲਮ ਵਿੱਚ ਕਲਾਕਾਰਾਂ ਦੀ ਅੰਦਰੂਨੀ ਵੇਦਨਾ ਦੀ ਝਲਕ ਨਜ਼ਰ ਆਉਂਦੀ ਹੈ ਜਦ ਉਸਨੂੰ ਪਤਾ ਹੈ ਕਿ ਹੌਲੀ ਹੌਲੀ ਉਸਦੇ ਕਦਮ ਮੌਤ ਵਲ

ਅਪਣਾਉਣ ਦੀ ਲੋੜ ਹੈ, ਕਿਉਂਕਿ ਇਸ ਬਿਮਾਰੀ ਲਈ ਅਜੇ ਤੱਕ ਅਰਥਪੂਰਨ ਇਲਾਜ ਵੱਲ ਕੋਈ ਅਸਲ ਤਰੱਕੀ ਨਹੀਂ ਹੋਈ ਹੈ। ਇਸ ਲਈ ਬਿਮਾਰੀ ਦੇ ਇਲਾਜ ਲਈ ਨਵੇਂ ਹੱਲ ਲੱਭਣੇ, ਰਿਸਰਚ ਇੰਸਟੀਚਿਊਟ, ਸ਼ਕਤੀਸ਼ਾਲੀ ਖੋਜ ਵਿਭਾਗਾਂ ਦੀ ਸਥਾਪਨਾ ਲਈ ਤੇਜ਼ ਪਹੁੰਚ ਅਪਣਾਉਣ ਲਈ ਲਾਮਬੰਦ ਹੋਣ ਲਈ ਲਹਿਰ ਸ਼ੁਰੂ ਕਰਨ ਦੀ ਲੋੜ ਹੈ। ਬ੍ਰਾਇਨ ਅਤੇ ਸੈਂਡਰਾ ਨੇ ਆਪਣੇ ਨਵੇਂ ਅਤੇ ਪੁਰਾਣੇ ਦੋਸਤਾਂ ਨੂੰ ਇਸ ਲੜਾਈ ਵਿੱਚ ਸ਼ਾਮਲ ਕਰ ਕੇ ਦੂਜੇ ਮਰੀਜ਼ਾਂ ਨੂੰ ਅੱਕੜਾਂ ਦੇ ਬਾਵਜੂਦ ਜੀਉਣ ਲਈ ਪ੍ਰੇਰਿਆ ਅਤੇ ਇਸ ਸੰਗਠਨ ਨੇ ਇੱਕ ਸਮਾਜ ਵਜੋਂ ਲਾਮਬੰਦ ਹੋ ਕੇ ਇਸ ਨਾਮੁਰਾਦ ਬਿਮਾਰੀ ਦੇ ਖੋਜ ਲਈ ਫੰਡ ਇਕੱਠਾ ਕਰਨ ਲਈ ਪ੍ਰੇਰਿਤ ਕੀਤਾ।

ਅਧਿਕਾਰਤ ਤੌਰ 'ਤੇ 2019 ਵਿੱਚ ਇੱਕ ਕਾਂਗਰੇਸ਼ਨਲ ਕਮੇਟੀ ਦੇ ਸਾਹਮਣੇ ਏ. ਐਲ. ਐਸ. ਅਤੇ ਐਕਟ ਬਾਰੇ ਗਵਾਹੀ ਦਿੱਤੀ, ਵਿਧਾਇਕਾਂ ਨੂੰ ਇੱਕ ਮਰੀਜ਼ ਸਹਾਇਤਾ ਅੰਦੋਲਨ ਦਾ ਹਿੱਸਾ ਬਣਨ ਦੀਆਂ ਵਿਲੱਖਣ ਮੁਸ਼ਕਲਾਂ ਨੂੰ ਸਮਝਣ ਲਈ ਕਿਹਾ। ਉਸਦਾ ਅਸਰ ਇਹ ਹੁੰਦਾ ਹੈ ਕਿ ਇਹ ਫਿਲਮ ਇੱਕ ਸਕਾਰਾਤਮਕ ਨੋਟ 'ਤੇ ਖਤਮ ਹੁੰਦੀ ਹੈ, ਜਦੋਂ ਕਾਂਗਰਸ ਨੇ ਦਸੰਬਰ 2021 ਵਿੱਚ ਏ. ਐਲ. ਐਸ ਐਕਟ ਲਈ ਐਕਸਲਰੇਟਿੰਗ ਐਕਸੈਸ ਟੂ ਕ੍ਰਿਟੀਕਲ ਬੈਰੋਪੀਜ਼ ਨੂੰ ਪਾਸ ਕੀਤਾ। ਇਹ ਇਸ ਫਿਲਮ ਦਾ ਸਭ ਤੋਂ ਵੱਧ ਦਿਲਚਸਪ ਅਤੇ ਪ੍ਰੇਰਣਾਦਾਇਕ ਪੱਖ ਹੈ। ਇਹ ਪ੍ਰੇਰਣਾਦਾਇਕ ਅਤੇ ਗਿਆਨਵਾਨ ਫਿਲਮ ਹੈ। ਵਰਣਨਯੋਗ ਹੈ ਕਿ ਮਸ਼ਹੂਰ ਗਾਇਕ ਰੇਚਲ ਪਲੈਟਨ, ਜੋ ਆਪਣੀਆਂ ਛੁੱਟੀਆਂ 'ਤੇ ਸੰਯੋਗ ਨਾਲ ਇਸ ਜੋੜੇ ਨੂੰ ਮਿਲੀ ਅਤੇ ਉਨ੍ਹਾਂ ਨੂੰ ਫਿਲਮ ਲਈ ਆਪਣੇ ਹਿੱਟ "ਫਾਈਟ ਗੀਜ਼" ਦੇ ਅਧਿਕਾਰ ਦੇ ਦਿੱਤੇ।

ਸੁਰਿੰਦਰ ਸਿੰਘ ਭਾਟੀਆ
ਫੋਨ: 224-829-1437



ਬ੍ਰਾਇਨ ਵਾਲੈਚ ਅਤੇ ਸੈਂਡਰਾ

ਏ. ਐਲ. ਐਸ. ਨਾਂ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਕਿਰਦਾਰਾਂ ਦੀ ਕਹਾਣੀ ਹੈ।

'ਨੋ ਆਰਡੀਨਰੀ ਕੈਪੇਨ' ਫਿਲਮ ਐਕਟੀਵਿਸਟ ਬ੍ਰਾਇਨ ਵਾਲੈਚ ਬਾਰੇ ਹੈ, ਜੋ ਕਾਨੂੰਨ ਅਤੇ ਰਾਜਨੀਤੀ ਵਿੱਚ ਉੱਭਰਦਾ ਸਿਤਾਰਾ ਹੈ। ਬ੍ਰਾਇਨ ਵਾਲੈਚ ਸ਼ਿਕਾਗੋ ਵਿੱਚ ਵਕੀਲ ਤੇ ਅਥਲੀਟ ਹੈ। ਉਹ 2008 ਵਿੱਚ ਬਰਾਕ ਓਬਾਮਾ ਦੀ ਰਾਜਨੀਤਿਕ ਮੁਹਿੰਮ ਦੀ ਰਣਨੀਤੀ ਟੀਮ ਦੇ ਮੋਹਰੀ ਮੈਂਬਰਾਂ ਵਿੱਚ ਸ਼ਾਮਲ ਸੀ। ਸੈਂਡਰਾ ਵੀ ਉਸੇ ਦਫਤਰ ਵਿੱਚ ਕੰਮ ਕਰਦੀ ਸੀ ਤੇ ਇਸੇ ਟੀਮ ਦਾ ਹਿੱਸਾ ਸੀ। ਦੋਵੇਂ ਇੱਕ ਦੂਜੇ ਨੂੰ ਪਸੰਦ ਕਰਦੇ ਹਨ। ਬ੍ਰਾਇਨ ਤੇ ਸੈਂਡਰਾ ਆਪਸ ਵਿੱਚ ਵਿਆਹ ਕਰਵਾ ਲੈਂਦੇ ਹਨ। ਉਨ੍ਹਾਂ ਦੀ ਜ਼ਿੰਦਗੀ ਹੱਸਦਿਆਂ ਖੇਡਦਿਆਂ ਖੁਸ਼ੀ ਨਾਲ ਬਤੀਤ ਹੋ ਰਹੀ ਹੈ ਪਰ 2017 ਵਿੱਚ 37 ਸਾਲ ਦੀ ਉਮਰ ਵਿੱਚ, ਬ੍ਰਾਇਨ ਵਾਲੈਚ ਨੂੰ ਪਤਾ ਲੱਗਦਾ ਹੈ ਕਿ ਉਸ ਨੂੰ ਏ. ਐਲ. ਐਸ (ਜਿਸਨੂੰ ਐਮੀਓਟ੍ਰੋਫਿਕ ਲੈਟਰਲ ਸਕਲੋਰੋਸਿਸ, ਇੱਕ ਡੀਜਨਰੇਟਿਵ ਬਿਮਾਰੀ ਹੈ ਜੋ ਦਿਮਾਗ ਅਤੇ ਰੀੜ੍ਹ ਦੀ ਹੱਡੀ ਵਿੱਚ ਨਸਾਂ ਦੇ ਸੈੱਲਾਂ ਨੂੰ ਪ੍ਰਭਾਵਿਤ ਕਰਦੀ ਹੈ) ਬਿਮਾਰੀ ਹੈ। ਉਸੇ ਦਿਨ ਹੀ ਉਹ ਅਤੇ ਉਸਦੀ ਪਤਨੀ ਸੈਂਡਰਾ ਆਪਣੀ ਦੂਜੀ ਧੀ ਦਾ ਜਨਮ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਘਰ ਲੈ ਕੇ ਆਏ। ਬਹੁਤ ਸਾਰੇ ਏ. ਐਲ. ਐਸ. ਮਰੀਜ਼ਾਂ ਵਾਂਗ, ਵਾਲੈਚ ਨੂੰ ਇਹ ਨਹੀਂ ਪਤਾ ਸੀ ਕਿ ਇਹ ਇੱਕ ਲਾਇਲਾਜ ਬਿਮਾਰੀ ਹੈ ਤੇ ਇਸ ਨਾਲ ਲੋਕ ਮਹੀਨਿਆਂ ਜਾਂ ਕੁਝ ਸਾਲਾਂ ਦੇ ਅੰਦਰ ਮਰ ਜਾਂਦੇ ਹਨ। ਇੱਕ ਪਲ ਵਿੱਚ, ਸਭ ਕੁਝ ਬਦਲ ਗਿਆ। ਜ਼ਿੰਦਗੀ ਦੇ ਸਾਰੇ ਸੁਪਨੇ ਢਹਿ ਢੇਰੀ ਹੋ ਗਏ, ਹੁਣ ਘਰ ਦਾ ਮਾਹੌਲ ਉਦਰਿਆ ਉਦਰਿਆ ਸੀ, ਹਰ ਪਾਸੇ ਉਦਾਸੀ ਦਾ ਆਲਮ ਛਾ ਜਾਂਦਾ ਹੈ।

ਨਿਊਰਾਨਜ਼ ਨੂੰ ਸਮੇਂ ਦੇ ਨਾਲ-ਨਾਲ ਘੱਟ ਹੋਣ ਦਾ ਕਾਰਨ ਬਣਦਾ ਹੈ ਜਦ ਸਵੈ-ਇੱਛਤ ਮਾਸਪੇਸ਼ੀ ਦੀ ਕਿਰਿਆ ਹੌਲੀ ਹੌਲੀ ਪ੍ਰਭਾਵਿਤ ਹੁੰਦੀ ਹੈ, ਤੇ ਲੋਕ ਬੋਲਣ, ਖਾਣ, ਹਿੱਲਜ਼ੋਲ ਕਰਨ ਅਤੇ ਸਾਹ ਲੈਣ ਦੀ ਯੋਗਤਾ ਗੁਆ ਬੈਠਦੇ ਹਨ। ਫਿਲਮ ਵਿੱਚ ਇਸ ਬਿਮਾਰੀ ਨਾਲ ਜੂਝਦੇ ਹੋਰ ਕਈ ਪਾਤਰ ਵੀ ਹਨ। ਫਿਲਮ ਦੇਖ ਕੇ ਤੁਹਾਨੂੰ ਇਨ੍ਹਾਂ ਕਿਰਦਾਰਾਂ ਦੇ ਚਿਹਰੇ ਤੇ ਵੈਰਾਗੇ ਨੈਣਾਂ ਅੰਦਰੋਂ ਇੱਕ ਕਹਾਣੀ ਬੋਲਦੀ ਨਜ਼ਰ ਆਵੇਗੀ ਅਤੇ ਜਿਵੇਂ ਉਸ ਕਹਾਣੀ ਪਿੱਛੇ ਉਸ ਨਾਲ ਜੁੜੇ ਪਰਿਵਾਰ, ਲੋਕਾਂ, ਦੋਸਤਾਂ-ਮਿੱਤਰਾਂ, ਰਿਸ਼ਤੇਦਾਰਾਂ ਤੇ ਹੋਰ ਬਹੁਤ ਸਾਰੀਆਂ ਕਹਾਣੀਆਂ ਬੋਲ ਰਹੀਆਂ ਹੋਣ। ਇਹ ਕਹਾਣੀ ਪਾਤਰ ਦੇ ਮਨ 'ਚ ਚੱਲ ਰਹੇ ਅੰਤਰੀਵ ਕਾਰਜ ਦਾ ਅਹਿਸਾਸ, ਜਿਵੇਂ ਪਤਾ ਨਹੀਂ ਹੁਣ ਜ਼ਿੰਦਗੀ ਵਿੱਚ ਕੀ ਕਰਨਾ ਹੈ, ਮਾਨਸਿਕ ਭਾਰ ਨਾਲ ਮੱਠੀ ਹੁੰਦੀ ਜਾ ਰਹੀ ਜ਼ਿੰਦਗੀ ਦੀ ਰਫਤਾਰ ਬਾਰੇ ਹੈ। ਮਰੀਜ਼ ਜਿਸਮਾਨੀ ਭੱਜ ਦੌੜ ਨਹੀਂ ਕਰ ਸਕਦਾ, ਉਹ ਤੱਤ ਜੋ ਜ਼ਿੰਦਗੀ ਦੀ ਵਾਗਡੋਰ ਜਾਂ ਗਤੀਵਿਧੀ ਸੰਭਾਲਦਾ ਹੈ, ਉਸ ਦੀ ਸਰੀਰਕ ਤੇ ਮਾਨਸਿਕ ਸਮਰੱਥਾ ਦਿਨੋਂ ਦਿਨ ਘਟ ਰਹੀ ਹੈ, ਇਸੇ ਮਾਨਸਿਕ ਖਿੱਚੋਤਾਣ ਨੂੰ ਸਹਿੰਦੇ ਹੋਏ ਨਾਮੁਰਾਦ ਬਿਮਾਰੀ ਵਿੱਚ ਨਾ ਉਮੀਦ, ਨਾ ਆਸ, ਵਰਗੇ

ਵੱਧ ਰਹੇ ਹਨ। ਜਦ ਉਸਨੂੰ ਪਤਾ ਹੈ ਕਿ ਜਿਨ੍ਹਾਂ ਨੂੰ ਉਹ ਬੇਪਨਾਹ ਮੁਹੱਬਤ ਕਰਦਾ ਹੈ ਉਨ੍ਹਾਂ ਤੋਂ ਵਿਛੜ ਜਾਣਾ ਹੈ। ਉਨ੍ਹਾਂ ਨਾਲੋਂ ਨਾਤਾ ਤੋੜ ਜਾਣਾ ਹੈ। ਇਹੋ ਜਿਹੀ ਸਥਿਤੀ ਵਿੱਚ ਜੀਣਾ ਕਿੰਨਾ ਮੁਸ਼ਕਿਲ ਹੈ, ਬਸ ਜ਼ਿੰਦਗੀ ਦੇ ਦਿਨ ਗਿਣੇ, ਜ਼ਿੰਦਗੀ ਦਾ ਸਫਰ ਕਹਾਣੀ ਖਤਮ, ਬਸ ਆਪਣੇ ਆਪ ਨੂੰ ਦੁਨੀਆ ਤੋਂ ਰੁਖਸਤ ਕਰਨ ਲਈ ਤਿਆਰ ਕਰੋ। ਫਿਲਮ ਤੁਹਾਨੂੰ ਪੂਰ ਅੰਦਰ ਤੱਕ ਝੰਜੋੜ ਦੇਂਦੀ ਹੈ। ਫਿਲਮ ਦੇਖ ਕੇ ਕਈ ਦਰਸ਼ਕਾਂ ਦੀਆਂ ਅੱਖਾਂ ਨਮ ਹੋ ਜਾਂਦੀਆਂ ਹਨ। ਪਰ ਫਿਲਮ ਦਾ ਇੱਕ ਪੱਖ ਹੋਰ ਵੀ ਹੈ ਜਿਸ ਸੀਨ ਵਿੱਚ ਬ੍ਰਾਇਨ ਕਹਿੰਦਾ ਹੈ, ਤੁਹਾਡੇ ਕੋਲ ਇਸ ਤਰ੍ਹਾਂ ਦੀ ਸਥਿਤੀ ਵਿੱਚ ਦੋ ਵਿਕਲਪ ਹਨ: ਇੱਕ ਗੋਦ ਘੁਮਾਓ ਜਾਂ ਕੰਮ ਕਰੋ। ਬ੍ਰਾਇਨ ਅਤੇ ਸੈਂਡਰਾ ਨੇ ਕੰਮ ਕਰਨਾ ਚੁਣਿਆ। ਉਨ੍ਹਾਂ ਨੇ 'ਆਈ ਐਮ ਏ. ਐਲ. ਐਸ' ਨਾਂ ਦੀ ਸੰਸਥਾ ਦੀ ਸਥਾਪਨਾ ਕੀਤੀ, ਜਿਸ ਦਾ ਉਦੇਸ਼ ਜਨਤਕ ਅਤੇ ਸਰਕਾਰੀ ਜਾਗਰੂਕਤਾ ਵਧਾਉਣੀ ਹੈ। ਉਨ੍ਹਾਂ ਦੱਸਿਆ ਹੈ ਕਿ ਜਿਹੜੀ ਸਿਹਤ ਸੰਭਾਲ ਪ੍ਰਣਾਲੀ ਦੁਰਲੱਭ ਜਾਂ ਅੰਤਮ ਬਿਮਾਰੀਆਂ ਵਾਲੇ ਲੋਕਾਂ ਲਈ ਟੁੱਟ ਗਈ ਹੈ, ਉਸਨੂੰ ਬਦਲਣ ਦੀ ਲੋੜ ਹੈ। ਡਾਕਟਰੀ ਅਤੇ ਖੋਜ ਪ੍ਰਣਾਲੀ ਨੂੰ



ਫਿਲਮ ਇੰਡਸਟਰੀ ਦੇ ਸੁਰਿੰਦਰ ਸਿੰਘ ਭਾਟੀਆ, ਫਿਲਮ 'ਨੋ ਆਰਡੀਨਰੀ ਕੈਪੇਨ' ਦੇ ਹਾਲੀਵੁਡ ਡਾਇਰੈਕਟਰ ਕ੍ਰਿਸਟੋਫਰ ਬਰਕੇ ਨਾਲ।

ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਈ। ਇਹ ਕੋਈ ਸਾਧਾਰਨ ਮੁਹਿੰਮ ਨਹੀਂ ਸੀ। ਉਨ੍ਹਾਂ ਨੇ ਲੋਕਾਂ ਨੂੰ ਇਸ ਸਮੱਸਿਆ ਬਾਰੇ ਸਿੱਖਿਅਤ ਕੀਤਾ ਤੇ ਬਿਮਾਰੀ ਦੇ ਇਲਾਜ ਦੀ ਪ੍ਰਕਿਰਿਆ 'ਤੇ ਧਿਆਨ ਕੇਂਦ੍ਰਿਤ ਕਰਵਾਇਆ। ਇਸ ਲਈ ਇਹ ਆਮ ਮੁਹਿੰਮ ਨਹੀਂ ਸੀ, ਬ੍ਰਾਇਨ ਵਾਲੈਚ ਦੀ ਸਰਗਰਮੀ ਦਾ ਸਿਖਰ ਉਦੋਂ ਹੁੰਦਾ ਹੈ ਜਦੋਂ ਉਸ ਨੇ

ਚੈਨ ਜ਼ੁਕਰਬਰਗ ਫਾਊਂਡੇਸ਼ਨ ਨੇ ਵੀ ਇਸ ਫਿਲਮ ਲਈ ਸਹਿਯੋਗ ਦਿੱਤਾ। ਏਮਿਲੀ ਰਾਈਸ ਨੇ ਫਿਲਮ ਦਾ ਸੰਗੀਤ ਦਿੱਤਾ ਹੈ। ਇਸ ਫਿਲਮ ਦੇ ਨਿਰਮਾਤਾ ਟਿਮ ਰੁਮੇਲ ਤੇ ਬਰਕੇ ਹਨ। ਪ੍ਰੋਡਕਸ਼ਨ ਕੰਪਨੀ ਰੈੱਡਟੇਲ ਮਿਡੀਆ ਹੈ ਤੇ ਕਾਰਜਕਾਰੀ ਨਿਰਮਾਤਾ ਕੇਟੀ ਕੋਰਿਕ ਹਨ। ਫਿਲਮ ਦੇ ਨਿਰਦੇਸ਼ਕ ਕ੍ਰਿਸਟੋਫਰ ਬਰਕੇ ਹਨ।

ਮਾਤਾ ਬਹੁਤ ਬਿਮਾਰ ਗਹਿਰ ਗੰਭੀਰ ਸਥਿਤੀ ਵਿੱਚ ਅਖੀਰਲੇ ਸਾਹਾਂ ਤੱਕ ਪਹੁੰਚ ਗਈ। ਦਿਲ ਦੀਆਂ ਬਹੁਤੀਆਂ ਨਸਾਂ ਲਾਕਡਾਊਨ ਬਲਾਕ ਹੋ ਰਹੀਆਂ ਸਨ ਤੇ ਸਰੀਰ ਦੇ ਹੋਰ ਅੰਗਾਂ ਨੇ ਕੰਮ ਕਰਨਾ ਛੱਡ ਦਿੱਤਾ ਸੀ। ਅੰਤਰਰਾਸ਼ਟਰੀ ਖਬਰਾਂ ਅਨੁਸਾਰ ਕੋਵਿਡ 19 ਦੇ ਅਣਕਿਆਸੇ ਕਹਿਰ ਦੇ ਮਰੀਜ਼ਾਂ ਤੋਂ ਬਗੈਰ ਹੋਰ ਸਭ ਮਰੀਜ਼ਾਂ ਨੂੰ ਸਰਕਾਰ ਨੇ ਰੱਬ ਦੀ ਰਜ਼ਾ 'ਤੇ ਛੱਡ ਦੇਣ ਦੇ ਹੁਕਮ ਚਾੜ੍ਹ ਦਿੱਤੇ ਸਨ। ਪਤਾਧੜ ਕੋਵਿਡ ਮਰੀਜ਼ ਆਉਣ ਕਾਰਨ ਡਾਕਟਰਾਂ ਨੇ ਸਿਰ ਫੇਰ ਦਿੱਤਾ,



ਚਰਨਜੀਤ ਸਿੰਘ ਪੰਨੂ
ਫੋਨ: 408-608-4961

'ਪੈਸੇ ਬਰਬਾਦ ਨਾ ਕਰੋ। ਇਸ ਵੇਲੇ ਇਸ ਦਾ ਕੋਈ ਇਲਾਜ ਨਹੀਂ, ਮਾਤਾ ਨੇ ਨਹੀਂ ਬਚਣਾ, ਘਰ ਜਾ ਕੇ ਆਪ ਸੇਵਾ ਕਰ ਲਓ।' ਸਰਕਾਰੀ ਹਸਪਤਾਲ ਸਾਰੇ ਕੋਵਿਡ ਦੇ ਮਰੀਜ਼ਾਂ ਨਾਲ ਭਰ ਰਹੇ ਸਨ। ਸਿਰਫ ਕੁਝ ਪ੍ਰਾਈਵੇਟ ਹਸਪਤਾਲ ਹੀ ਸਿਫਾਰਸ਼ਾਂ ਤੇ ਪੈਸੇ ਦੇ ਲਾਲਚ ਨਾਲ ਖੁੱਲ੍ਹਦੇ ਸਨ। ਸਰਕਾਰੀ ਅਦਾਰੇ ਜਾਂ ਹੋਰ ਮਾਨਤਾ ਪ੍ਰਾਪਤ ਸਿਹਤ ਅਦਾਰੇ ਹੀ ਸਿਰਫ ਖੁੱਲ੍ਹੇ ਸਨ ਤੇ ਬਾਕੀਆਂ ਨੇ

ਲਾਕਡਾਊਨ

ਆਪ ਕੰਨੀ ਕਤਰਾ ਕੇ ਲਾਕਡਾਊਨ (ਤਾਲਾ-ਬੰਦ) ਕਰ ਦਿੱਤੇ ਸਨ। ਵਿਦੇਸ਼ ਰਹਿੰਦੇ ਪੁੱਤ ਪੋਤਰਿਆਂ ਦੀ ਮਾਂ ਦਾਦੀ ਆਖਰੀ ਸਾਹਾਂ 'ਤੇ ਹੋਣ ਕਾਰਨ ਸਖੀ ਸੁਲੱਖਣੀ ਮਾਤਾ ਦਾ ਚੰਗੇ ਤੋਂ ਚੰਗਾ ਇਲਾਜ ਕੀਤਾ ਗਿਆ। ਆਖਰ ਡਾਕਟਰਾਂ ਨੇ ਹੱਥ ਖੜ੍ਹੇ ਕਰ ਦਿੱਤੇ। ਚਾਰੇ ਉਂਗਲਾਂ ਬਰਾਬਰ ਨਹੀਂ ਹੁੰਦੀਆਂ। ਉਸ ਸਮੇਂ ਜਦ ਕਿਸੇ ਕਿਸਮ ਦੇ ਮਰੀਜ਼ ਨੂੰ ਛੂਹਣ ਤੋਂ ਵੀ ਪੁੱਤ, ਪੋਤਰੇ, ਦੋਹਤਰੇ, ਸਕੇ ਸੋਧਰੇ ਕੋਹਾਂ ਦੂਰ ਨੱਸਦੇ ਸਨ, ਕੋਲ ਰਹਿੰਦੇ ਪੋਤਰੇ ਕੰਧਾੜੇ ਚੁੱਕ ਕੇ ਘਰ ਲੈ ਆਏ।



ਘਰ ਪਹੁੰਚ ਕੇ ਉਹ ਨੌਂ-ਬਰ-ਨੌਂ ਹੋ ਗਈ ਤੇ ਕੁਝ ਅੱਖਾਂ ਝਮਕਦੀ ਤਰਲ ਪਦਾਰਥ ਮੂੰਹ 'ਚ ਪਾਉਣ ਲੱਗੀ। ਦੇਸੀ ਘਿਓ ਦੇ ਚਮਚੇ ਉਸ ਨੇ ਮੰਗ ਕੇ ਲੈ ਲਏ। ਰੇਡੀਓ ਤੇ ਟੀ. ਵੀ. 'ਤੇ ਉਹ ਆਪ ਹੋਰ ਅਨੇਕਾਂ ਮਰੀਜ਼ਾਂ ਨੂੰ ਲਿਲਕਤੀਆਂ ਕੱਢਦੇ, ਤੜਫਦੇ, ਚਿੱਟੀਆਂ ਵਰਦੀਆਂ ਵਿੱਚ ਬੰਦ ਹੁੰਦੇ, ਮਰਦੇ ਤੇ ਉਨ੍ਹਾਂ ਦੀ ਦੁਰਦਸਾ ਹੁੰਦੀ ਵੇਖਦੀ ਤਾਂ ਹੱਥ ਜੋੜਦੀ ਅਰਦਾਸਾਂ ਕਰਦੀ, 'ਰੱਬ ਸੱਚਿਆ

ਮੈਨੂੰ ਏਨਾ ਨਾ ਤੜਫਾ, ਇਨ੍ਹਾਂ ਉਪਰਲਿਆਂ ਨੂੰ ਹੋਰ ਤੰਗ ਨਾ ਕਰ, ਮੈਂ ਬਥੇਰੀ ਭੰਗ ਲਈ, ਹੋਰ ਨਹੀਂ ਜਿਊਣਾ ਚਾਹੁੰਦੀ, ਮੈਨੂੰ ਚੁੱਪ ਚਾਪ ਚੁੱਕ ਲੈ। ਮੇਰਾ ਬਿੱਕਰ ਆ ਜਾਵੇ ਤਾਂ ਵਾਹ ਭਲੀ, ਜੇ ਨਾ ਆਵੇ ਤਾਂ ਕਮਿੱਕਰ ਆਪੇ ਮੇਰਾ ਕਿਰਿਆਕ੍ਰਮ ਕਰ ਲਵੇਗਾ।' ਉਹ ਸੁੱਤ-ਉਨੀਦੇ ਵਿੱਚ ਆਖਰੀ ਵਾਰ ਬੁੜਬੁੜਾਉਂਦੀ ਬੇਹੋਸ਼ ਹੋ ਗਈ। ਬਿੱਕਰ ਪੋਤਰੇ ਨੂੰ ਅਮਰੀਕਾ ਫੋਨ ਕੀਤਾ ਗਿਆ, 'ਤੇਰੀ ਦਾਦੀ ਤੈਨੂੰ ਬਹੁਤ ਯਾਦ ਕਰਦੀ ਤੇਰਾ ਇੰਜ਼ਾਰ ਕਰ ਰਹੀ ਹੈ।' 'ਇੱਥੇ ਬੜਾ ਸਖਤ ਲਾਕਡਾਊਨ ਲੱਗਾ ਹੋਇਆ ਹੈ, ਅਸੀਂ ਬਾਹਰ ਨਹੀਂ ਨਿਕਲ ਸਕਦੇ। ਸਭ ਕੌਮਾਂਤਰੀ ਫਲਾਈਟਾਂ ਬੰਦ ਨੇ। ਮੈਂ ਨਹੀਂ ਆ ਸਕਦਾ। ਮੇਰੀ ਪਿਆਰੀ ਦਾਦੀ ਜੇ ਕਾਹਲੀ ਵਿੱਚ ਹੈ ਤਾਂ, ਤੁਸੀਂ ਆਪੇ ਨਜਿੱਠ ਲਓ।' ਅੱਗੋਂ ਝਟਪਟ ਜੁਆਬ ਆ ਗਿਆ। 'ਕੋਈ ਨਾ ਬਿੱਕਰ! ਮਾਤਾ ਦਾ ਜਗਾਜ਼ ਵੀ ਲਾਕਡਾਊਨ ਵਿੱਚ ਘਿਰ ਗਿਆ ਹੈ। ਘੋਰਤੂ ਵੱਜ ਰਹੇ ਨੇ, ਬੈਰੀਕੇਡ ਵਾਂਗ ਪਤਾ ਨਹੀਂ ਕਦੇ ਪਾਰ ਹੋਵੇ ਜਾਂ ਨਾ। ਤੂੰ ਆਪਣੇ ਲਾਕਡਾਊਨ ਦਾ ਫਿਕਰ ਕਰ। ਜਦ ਖੁੱਲ੍ਹਾ ਆ ਜਾਵੀਂ। ਹੋ ਸਕਦਾ ਮਾਤਾ ਵੀ ਇਨ੍ਹਾਂ ਲਾਕਡਾਊਨ ਬੰਧਿਸ਼ਾਂ ਵਿੱਚ ਘਿਰੀ ਤੇਰੀ ਉਡੀਕ ਕਰੇ।'

ਕਾਵਿ ਕਿਆਰੀ

ਵਿਛੋੜੇ ਦਾ ਸੱਲ
ਰੋਗ ਇਸ਼ਕੇ ਦਾ ਚੰਦਰਾ ਵੇ ਲਾ ਕੇ,
ਬਹਿ ਗਿਉਂ ਵਲੈਤ ਜਾ ਕੇ ਵੇ।
ਗਮ ਜਿੰਦਗੀ ਸਾਡੀ ਨੂੰ ਚੰਨਾ ਲਾ ਕੇ,
ਬਹਿ ਗਿਉਂ ਕੈਨੇਡਾ ਜਾ ਕੇ ਵੇ।

ਕੱਤੀਆਂ ਨ ਜਾਣ
'ਕੱਲੇ ਵੇ ਜਿੰਦ ਦੀਆਂ ਪੂਣੀਆਂ,
ਟੁੱਟ ਟੁੱਟ ਤੰਦ ਜਾਵੇ ਵੇ
ਸਧਰਾਂ ਰਹੀਆਂ ਉਣੀਆਂ।
ਕਿੱਝ ਚਿੱਤ ਨੂੰ ਮਨਾਵਾਂ ਲਾਰਾ ਲਾ ਕੇ,
ਬਹਿ ਗਿਉਂ ਅਮਰੀਕਾ ਜਾ ਕੇ ਵੇ।
ਰੋਗ ਇਸ਼ਕੇ ਦਾ...।

ਬੀੜ ਜਾਣਾ ਵੇਲਾ ਵੇ
ਫਿਰ ਆਣ ਕੇ ਪਛਤਾਵੇਂਗਾ,
ਢਲ ਗਏ ਪਰਛਾਵੇਂ ਵੇ
ਸੇਕ ਕਿੱਥੋਂ ਲਿਆਵੇਂਗਾ।
ਰਾਤਾਂ ਕਾਲੀਆਂ ਨੂੰ ਲਾਬੂ ਚੰਨਾ ਲਾ ਕੇ,
ਬਹਿ ਗਿਉਂ ਪ੍ਰਦੇਸ ਜਾ ਕੇ ਵੇ।

ਔਸੀਆਂ ਪਾ ਬੱਕੀਆਂ ਨੇ
ਗੋਲ ਗੋਲ ਬਾਹਵਾਂ ਵੇ,
ਅੱਖੀਆਂ ਉਦਾਸੀਆਂ ਨੇ
ਤੱਕ ਤੱਕ ਰਾਹਵਾਂ ਵੇ।

ਅੰਗ ਆਕੜੇ ਆ ਦੇਖ ਅੰਗਤਾਅ ਕੇ,
ਬਹਿ ਗਿਉਂ ਬਦੇਸ਼ ਜਾ ਕੇ ਵੇ।
ਰੋਗ ਇਸ਼ਕੇ ਦਾ ਢੋਲਾ ਸਾਨੂੰ ਲਾ ਕੇ,
ਬਹਿ ਗਿਉਂ ਪ੍ਰਦੇਸ ਜਾ ਕੇ ਵੇ।

ਇਹ ਜਵਾਨੀ ਕਦੇ ਮਿਲਣੀ ਨ
ਮਾਹੀਆ ਮੁੱਲ ਵੇ,
ਬੜੀ ਅਨਮੋਲ ਹੈ ਇਹ
ਨਾ ਹੀਰਿਆਂ ਦੇ ਤੁੱਲ ਵੇ।
ਕੀ ਕਰੇਂਗਾ ਯੂਰੋ ਦੀਆਂ ਪੰਡਾਂ ਲਿਆ ਕੇ,
ਬਹਿ ਗਿਉਂ ਸਪੇਨ ਜਾ ਕੇ ਵੇ,
ਬਹਿ ਗਿਉਂ ਪ੍ਰਦੇਸ ਜਾ ਕੇ ਵੇ।
-ਸੇਵਾ ਸਿੰਘ 'ਰੂਪਪੁਰੀ'

ਹਾਸ-ਵਿਅੰਗ
ਬੁੜ੍ਹੇ ਬਜ਼ੁਰਗ ਦਾ ਕੋਈ ਕਰੇ ਨਾ ਖਿਆਲ,
ਵਿਚਾਰਾ ਟੁੱਟੇ ਵਾਣ ਦੇ ਮੰਜੇ 'ਤੇ,
ਭੁੰਡ ਵਾਂਗੂੰ ਕੱਠਾ ਹੋਈ ਜਾਵੇ।
ਬੁੜ੍ਹੀ ਵਿਚਾਰੀ ਦੀ ਨਿਗਾਹ ਨੇੜੇ ਦੀ ਰਹਿਗੀ,
ਮੂੰਹ ਵਿੱਚ ਦੰਦ ਚਿਹਾ ਨਾ ਕੋਈ,
ਲਿੱਜਤ ਪਾਪੜ ਜੜਕ ਜੜਕ ਖਾਈ ਜਾਵੇ।
-ਅਮਰਜੀਤ ਸਿੰਘ ਤੂਰ
ਫੋਨ : 98784-69639

ਬਾਈਕਾਟ

ਗੁਰਮੀਤ ਕੜਿਆਲਵੀ ਦਾ ਨਾਂ ਉਨ੍ਹਾਂ ਲਿਖਾਰੀਆਂ ਵਿਚ ਬੋਲਦਾ ਹੈ ਜਿਨ੍ਹਾਂ ਨੇ ਸਮਾਜ ਦੀਆਂ ਪਰਤਾਂ ਬੜੇ ਸੂਖਮ ਢੰਗ ਨਾਲ ਫਰੋਲੀਆਂ ਹਨ। 'ਬਾਈਕਾਟ' ਨਾਂ ਦੀ ਕਹਾਣੀ ਵਿਚ ਉਸ ਨੇ ਪਿੰਡਾਂ ਵਿਚ ਆਮ ਸੁਣੀਏ ਸਮਾਜਿਕ ਬਾਈਕਾਟ ਦਾ ਮਸਲਾ ਛੋਹਿਆ ਹੈ ਅਤੇ ਵੱਖ-ਵੱਖ ਵਰਗਾਂ ਦੀ ਭੂਮਿਕਾ ਦੀ ਸਪਸ਼ਟ ਨਿਸ਼ਾਨਦੇਹੀ ਕੀਤੀ ਹੈ।

ਠੇਲ੍ਹੇ ਨੇ ਛੱਤ ਚੋਣ ਨਾਲ ਕੰਧਾਂ ਉਪਰ ਵਰਗੀਆਂ ਪਾਣੀ ਦੀਆਂ ਘਰਾਲਾਂ ਵੱਲ ਬੇਬਸੀ ਭਰੀਆਂ ਅੱਖਾਂ ਨਾਲ ਵੇਖਿਆ। ਨੀਰਾਂ 'ਚ ਪਾਣੀ ਪੈਣ ਨਾਲ ਚੜ੍ਹਦੇ ਪਾਸੇ ਦੀ ਕੰਧ ਬੈਠ ਗਈ ਸੀ। ਉਸ ਨੇ ਪਹਾੜ ਵਰਗਾ ਹਉਕਾ ਭਰਿਆ।

'ਕਿਉਂ ਬਦਲੇ ਲੈਣ...' ਉਸ ਦੇ ਮੂੰਹ 'ਚੋਂ ਰੱਬ ਨੂੰ ਮੋਟੀ ਸਾਰੀ ਗਾਲ ਆਪ ਮੁਹਾਰੇ ਨਿਕਲ ਗਈ।

ਝੜੀ ਦਾ ਅੱਜ ਚੌਥਾ ਦਿਨ ਸੀ। ਵੀਰਵਾਰ ਦਾ ਮੀਂਹ ਪੈਣਾ ਸ਼ੁਰੂ ਹੋਇਆ ਸੀ। ਲੋਕ ਆਖਦੇ-ਵੀਰਵਾਰ ਦੀ ਲੱਗੀ ਝੜੀ ਔਖੀ ਹਟਦੀ ਹੁੰਦੀ ਐ। ਆਮ ਤੌਰ 'ਤੇ ਇਨ੍ਹਾਂ ਦਿਨਾਂ 'ਚ ਕਤਾਕੇਦਾਰ ਘੁੱਪ ਵਰਦੀ। ਗਰਮੀ ਤੋਂ ਬਾਅਦ ਬੱਦਲਵਾਈ ਹੁੰਦੀ ਜਿਸ ਨਾਲ ਹੁੰਮਸ ਜਿਹਾ ਹੁੰਦਾ ਤੇ ਵਿੰਗਦਿਆਂ-ਵਿੰਗਦਿਆਂ ਗੜ੍ਹ-ਗੜ੍ਹ ਹੋਣ ਲੱਗ ਜਾਂਦੀ। ਵੱਟਾਂ ਤੋੜ ਮੀਂਹ ਪੈਣਾ, ਪਰਨਾਲੇ ਧਰਲ-ਧਰਲ ਵਗਦੇ ਤੇ ਪਾਣੀ ਬਿਨਾ ਧਰਤੀ ਦੀ ਪਿਆਸ ਬੁਝਾਏ ਕਿਤੇ ਦੀ ਕਿਤੇ ਰੁੜ੍ਹ ਜਾਂਦਾ ਪਰ ਹੁਣ ਤਾਂ ਨਿੱਕੀ ਨਿੱਕੀ ਕਣੀ ਪੈ ਰਹੀ ਸੀ। ਮੀਂਹ ਦੇ ਪਾਣੀ ਨੇ ਧਰਤੀ ਦੀ ਹਿੱਕ 'ਤੇ ਹੀ ਸਲੂਬ ਨਹੀਂ ਸੀ ਚਾੜ੍ਹ ਦਿੱਤੀ ਬਲਕਿ ਉਹ ਧੁਰ ਅੰਦਰ ਤਕ



ਗੁਰਮੀਤ ਕੜਿਆਲਵੀ

ਫੋਨ: +91-98726-40994

ਰੱਜ ਗਈ ਸੀ।

ਠੇਲ੍ਹੇ ਨੇ ਵਾਣ ਦੀ ਅਲਾਣੀ ਮੰਜੀ 'ਤੇ ਬੇਸ਼ੁੱਧ ਪਈ ਬੰਸੇ ਵੱਲ ਤਰਸ ਤੇ ਮੋਹ ਭਰੀਆਂ ਅੱਖਾਂ ਨਾਲ ਵੇਖਿਆ।

'ਐਨਾ ਈ ਸਾਬ ਸੀ ਤੇਰਾ! ਚਲੇ ਫੇਰ ਵੀ ਬਥੇਰੀ ਨਿਭਾ'ਤੀ। ਕਿਤੇ ਬੋੜੀ ਧੰਦ ਪਿੱਟੀ ਤੈਅ ਏਸ ਘਰ ਆ ਕੇ। ਹੁਣ ਤਾਂ ਨਰਕ 'ਚੋਂ...' ਉਸ ਨੇ ਆਖਰੀ ਸ਼ਬਦ 'ਛੁੱਟ ਈ ਜਾਏ ਤਾਂ ਚੰਗਾ' ਮੂੰਹ 'ਚ ਈ ਘੁੱਟ ਲਏ। ਘਰਵਾਲੀ ਦੀ ਮੌਤ ਬਾਰੇ ਸੋਚਦਿਆਂ ਠੇਲ੍ਹੇ ਦੇ ਦਿਲ ਨੂੰ ਹੌਲ ਪਿਆ।

ਕੀ ਕਰਾਂ? ਤੈਨੂੰ ਆਏ ਜੂਨ ਵਰੋਲਦੀ ਵੀ ਤਾਂ ਦੇਖਿਆ ਨੂੰ ਜਾਂਦਾ। ਨਾ ਹੁੰ—ਨਾ ਹਾਂ! ਮਨ 'ਚ ਆਏ ਬੁਰੇ ਖਿਆਲਾਂ ਬਾਰੇ ਠੇਲ੍ਹੇ ਨੇ ਜਿਵੇਂ ਬੰਸੇ ਤੋਂ ਮੁਆਫੀ ਮੰਗੀ।

ਹੈਗੀ ਤਾਂ ਔਖੀਓਂ ਈ... ਪਰ ਜੇ ਔਖੀ ਸੋਖੀ ਕੁਛ ਦਿਨ ਕੱਢ ਜੋ, ਚੰਗਾ ਈ ਐ। ਸ਼ੈਤ ਉਦੋਂ ਨੂੰ ਘਾਣੀ ਕਿਸੇ ਸਿਰੇ ਬੰਨੇ ਲੱਗ ਜੇ? ਸ਼ੈਤ ਪਿੰਡ ਆਲਿਆਂ ਦਾ ਮਨ ਭੌਂ ਪਏ? ਕੀ ਪਤਾ ਨੈਬੇ ਅਰਗਿਆਂ ਦਾ ਈ ਡਮਾਕ ਟਿਕਾਣੇ ਆ ਜੇ? ਠੇਲ੍ਹੇ ਨੂੰ ਨੈਬ 'ਤੇ ਰਹਿ-ਰਹਿ ਕੇ ਗੁੱਸਾ ਆਉਂਦਾ। ਗੁੱਸੇ ਦੀ ਇਹ ਘੁੰਮੇਰ ਕਈ ਦਿਨਾਂ ਤੋਂ ਉਸ ਦੇ ਦਿਮਾਗ ਨੂੰ ਚੜ੍ਹ ਰਹੀ ਸੀ।

ਨੈਬਾ ਮਜ਼ਦੂਰ ਧਿਰ ਦਾ ਮੁਹਰੈਲੀ ਸੀ ਜਿਸ ਨੇ ਝੋਨੇ ਦੀ ਵੱਧ ਲਵਾਈ ਦਾ ਮੁੱਦਾ ਚੁੱਕਿਆ ਸੀ। ਬਾਈਕਾਟ ਤੋਂ ਬਾਅਦ ਬਹੁਤੇ ਘਰ ਕੰਮ ਕਰਨ ਲਈ ਸਾਕ ਸਕੀਰੀਆਂ ਵਾਲੇ ਦੂਜੇ ਪਿੰਡਾਂ 'ਚ ਵਗ ਗਏ ਸਨ। ਕੁਝ ਬੰਦੇ ਸ਼ਹਿਰ ਉਸਾਰੀ ਦੇ ਕੰਮ ਲਈ ਮਿਸਤਰੀਆਂ ਨਾਲ ਜਾ ਲੱਗੇ। ਠੇਲ੍ਹੇ ਦੇ ਆਪਣੇ ਪੁੱਤਾਂ-ਨੂੰਹਾਂ ਤੇ ਉਨ੍ਹਾਂ ਦੇ ਜੁਆਕਾਂ ਨੂੰ ਦੂਜੇ ਪਿੰਡਾਂ 'ਚ ਝੋਨਾ ਲਾਉਣ ਲਈ ਜਾਣਾ ਪੈ ਰਿਹਾ ਸੀ।

'ਨਾ ਭਲਾ ਕੀ ਲੋੜ ਸੀ ਐਨਾ ਉਦਮੂਲ ਖੜ੍ਹਾ ਕਰਨਾ ਦੀ? ਕੰਜਰ ਆਪ ਤਾਂ ਸੈਕਲ ਚੱਕ ਕੇ ਸ਼ਹਿਰ ਵਗ ਜਾਉ ਮਿਸਤਰੀਆਂ ਨਾਲ ਦਿਹਾੜੀ ਮਜ਼ਦੂਰੀ ਕਰਨ, ਪਿੰਡ ਦੇ ਬਾਕੀ ਗਰੀਬ ਗੁਰਬੇ ਦਾ ਕੀ ਬਣੂ? ਐਨੀ ਗੱਲ ਕਾਹਨੂੰ ਸੋਚੀ ਹੋਊ? ਅਖੇ ਜੀ ਹਮ ਤੋ ਝੋਨੇ ਕੀ ਲਵਾਈ ਕੇ ਐਨੇ ਈ ਲਮੇਗੇ। ਲੈ ਲੇ ਖਵਕਦੇ-ਖੜਕਦੇ। ਵੇਖਿਓ ਕਿਤੇ ਲੋਟਾਂ 'ਚ ਭਾਨ ਨਾ ਪੈ ਜੇ। ਅਗਲਿਆਂ ਨੇ ਜਮਾ ਈ ਝੰਗਾ ਚੱਕ ਤਾ। ਲਵਾਈ ਪਿਛਲੇ ਸਾਲ ਨਾਲੋਂ ਤਾਂ ਕੀ ਵਧਾਉਣੀ ਸੀ-ਉਲਟਾ ਬਾਈਕਾਟ ਈ ਠੋਕ ਤਾ। ਹੁਣ ਤੁਰੇ ਫਿਰੇ ਕੰਮ ਧੰਦੇ ਆਸਤੇ ਬਾਹਰਲੇ ਪਿੰਡਾਂ 'ਚ ਖੁੱਚਾ ਕਢਾਉਂਦੇ। ਠੇਲ੍ਹੇ ਨੂੰ ਨੈਬ ਅਤੇ ਉਸ ਦੇ ਸਾਬੀਆਂ ਦਾ ਫੈਸਲਾ ਉੱਕਾ ਹੀ ਮੁਰਖਾਨਾ ਲੱਗਦਾ ਸੀ।

'ਉਂ ਪਿੰਡ ਆਲੇ ਕਿਹੜਾ ਕੁਛ ਸੋਚਦੇ ਵਿਚਾਰਦੇ... ਮੰਘਿਆਈ ਕਿੱਥੋਂ ਦੀ ਕਿੱਥੇ ਤੁਰਗੀ। ਸੌ ਦਾ ਲੋਟ ਤਾਂ ਸਮਝ ਲੈ ਵਈ ਦਸਾਂ 'ਚ ਈ ਚੱਲਦਾ। ਝੋਨੇ ਦੀ ਲਵਾਈ ਓਥੇ ਦੀ ਓਥੇ ਖੜ੍ਹੀ ਐ ਕੈਅ ਸਾਲਾਂ ਦੀ। ਐਸ ਗੱਲੋਂ ਤਾਂ ਨੈਬੇ ਅਰਗੇ ਵੀ ਸੱਚੇ ਈ ਪਿੱਟਦੇ।' ਕਦੇ ਠੇਲ੍ਹੇ ਨੂੰ ਨੈਬੇ ਹੋਰੀਂ ਪਿੰਡ ਵਾਲਿਆਂ ਨਾਲੋਂ ਜ਼ਿਆਦਾ ਸਹੀ ਲੱਗਦੇ।

'ਬਾਕੀ ਘੱਟ ਕੋਈ ਵੁਨੀ। ਦੋਵੇਂ ਧਿਰਾਂ ਈ ਲੀੜਿਆਂ 'ਚੋਂ ਬਾਹਰ ਹੋਈਆਂ ਫਿਰਦੀਆਂ। ਝਉਂ ਕੇ ਤਾਂ ਕੋਈ ਰਾਜੀ ਈ ਨੂੰ। ਐਹੋ ਜਾ ਕਿਹੜਾ ਮਸਲਾ ਹੁੰਦਾ ਜਿਹੜਾ ਬਹਿ ਕੇ ਹੱਲ ਨੀ ਹੁੰਦਾ। ਕਤਲਾਂ ਦੇ ਵੀ ਰਾਜੀਨਾਮੇ ਹੋ ਜਾਂਦੇ ਐ-ਇਹ ਕਿੱਡੀ ਕੁ ਗੱਲ ਐ? ਪਰ ਨਾ ਜੀ... ਘਰੋ ਘਰੀ ਆਗੂ ਹੋਏ ਪਏ ਐ। ਆਗੂ ਨੂੰ ਹੋਏ ਤਾਂ' ਠੇਲ੍ਹੇ ਦੇ ਮੱਥੇ ਉੱਤਲੇ ਵੱਟ ਸੰਘਣੇ ਹੋ ਗਏ।

'ਏਹ ਕਹਿੰਦੇ ਐਨੇ ਈ ਲੈਣੇ ਲਵਾਈ ਦੇ-ਓਹ ਕਹਿੰਦੇ ਪਿਛਲੀ ਵਾਰ ਨਾਲੋਂ ਧੋਲਾ ਵੱਧ ਨੂੰ ਦੇਣਾ। ਸੱਪ ਵਾਂਗੂੰ ਫਣ ਖਿਲਾਰੀ ਖੜ੍ਹੇ। ਐ ਕਿਮੇ ਚੱਲੂ? ਕੋਈ ਨਗਰ ਖੇਤੇ ਆਲੀ ਗੱਲ ਤਾਂ ਨਾ ਰਹੀ ਨਾ ਫਿਰ। ਆਏ ਤਾਂ ਪਿੰਡ ਜਮਾ ਈ ਮਰ ਮੁੱਕ ਜੂ। ਪੁੱਛਣ ਆਲਾ ਹੋਵੇ-ਆਏ ਕਿਤੇ ਸਰਦਾ ਇਕ ਦੂਜੇ ਬਿਨਾ?' ਠੇਲ੍ਹੇ ਨੂੰ ਪਿੰਡ ਵਾਲਿਆਂ ਵੱਲੋਂ ਕੀਤੇ ਬਾਈਕਾਟ ਕਾਰਨ ਭਾਈਚਾਰਕ ਸਾਂਝ ਟੁੱਟਣ ਦਾ ਝੋਰਾ ਤੋੜ-ਤੋੜ ਖਾਂਦਾ।

'ਚੰਗੇ ਭਲੇ ਵਸਦੇ ਰਸਦੇ ਹੁੰਦੇ, ਥੋੜ੍ਹੇ ਕੁ ਸਾਲਾਂ ਮਗਰੋਂ ਪਤਾ ਨੂੰ ਕੀ ਬਿੰਨ ਆ ਪੈਂਦੀ ਪਿੰਡ 'ਤੇ। ਠੇਲ੍ਹੇ ਨੇ ਅੱਖਾਂ 'ਤੇ ਹੱਥਾਂ ਦਾ ਛੱਪਰ ਬਣਾ ਕੇ ਚੜ੍ਹਦੇ ਪਾਸੇ ਦੇ ਘਰਾਂ ਵੱਲ ਨਿਗਾਹ ਮਾਰੀ, ਪਿੰਡ ਜਿਵੇਂ ਘੁੱਕ ਸੁੱਤਾ ਪਿਆ ਸੀ। ਠੇਲ੍ਹੇ ਨੂੰ ਪਹਾੜ ਵਾਲੇ ਪਾਸਿਓਂ ਕਾਲਾ ਸ਼ਾਹ ਬੱਦਲ ਚੜ੍ਹਿਆ ਆਉਂਦਾ ਜਾਪਿਆ। ਉਸ ਦਾ ਅੰਦਰ ਕੰਬ ਗਿਆ। ਕਈ ਵਰ੍ਹੇ ਪਹਿਲਾਂ ਵਾਪਰੀ ਘਟਨਾ ਉਸ ਦੀਆਂ ਅੱਖਾਂ ਅੰਗਿਓਂ ਲੰਘ ਗਈ।

'ਰਵੰਸ ਕੁਰੇ! ਓਦੋਂ ਵੀ ਆਹੀ ਦਿਨ ਸੀਗੇ। ਝੋਨੇ ਦੀ ਲਵਾਈ ਦੇ ਰੇਟਾਂ ਨੂੰ ਲੈ ਕੇ ਖਾਸਾ ਰੱਫਤ ਪਿਆ ਸੀਗਾ। ਦੋਏ ਧਿਰਾਂ ਤਣ ਕੇ ਖੜ੍ਹ ਗਈਆਂ ਸੀਗੀਆਂ ਇਕ ਦੂਏ ਮੂਹਰੇ। ਗੁਰੂ ਘਰ ਦੇ ਸਪੀਕਰ ਤੋਂ ਵਿਹੜੇ ਆਲਿਆਂ ਦੇ ਬਾਈਕਾਟ ਦੀਆਂ ਲੋਸਮੈਂਟਾਂ ਹੋਗੀਆਂ। ਪਿੰਡ ਆਲਿਆਂ ਨੇ ਮਤਾ ਪਾਸ ਕਰ ਕੇ ਗਰੀਬ ਗੁਰਬੇ ਨੂੰ ਖੇਤਾਂ ਬੰਨਿਆਂ 'ਚ ਵੜਨੋਂ ਡੱਕ ਤਾ। ਅੱਜ ਤਾਂ ਹਜੇ ਹੋਰ ਗੱਲ ਐ- ਓਦੋਂ ਤਾਂ ਸਾਰਾ ਗਰੀਬ-ਗੁਰਬਾ ਸੀਗਾ ਈ ਖੇਤਾਂ ਆਸਰੇ। ਯਾਦ ਈ ਹੋਊ ਤੈਨੂੰ?' ਠੇਲ੍ਹੇ ਨੇ ਘਰਵਾਲੀ ਤੋਂ ਹੁੰਗਾਰਾ ਭਰਾਉਣਾ ਚਾਹਿਆ ਪਰ ਹਰਬੰਸ ਕੌਰ ਤਾਂ ਉੱਕਾ ਈ ਬੇਸ਼ੁੱਧ ਪਈ ਸੀ।

'ਲੋਕ ਜੰਗਲ ਪਾਣੀ ਜਾਣ ਤੋਂ ਵੀ ਔਖੇ ਹੋਗੇ। ਕਿੱਲਿਆਂ ਨਾਲ ਬੰਨ੍ਹੇ ਪਸ਼ੂ ਭੁੱਖ ਨਾਲ ਅਤਿੰਗਣ ਲੱਗੇ। ਬੇਜ਼ਬਾਨਿਆਂ ਦਾ ਹਉ ਕੁਰਲਾਪ ਦੇਖਿਆ ਨਾ ਜਾਏ। ਜਾਣੀਦਾ ਜਾਨ ਮੁੱਠੀ 'ਚ ਆਗੀ। ਉੱਤੋਂ ਪਿੰਡ ਆਲਿਆਂ ਦੀਆਂ ਦਿਲ ਸਾੜਵੀਆਂ ਗੱਲਾਂ ਅੰਦਰ ਚੀਰਦੀਆਂ ਜਾਣ- ਅਖੇ, ਦੋ ਦਿਨਾਂ 'ਚ ਈ ਮਿਆਂ ਪੈਣਗੇ। ਗੋਡੇ ਰਗੜ-ਰਗੜ ਕੇ ਮਾਫੀਆਂ ਮੰਗਣਗੇ। ਪਾਣੀ ਤਾਂ ਪੁਲਾਂ ਬੱਲਿਓ ਈ ਵਗਣਾ।'

ਦੂਜੇ ਪਾਸਿਓਂ ਵਿਹੜੇ ਵਾਲੇ ਕਿਹੜਾ ਘੱਟ ਸੀਗੇ ਕਿਸੇ ਦੀ ਧੀ ਭੈਣ ਨਾਲੋਂ। ਉਹ ਅੱਡ ਆਖਣ, 'ਵੇਖ ਲਾਗੇ ਸਾਡੇ ਬਿਨਾ ਸਾਰਦਿਆਂ ਨੂੰ। ਜਿਹੜੀਆਂ ਜਨਾਨੀਆਂ ਸਾਰੀ-ਸਾਰੀ ਦਿਹਾੜੀ ਖੁਰਿਆਂ 'ਤੇ ਅੱਡੀਆਂ ਕੁਚਦੀਆਂ, ਉਹ ਤਾਂ ਝੋਨਾ ਲਾਉਣੋਂ ਰਹੀਆਂ। ਆਖਰ ਨੂੰ ਤਾਂ ਅਸੀਓਂ ਕੰਮ ਆਉਣਾ।' ਸਾਲਾਂ ਦੇ ਸਾਲ ਬੀੜ ਜਾਣ 'ਤੇ ਵੀ ਠੇਲ੍ਹੇ ਨੂੰ ਸਾਰੀਆਂ ਗੱਲਾਂ ਇੰਨ-ਬਿੰਨ ਯਾਦ ਸਨ। ਵਿਹੜੇ ਆਲੇ ਇਕ ਦੂਏ ਨੂੰ ਹੱਲਾਸ਼ੇਰੀ ਦੇਈ ਜਾਣ, 'ਬੱਸ ਜਿਮੇ ਕਿਮੇ ਕੱਢ' ਲੋ ਚਾਰ ਦਿਨ ਔਖੇ ਸੌਖੇ। ਭਿਆਂ ਬੋਲ ਜਾਣੀ ਪਿੰਡ ਆਲਿਆਂ ਦੀ। ਸਰਨਾ ਨੀ ਆਪਣੇ ਬਿਨਾ।'

'ਰਵੰਸ ਕੁਰੇ, 'ਆਪਣਾ ਇਕ ਦੂਏ ਬਿਨਾ ਨੂੰ ਸਰਨਾ' ਆਲੀ 'ਵਾਜ ਤਾਂ ਕਿਸੇ ਪਾਸਿਓਂ ਆਉਂਦੀਓ ਨੂੰ ਸੀਗੀ। ਕੋਈ ਤਾਂ ਕਿਸੇ ਪਾਸਿਓਂ ਤਾਂ ਹਾਅ ਦਾ ਨਾਅਰਾ ਮਾਰਦਾ। ਦੋਏ ਧਿਰਾਂ ਨੂੰ ਇਕ ਥਾਏਂ ਬਹਾ ਕੇ ਸਮਝੋਤਾ ਕਰਾਉਣ ਵੱਲ ਵੀ ਨਾ ਆਇਆ। ਪਿੰਡ ਤਾਂ ਜਿਮੇ ਉੱਕਾ ਈ ਬਿਗਾਨਾ ਹੋ ਗਿਆ ਸੀਗਾ। ਠੇਲ੍ਹੇ ਨੇ ਗਲੇ 'ਚ ਆ ਫਸਿਆ ਬਲਗਮ ਦਾ ਲੋਬੜਾ ਦੂਰ ਵਿਹੜੇ 'ਚ ਵਗਾਹ ਮਾਰਿਆ।

'ਉ ਵੇਖਿਆ ਜਾਏ, ਹੱਕ 'ਚ ਆਉਂਦਾ ਵੀ ਕੋਣ? ਪਿੰਡ ਦੇ ਗੁਰਮੁੱਖ ਸਿਓਂ ਅਰਗੇ ਦਾਨੇ-ਬਾਨੇ ਬੰਦੇ ਤਾਂ ਮੰਜੇ ਨਾਲ ਮੰਜਾ ਹੋਏ ਪਏ ਸਨ।

ਘਰਾਂ ਦੀ ਵਾਗਡੋਰ ਆਗੀ ਨਵੇਂ ਛੋਹਰਾਂ ਹੱਥੀਂ। ਉਨ੍ਹਾਂ ਨੂੰ ਕੀ ਪਤਾ ਵੀ ਪਿੰਡ ਦੀ ਭੋਇ 'ਚ ਗਰੀਬ-ਗੁਰਬੇ ਦਾ ਵੀ ਮੁੜ੍ਹਕਾ ਡੁੱਲਿਆ। ਹੋਰ ਐਮੋਂ ਤਾਂ ਨੂੰ ਟਿੱਬਿਆਂ 'ਚ ਵੀ ਝਰਮਲ-ਝਰਮਲ ਹੋਣ ਲੱਗਗੀ। ਠੇਲ੍ਹੇ ਨੂੰ ਲੱਗਿਆ ਜਿਵੇਂ ਬੰਸੇ ਬੋਲੀ ਹੋਵੇ ਪਰ ਉਹ ਤਾਂ ਜਵਾਂ ਚੁੱਪ ਤਾਣੀ ਪਈ ਸੀ। ਆਵਾਜ਼ ਤਾਂ ਠੇਲ੍ਹੇ ਦੇ ਆਪਣੇ ਅੰਦਰੋਂ ਆਈ ਸੀ। 'ਰਵੰਸ ਕੁਰੇ ਵਿਹੜੇ ਵਾਲੇ ਆਖਦੇ, 'ਮਸਟਰ ਮਹਿੰਦਰ ਸਿਹੁੰ ਜਾਣ ਬੁੱਝ ਕੇ ਟਲ ਗਿਆ। ਉਹ ਤਾਂ ਕਈ ਦਿਨਾਂ ਦਾ ਪਿੰਡ 'ਚ ਦਿਖਿਆ ਈ ਨਹੀਂ।' ਲੋਕਾਂ ਦੀਆਂ ਗੱਲਾਂ ਸੁਣ-ਸੁਣ ਕੇ

ਨਾ ਤਾਂ ਸੁੱਕਾ ਬਾਲਣ ਹੀ ਮਿਲਿਆ ਤੇ ਨਾ ਹੀ ਸਸਕਾਰ ਕਰਨ ਲਈ ਸਿਵਿਆਂ 'ਚ ਜਗ੍ਹਾ ਮਿਲੀ ਸੀ। ਪਿੰਡ ਆਲਿਆਂ ਨੇ ਸਾਂਝੇ ਸਿਵਿਆਂ 'ਚ ਸਸਕਾਰ ਕਰਨੋਂ ਡੱਕ ਦਿੱਤਾ। ਹਰਨਾਮੀ ਦੀ ਲਾਸ ਦਾ ਮੁਸ਼ਕ ਵਿਹੜੇ ਦੇ ਘਰਾਂ 'ਚੋਂ ਨਿਕਲ ਕੇ ਪਿੰਡ ਦੇ ਚੜ੍ਹਦੇ ਪਾਸੇ ਦੇ ਘਰਾਂ ਵੱਲ ਹੋ ਤੁਰਿਆ ਸੀ।

ਵਿਹੜੇ ਦੇ ਬੰਦਿਆਂ ਨੂੰ ਕੁੱਝ ਸਮਝ ਨਹੀਂ ਸੀ ਆ ਰਹੀ। ਉਨ੍ਹਾਂ ਸਾਰਿਆਂ ਦੇ ਚਿਹਰਿਆਂ 'ਤੇ, 'ਜੇ ਨੇੜੇ-ਤੇੜੇ ਦਰਿਆ ਵਗਦਾ ਹੁੰਦਾ ਤਾਂ ਮੁਰਦੇ ਨੂੰ ਦਰਿਆ ਬੁਰਦ ਈ ਕਰ ਦਿੰਦੇ। ਹੁਣ ਕੀ ਕੀਤਾ ਜਾਵੇ?' ਦਾ ਸਵਾਲ ਲਟਕਣ ਲੱਗਾ ਸੀ।



ਤੇਰੇ ਦਿਲ ਨੂੰ ਘੁਮੇਰ ਚੜ੍ਹਦੀ। ਤੇਰੀਆਂ ਆਖੀਆਂ ਗੱਲਾਂ ਮੈਨੂੰ ਅੱਜ ਵੀ ਯਾਦ ਐ, 'ਮਰੀਕੇ ਦੇ ਚਾਚਾ, ਮੇਰਾ ਮਨ ਨੂੰ ਮੰਨਦਾ। ਮਸਟਰ ਟਲ ਨੂੰ ਸਕਦਾ। ਦੋਆਂ ਜੀਆਂ ਦੇ ਦਿਲ 'ਚ ਤਾਂ ਗਰੀਬਾਂ ਆਸਤੇ ਦਿਆ ਈ ਬਾਹਲੀ ਐ। ਉਨ੍ਹਾਂ ਦੋਆਂ ਜੀਆਂ ਨੇ ਜਨੂਰ ਵਿਹੜੇ ਆਲਿਆਂ ਦੇ ਹੱਕ 'ਚ ਡੱਕਾ ਸਿੱਟਣਾ ਸੀਗਾ। ਮਾਸਟਰ ਹੁੰਦਾ ਆਹ ਨੋਬਤ ਨੂੰ ਸੀ ਆਉਣੀ।' ਤੂੰ ਲੋਕਾਂ ਨੂੰ ਵੀ ਏਹੀ ਆਖਦੀ ਫਿਰਦੀ ਸੀਗੀ।

'ਤੂੰ-ਮੈਂ ਕੀਹਨੂੰ-ਕੀਹਨੂੰ ਸਮਝਾਉਂਦੇ? ਲੋਕ ਆਂਹਦੇ,' ਆਖਰ ਨੂੰ ਮਾਸਟਰ ਨੇ ਵੀ ਆਵਦੇ ਸਰੀਕੇ ਕਬੀਲੇ 'ਚ ਰਹਿਣਾ। ਬਾਹਰ ਥੋੜ੍ਹੀ ਹੋਜੂ? ਅਗਲਿਆਂ ਗੁਰਦੁਆਰੇ ਬਹਿ ਕੇ ਸੌਂਹ ਪੁਆਈ ਐ। ਜੀਹਨੇ ਵਿਹੜੇ ਆਲਿਆਂ ਦਾ ਸਾਬ ਦਿੱਤਾ-ਅਗਲਿਆਂ ਭੌਂ ਭਾਂਡਾ ਤਿਆਗ ਦੇਣਾ।' ਜਿੰਨੇ ਮੂੰਹ ਓਨੀਆਂ ਈ ਗੱਲਾਂ ਸੀਗੀਆਂ। ਠੇਲ੍ਹੇ ਨੇ ਪਰਨੇ ਦੀ ਝੱਲ ਮਾਰ ਕੇ ਬੰਸੇ ਦੇ ਮੂੰਹ 'ਤੇ ਭਿਣਕਦੀਆਂ ਮੱਖੀਆਂ ਨੂੰ ਉਡਾਇਆ।

'ਵੇਖੀ ਕਿਤੇ... ਬੁੜ੍ਹੀ ਹਰਨਾਮੀ ਵਾਲੀ ਨਾ ਹੋਵੇ ਤੇਰੇ ਨਾਲ।' ਠੇਲ੍ਹੇ ਨੇ ਹਰਬੰਸ ਕੌਰ ਨੂੰ ਸੁਣਾਉਣ ਲਈ ਆਵਾਜ਼ ਉੱਚੀ ਕੀਤੀ। ਉਸ ਨੂੰ ਕਈ ਵਰ੍ਹੇ ਪਹਿਲਾਂ ਹੋਏ ਬਾਈਕਾਟ ਦੇ ਦਿਨਾਂ 'ਚ ਬੁੜ੍ਹੀ ਹਰਨਾਮੀ ਦੇ ਮਰਨ ਵਾਲੀ ਘਟਨਾ ਚੇਤੇ ਆਈ ਸੀ।

ਉਦੋਂ ਵੀ ਅੱਜ ਵਾਂਗੂੰ ਈ ਝੜੀ ਲੱਗੀ ਸੀ। ਵਿਹੜੇ ਦੇ ਕੱਚੇ ਘਰ ਦੜ੍ਹ-ਦੜ੍ਹ ਕਰ ਕੇ ਡਿੱਗੇ ਸਨ। ਪਾਲੂ ਟੈਟ ਦੇ ਕੱਚੇ ਘਰ ਦੀ ਕੰਧ ਦੇ ਡਿੱਗਣ ਦਾ ਖੜਕ ਅੱਧੇ ਪਿੰਡ ਨੇ ਸੁਣਿਆ ਸੀ। ਖੜਕ ਸੁਣਦਿਆਂ ਹੀ, ਕਈ ਦਿਨਾਂ ਤੋਂ ਮੰਜੇ 'ਤੇ ਹੱਡ ਗੋਡੇ ਰਗੜਦੀ ਹਰਨਾਮੀ ਦਾ ਭੌਰ ਲੰਮੀ ਉਡਾਰੀ ਮਾਰ ਗਿਆ। ਉਸ ਦੀ ਲਾਸ ਤਿੰਨ ਦਿਨ ਧਰਮਸਾਲਾ ਦੀ ਚੌਦੀ ਛੱਤ ਦੇ ਥੱਲੇ ਹੀ ਪਈ ਰਹੀ। ਪਿੰਡ 'ਚੋਂ

ਚਿੱਤਾ ਨਾਲ ਘਿਰੇ ਚਿਹਰੇ ਇਕ ਪਾਸਿਓਂ ਨਹੀਂ, ਕਈ ਪਾਸਿਆਂ ਤੋਂ ਘਿਰ ਗਏ ਸਨ। ਵਿਹੜੇ ਦੇ ਮੁਹਰੈਲੀ ਪ੍ਰਸ਼ਾਸਨ ਨੂੰ ਅਰਜ਼ੀ ਵੀ ਦੇ ਆਏ ਸਨ ਜਿਸ 'ਤੇ ਉਨ੍ਹਾਂ ਦੀਆਂ ਅੱਖਾਂ ਪੁੱਝਣ ਲਈ ਪਹਿਲਾਂ ਬੀ.ਡੀ.ਪੀ.ਓ. ਤੇ ਫਿਰ ਤਹਿਸੀਲਦਾਰ ਗੇੜਾ ਮਾਰ ਕੇ ਆਪਣੀ ਕਾਰਵਾਈ ਪਾ ਗਏ ਸਨ।

ਜਦੋਂ ਸਾਰਾ ਵਿਹੜਾ 'ਹੁਣ ਕੀ ਕਰੀਏ? ਹੁਣ ਕਿਧਰ ਜਾਈਏ?' ਦੀ ਘੁੰਮਣਘੇਰੀ 'ਚ ਉਲਝਿਆ ਪਿਆ ਸੀ, ਉਦੋਂ ਹੀ ਮਹਿੰਦਰ ਮਾਸਟਰ ਕਿਧਰੋਂ ਆ ਬਹੁਤਿਆ ਸੀ, 'ਚੱਕੋ ਲਾਸ, ਮੇਰੇ ਖੇਤਾਂ 'ਚ ਸਸਕਾਰ ਹੋਊ। ਬਾਲਣ ਜਿੰਨਾ ਚਾਹੀਦਾ, ਸਾਡੇ ਦਲਾਨ 'ਚੋਂ ਲੈ ਆਓ।'

ਹਰਨਾਮੀ ਦਾ ਸਸਕਾਰ ਉਸ ਦੀ ਮੌਤ ਤੋਂ ਚੌਥੇ ਦਿਨ ਹੋ ਸਕਿਆ ਸੀ। ਵਿਹੜੇ ਦੇ ਸਿਆਣੇ-ਬਿਆਣੇ ਦਾੜ੍ਹੀਆਂ ਵਾਲੇ ਬੰਦੇ ਮਾਸਟਰ ਮਹਿੰਦਰ ਦੇ ਗਲ ਲੱਗ ਕੇ ਰੋ ਪਏ ਸਨ। ਭੁੱਖ ਨਾਲ ਤੜਫਦੇ ਪਸ਼ੂਆਂ ਨੂੰ ਚੌਥੇ ਦਿਨ ਪੱਠੇ ਨਸੀਬ ਹੋਏ ਸਨ।

'ਰਵੰਸ ਕੁਰੇ... ਸਮਝ ਲੈ ਮਸਟਰ ਨੇ ਬੜੀ ਵੱਡੀ ਲਾਹਨਤ ਪਿੰਡ ਦੇ ਲੋਕਾਂ 'ਤੇ ਪਾਈ ਸੀਗੀ। ਲੋਕਾਂ ਨੇ ਵੀ ਆਵਦੇ ਅੰਦਰੋਂ ਕੁਛ ਨਾ ਕੁਛ ਟੁੱਟਦਾ ਮਸੂਸ ਕੀਤਾ। ਐ ਕਿਤੇ ਪਿੰਡ ਵਸਤੀ ਟੁੱਟਿਆ ਜਾਂਦੈ? ਵੇਖਾ-ਵੇਖੀ ਹੋਰ ਲੋਕ ਵੀ ਵੈਲੇ ਪੈਗੇ। ਹਰਨਾਮੀ ਦਾ 'ਫਸੋਸ ਕਰਨ ਦੇ ਬਹਾਨੇ ਪਿੰਡ ਆਲੇ ਉਨ੍ਹਾਂ ਦੇ ਘਰ ਆਗੇ। ਬਾਈਕਾਟ ਟੁੱਟ ਗਿਆ। ਉਸ ਨਰ ਬੰਦੇ ਕਰ ਕੇ ਪਿੰਡ 'ਚ ਠੰਢੀ ਮਿੱਠੀ ਹਵਾ ਦੇ ਬੁੱਲੇ ਵਗਣ ਲੱਗੇ ਸੀਗੇ। ਐਹੋ ਜੇ ਬੰਦੇ ਕਿਤੇ ਨਿੱਤ ਨਿੱਤ ਜੰਮਦੇ?' ਮਾਸਟਰ ਨੂੰ ਯਾਦ ਕਰਦਿਆਂ ਠੇਲ੍ਹੇ ਦਾ ਗਲਾ ਭਰ ਆਇਆ ਸੀ।

'ਹੁਣ ਕੀ ਹੋਊ? ਬਾਈਕਾਟ ਤਾਂ ਉਨ੍ਹਾਂ ਦਿਨਾਂ ਆਂਗੂੰ ਚੱਲੀ ਜਾਂਦਾ। ਉਦੋਂ ਆਂਗੂੰ ਈ ਮੀਂਹ ਪਈ ਜਾਂਦਾ। ਡੰਗਰ ਵੱਛਾ ਵੀ ਓਕਣ ਈ ਭੁੱਖ ਨਾ' ਵਿਲਕੀ ਜਾਂਦਾ। ਉਦੋਂ ਮੰਜੇ 'ਤੇ ਹਰਨਾਮੀ ਬੁੜ੍ਹੀ

ਪਈ ਸੀ- ਹੁਣ ਮੇਰੀ ਜਾਨ ਅੜੀ ਪਈ ਐ ਸੰਘ 'ਚ। ਜੇ ਕੁਛ ਹੋ ਕਰ ਗਿਆ, ਥੋਨੂੰ ਤਾਂ ਮਿੱਟੀ ਕਿਉਂਟਣੀ ਵੀ ਔਖੀ ਹੋਜੂ।' ਠੇਲ੍ਹੇ ਨੂੰ ਲੱਗਾ ਜਿਵੇਂ ਹਰਬੰਸ ਕੌਰ ਬੋਲੀ ਹੋਵੇ। ਉਹ ਅੱਖਾਂ ਖੋਲ੍ਹ ਕੇ ਹੈਰਾਨੀ ਨਾਲ ਬੰਸੇ ਵੱਲ ਝਾਕਿਆ। ਉਹ ਤਾਂ ਲੰਮੀ ਚੁੱਪ ਵੱਟੀ ਪਈ ਸੀ। ਇਹ ਆਵਾਜ਼ ਤਾਂ ਉਸ ਦੇ ਆਪਣੇ ਅੰਦਰੋਂ ਹੀ ਆਈ ਸੀ।

ਕਿੱਲੇ ਨਾਲ ਬੜੀ ਅੱਠ ਮਹੀਨਿਆਂ ਦੀ ਗੱਭਣ ਝੋਟੀ ਆਵਾਗੋਣ ਹੀ ਕਿੱਲੇ ਦੁਆਲੇ ਗੋੜੇ ਦਿੰਦੀ, ਮੂੰਹ ਉੱਪਰ ਚੁੱਕ ਕੇ 'ਔ ਔ' ਦੀ ਆਵਾਜ਼ ਕੱਢਦੀ ਸਿੰਗਾਂ ਨਾਲ ਵਾਰ-ਵਾਰ ਕਿੱਲੇ ਨੂੰ ਠਕੋਰੀ ਜਾਂਦੀ ਸੀ। ਠੇਲ੍ਹੇ ਤੋਂ ਝੋਟੀ ਦੀ ਭੁੱਖ ਜਰੀ ਨਾ ਗਈ।

'ਬੇਜ਼ਬਾਨ ਜੀਆਂ ਦਾ ਪਾਪ ਮਾਰਜੂ' ਝੋਟੀ ਵੱਲ ਵੇਖਦਿਆਂ ਠੇਲ੍ਹੇ ਨੇ ਅੱਖਾਂ ਦੇ ਕੋਇਆਂ 'ਚ ਉੱਤਰ ਆਇਆ ਪਾਣੀ ਸਾਫ਼ ਕੀਤਾ। ਇਹ ਝੋਟੀ ਨਿੰਮ ਵਾਲਿਆਂ ਤੋਂ ਅਧਿਆਰੇ 'ਤੇ ਲਿਆਂਦੀ ਸੀ। ਉਸ ਦਾ ਜੀਅ ਕੀਤਾ ਹੁਣੇ ਨਿੰਮ ਵਾਲਿਆਂ ਦੇ ਘਰ ਜਾਵੇ ਤੇ ਉਨ੍ਹਾਂ ਨੂੰ ਦੱਸੇ ਕਿ ਥੋੜੀ ਝੋਟੀ ਦਾ ਭੁੱਖ ਨਾਲ ਬੁਰਾ ਹਾਲ ਐ। ਹੋ ਸਕਦਾ ਪੰਡ ਚਾਰੇ ਦੀ ਈ ਦੇ ਦੇਣ।

'ਆਹ ਬਾਈਕਾਟ ਆਲਾ ਸਾਰਾ ਟਟਵੈਰ ਤਾਂ ਖੜ੍ਹਾ ਈ ਨਿੰਮ ਆਲਿਆਂ ਦੇ ਚਿੱਥੇ ਨੇ ਕੀਤਾ। ਉਹਦੀ ਤਾਂ ਜਬਾਨ ਵੀ ਗਿੱਠ ਲੰਮੀ ਐ। ਓਨੂੰ ਤਾਂ ਝੱਟ ਆਖ ਦੇਣਾ, 'ਬੰਦਾ ਬਣ ਕੇ ਝੋਟੀ ਸਾਡੇ ਕਿੱਲੇ 'ਤੇ ਬੰਨ੍ਹ ਜਾ।' ਚਿੱਥੇ ਨੂੰ ਕੀ ਪਤਾ, ਕੀ-ਕੀ ਆਸਾਂ ਲਾਈ ਬੈਨਾ ਸਾਰਾ ਟੱਬਰ ਕਰਮਾਂ ਵਾਲੀ ਦੇ ਸੂਏ 'ਤੇ। ਸੌ ਖੁੱਡਾਂ ਬੰਦ ਕਰਨੀਆਂ ਏਹਦੀ ਕਮਾਈ ਨਾਲ।' ਠੇਲ੍ਹਾ ਆਪਣੇ ਆਪ ਨਾਲ ਹੀ ਗੱਲਾਂ ਕਰੀ ਜਾ ਰਿਹਾ ਸੀ।

'ਰਵੰਸ ਕੁਰੇ! ਨਰਮਾ ਕਪਾਹ ਤਾਂ ਲੋਕ ਲਾਉਣੋਂ ਈ ਹਟਗੇ। ਜੇ ਲਾ ਦਿੰਦੇ ਆ ਤਾਂ ਟੀਡੇ ਨੂੰ ਲੱਗਦੇ। ਜੇ ਭੁੱਲ-ਭੁਲੇਖੇ ਟੀਡੇ ਲੱਗ ਜਾਣ ਤਾਂ ਖਿੜਦੇ ਨੂੰ। ਨਕਲੀ ਰੂਆਂ, ਸਪਰੇਆਂ ਨੇ ਝੁੱਗਾ ਚੌੜ ਕਰ ਤਾ। ਮੱਕੀ ਤਾਂ ਕੋਈ ਨੂੰ ਬੀਜਦਾ। ਵਾਢੀ ਦਾ ਕੰਮ ਵੀ ਹੱਥੀਂ ਨੂੰ ਹੁੰਦਾ। ਹਾੜ੍ਹੀ ਸਾਰੀ ਕਰਪੈਨਾਂ ਦੇ ਢਿੱਡ 'ਚ ਜਾ ਵੜਦੀ ਐ। ਲਾ ਪਾ ਕੇ ਝੋਨੇ ਦੀ ਲਵਾਈ ਰਹਿਗੀ। ਸਾਰਾ ਟੱਬਰ-ਟੂਰ ਰਲ ਕੇ ਚਾਰ ਦਿਨ ਹੰਭਲਾ ਮਾਰ ਲੈਂਦਾ। ਚਾਰ ਦਮੜੇ ਜੁੜ ਜਾਂਦੇ ਧੀ ਪੁੱਤ ਦੀ ਸਾਦੀ-ਵਿਆਹ ਆਸਤੇ। ਹੋਰ ਹੁਣ ਕੰਮ ਰਹਿ ਕਿਹੜਾ ਗਿਆ ਗਰੀਬ-ਗੁਰਬੇ ਦੇ ਕਰਨ ਗੋਚਰਾ? ਗਰੀਬ ਜਾਵੇ ਤਾਂ ਜਾਵੇ ਕਿੱਥੇ?' ਠੇਲ੍ਹੇ ਨੇ ਜਿਵੇਂ ਪਿੰਡ ਵਾਲਿਆਂ ਨੂੰ ਸਵਾਲ ਕੀਤਾ।

'ਪਿੰਡ 'ਚ ਤਾਂ ਜਣੀਦਾ ਰੂਹ ਈ ਨੂੰ ਰਹੀ। ਲੈ ਹੋਰ ਸੁਣ ਲਾ, ਬਾਰ ਆਲਿਆਂ ਦਾ ਬਲਦੇਵ ਸਿਹੁੰ ਕੈਅ ਵਰ੍ਹਿਆਂ ਬਾਅਦ ਲਟੈਰ ਹੋ ਕੇ ਪਿੰਡ ਰਹਿਣ ਆ ਗਿਆ। ਕਿਤੇ ਚੰਦੀਗੜ੍ਹ ਪਟਿਆਲੇ ਕੰਨੀ ਵੱਡਾ ਅਪਸਰ ਸੀਗਾ। ਅਖੇ ਜੀ, ਪਿੰਡ ਰਹਿ ਕੇ ਪਿੰਡ ਆਲਿਆਂ ਦੀ ਸੇਵਾ ਕਰੂੰ। ਸੋਚਦਾ ਹੋਊ ਕੁਛ ਨਾ ਕੁਛ ਸੁਧਾਰ ਕਰੂੰ ਪਿੰਡ ਦਾ। ਮੀਨਾ ਨੂੰ ਟਿਕਿਆ, ਭੱਜ ਗਿਆ। ਭੱਜ ਕੀ ਗਿਆ-ਭਜਾ' ਤਾ ਪਿੰਡ ਆਲਿਆਂ। ਵਤੀਰਾ ਈ ਐਹੋ ਜੁਾ ਕਰਿਆ ਅਗਲੇ ਨਾਲ। ਅਖੇ ਜੀ ਫੈਲਸੂਫੀਆਂ ਘੋਟਦਾ। ਦਿੱਲੀ ਦੱਖਣ ਘੁੰਮਿਆ ਬੰਦਾ ਏਨ੍ਹਾਂ ਨੂੰ ਫੈਲਸੂਫੀਆਂ ਘੋਟਦਾ ਲੱਗਾ। ਰਵੰਸ ਕੁਰੇ, ਜਦੋਂ ਪਿੰਡ ਆਲਿਆਂ ਤੋਂ ਐਹੋ ਜੁਾ ਬੰਦਾ ਨੂੰ ਬਰਦਾਸ਼ ਹੋਇਆ- ਹਮੀ ਤੁਮੀ ਕਿਆ ਚੀਜ ਐ?' ਠੇਲ੍ਹੇ ਨੇ ਹਰਬੰਸ ਕੌਰ ਦੇ ਗਿੱਚੀ ਪਿੱਛੇ ਹੱਥ ਰੱਖ ਕੇ ਬਿਨਾਉਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਿਹਾ। ਉਸ ਨੂੰ ਹਰਬੰਸ ਕੌਰ ਦੇ ਥੱਲੇ ਵਿਛਿਆ ਗਦੈਲਾ ਗਿੱਲਾ-ਗਿੱਲਾ ਲੱਗਾ।

'ਬੰਦਾ ਆਵਦੀ ਕਿਰਿਆ ਸੋਧਣ ਜੋਕਰਾ ਤਾਂ ਹੋਵੇ।' ਠੇਲ੍ਹੇ ਦਾ ਸਿਰ ਨਿਰਾਸ਼ਾ 'ਚ ਏਧਰ-ਓਧਰ ਹਿਲਣ ਲੱਗਾ। ਉਸ ਦੇ ਚਿਹਰੇ 'ਤੇ ਉਦਾਸੀ ਦੀ ਗੁੜ੍ਹੀ ਪਰਤ ਫਿਰ ਗਈ। ਉਸ ਨੇ ਇਕ ਹੱਥ ਨਾਲ ਹਰਬੰਸ ਨੂੰ ਮੋਢਿਆਂ ਤੋਂ ਫੜ ਕੇ ਪਾਸਾ ਦੁਆਇਆ ਤੇ ਦੂਜੇ ਹੱਥ ਨਾਲ ਸੁੱਕੇ ਖੇਸ ਦੀ ਤਹਿ ਮਾਰ ਕੇ ਉਸ ਦੇ ਥੱਲੇ ਦੇ ਦਿੱਤਾ।

'ਪਤਾ ਨੂੰ ਤੇਰੀ ਜਾਨ ਕਿੱਥੇ ਅੜੀ ਪਈ ਐ?' ਠੇਲ੍ਹੇ ਨੇ ਦਾੜ੍ਹੀ ਤਕ ਵਗ ਆਏ ਅੱਥਰੂਆਂ ਨੂੰ ਸਿਰ 'ਤੇ ਬੰਨ੍ਹੇ ਸਾਢੇ ਨਾਲ ਪੁੰਝਿਆ।

'ਮੈਨੂੰ ਲੱਗਦਾ ਡਰਦੀ ਏ ਕਿਤੇ ਹਰਨਾਮੀ ਬੁੜ੍ਹੀ ਆਲੀ ਨਾ ਹੋਜੇ। ਸੋਚਦੀ ਹੋਮੋਗੀ ਜੇ ਹਬੀ-ਨਬੀ ਹੋਗੀ- ਅਗਲਿਆਂ ਨੇ ਮੜ੍ਹੀਆਂ 'ਚ ਵੀ ਨੂੰ ਵੜਨ ਦੇਣਾ। ਹੁਣ ਤਾਂ ਮਹਿੰਦਰ ਮਸਟਰ ਵੀ ਹੈਨੀ। ਰੱਬ ਕੋਲ ਗਏ ਨੂੰ ਵੀ ਕੈਅ ਸਾਲ ਹੋਗੇ। ਮਸਟਰਨੀ ਵੀ ਹੈਨੀ ਤੁਰਨ-ਫਿਰਨ ਜੋਕਰੀ।'

'ਕਰਮਾ ਵਾਲੀਏ! ਮੈਨੂੰ ਤਾਂ ਪਿੰਡ ਵਾਲਿਆਂ ਦੀ ਸਮਝ ਨੂੰ ਲੱਗਦੀ— ਹਜੇ ਕੱਲ੍ਹ ਦੀਆਂ ਗੱਲਾਂ। ਕਰਨੇ ਦੀ ਬਿਮਾਰੀ ਦੇ ਦਿਨਾਂ 'ਚ ਘਰੋ ਘਰੀ ਰਾਸ਼ਨ ਵੰਡਦੇ ਫਿਰਦੇ ਸੀਗੇ। ਫਿਰ ਜਦੋਂ ਆਹ ਕਾਨੂੰਨ ਆਲਾ ਰੋਲਾ ਪਿਆ, ਓਦੋਂ ਵੀ

(ਬਾਕੀ ਅਗਲੇ ਸਫੇ 'ਤੇ)

ਅਜਨਾਲੇ ਦੀ ਘਟਨਾ ਅਤੇ ਸਮੇਂ ਦੀ ਚੁਣੌਤੀ

ਤਖ਼ਤਾ ਮਸਲਾ

ਕੁਝ ਦਿਨ ਪਹਿਲਾਂ, ਅਜਨਾਲਾ 'ਚ ਜੋ ਕੁਝ ਵਾਪਰਿਆ, ਦੇਖ/ਜਾਣ ਕੇ ਲੋਕ ਹੈਰਾਨ ਵੀ ਹੋਏ ਅਤੇ ਫਿਕਰਮੰਦ ਵੀ! ਬੰਦੂਕਾਂ, ਤਲਵਾਰਾਂ ਅਤੇ ਡਾਂਗਾਂ ਸੋਟਿਆਂ ਨਾਲ ਲੈਸ, ਮਰਦ-ਨੌਜਵਾਨਾਂ ਦੀ ਭੀੜ ਵਲੋਂ ਪੁਲਿਸ 'ਤੇ ਹਮਲਾ ਕਰਨਾ ਅਤੇ ਬੈਰੀਕੇਡ ਤੋੜ ਕੇ ਬਾਣੇ ਦੇ ਅੰਦਰ ਵੜ ਜਾਣਾ ਕੋਈ ਛੋਟੀ ਘਟਨਾ ਨਹੀਂ! ਇਸ ਘਟਨਾ ਪ੍ਰਤੀ, ਲੋਕਾਂ ਦੇ ਵੱਖ-ਵੱਖ ਹਿੱਸਿਆਂ ਨੇ ਵੱਖਰੇ-ਵੱਖਰੇ ਪ੍ਰਭਾਵ ਦਿੱਤੇ ਹਨ; ਕੋਈ ਇਸਨੂੰ ਭੜਕੀ ਹੋਈ ਭੀੜ ਦੀ ਗੁੰਡਾਗਰਦੀ, ਕੋਈ ਸ਼ਰਮਨਾਕ ਤੇ ਮੰਦਭਾਗੀ ਘਟਨਾ ਅਤੇ ਕੋਈ ਗੁਰੂ ਦੀ ਹਾਜ਼ਰੀ

ਲੀਡਰ ਅਤੇ ਕੈਬਨਿਟ ਮੰਤਰੀ ਜਸਵਿੰਦਰ ਬਰਾੜ ਸਟੇਜ ਤੋਂ ਬੋਲਣ ਲੱਗਾ ਤਾਂ ਸੰਤਾਂ ਨੂੰ ਉਸਦੀ ਕੋਈ ਗੱਲ ਠੀਕ ਨਾ ਲੱਗੀ। ਸੰਤਾਂ ਨੇ ਉਸਨੂੰ ਟੋਕਿਆ ਪਰ ਅਕਾਲੀ ਮੰਤਰੀ ਨੇ ਉਸੇ ਵਕਤ ਸਿਰਫ਼ ਐਨਾ ਕਹਿ ਕੇ ਚੁੱਪ ਕਰਾ ਦਿੱਤਾ ਕਿ 'ਸੰਤ ਜੀ, ਬੇਨੂੰ ਇਨ੍ਹਾਂ ਗੱਲਾਂ ਦਾ ਨਹੀਂ ਪਤਾ'। ਸੰਤ ਜੀ ਚੁੱਪ ਹੋ ਗਏ, ਕਿਉਂਕਿ ਸੰਤਾਂ ਦੀ ਲਹਿਰ ਦਾ ਇਹ ਅਜੇ ਪਹਿਲਾ ਦੌਰ ਸੀ ਅਤੇ ਸੰਤਾਂ ਦੀ ਮਸ਼ਹੂਰੀ ਅਜੇ ਨੀਵੀਂ ਪੱਧਰ 'ਤੇ ਸੀ। ਉਸ ਤੋਂ ਬਾਅਦ ਜਦੋਂ ਲੁਧਿਆਣੇ 'ਚ ਅਕਾਲੀ ਦਲ ਦੀ ਸੂਬਾ ਪੱਧਰੀ ਵੱਡੀ ਕਾਨਫਰੰਸ ਹੋਈ ਤਾਂ ਸੰਤ ਭਿੰਡਰਾਂਵਾਲੇ ਵੀ ਆਪਣੇ ਜਥੇ ਸਮੇਤ ਆ ਕੇ ਪੰਡਾਲ 'ਚ ਬੈਠ ਗਏ। ਫਿਰ ਉਠੇ, ਸਟੇਜ 'ਤੇ ਚੜ੍ਹ ਕੇ ਮਾਈਕ ਫੜਿਆ, ਜੋ ਕੁਝ ਬੋਲਣਾ ਚਾਹੁੰਦੇ ਸੀ ਬੋਲਿਆ ਅਤੇ ਆਪਣਾ ਜਥਾ ਲੈ ਕੇ ਚਲੇ ਗਏ। ਕਿਉਂਕਿ ਉਸ ਸਮੇਂ ਤੱਕ ਸੰਤਾਂ ਦੀ ਲਹਿਰ ਤਕਤਾਈ ਫੜ ਚੁੱਕੀ ਸੀ ਇਸ ਲਈ ਸਟੇਜ ਦੇ ਪ੍ਰਬੰਧਕ ਜ਼ੁਅਰਤ ਨਹੀਂ ਕਰ ਸਕੇ ਕਿ ਸੰਤਾਂ ਨੂੰ ਕਹਿ ਸਕਣ ਕਿ ਇਹ ਸਾਡੀ ਸਟੇਜ ਹੈ, ਇਸ ਲਈ ਇਥੋਂ ਬੋਲਣ ਲਈ ਤੁਹਾਨੂੰ ਸਾਥੋਂ ਇਜਾਜ਼ਤ ਲੈਣੀ ਚਾਹੀਦੀ ਸੀ! ਜਾਂ ਫਿਰ ਇਹ ਕਹਿ ਸਕਣ ਕਿ ਜੇ ਕੁਝ ਤੁਸੀਂ ਬੋਲਿਆ ਉਹ ਸਾਡੀ ਸਮਝ ਮੁਤਾਬਕ ਕਿਸੇ ਤਰ੍ਹਾਂ ਵੀ ਠੀਕ ਨਹੀਂ ਸੀ।



ਪਰਮਜੀਤ 'ਰੋਡੇ'
ਫੋਨ: 737 274 2370

'ਚ ਕੀਤਾ ਅਪਰਾਧ ਕਹਿ ਰਿਹਾ ਹੈ! ਕਈਆਂ ਨੂੰ ਸਿਰਫ਼ ਇਹ ਇਤਰਾਜ਼ ਹੈ ਕਿ ਜੇ ਅਜਿਹਾ ਕੁਝ ਕਰਨਾ ਵੀ ਸੀ ਤਾਂ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਨਹੀਂ ਸੀ ਬਣਾਉਣਾ ਚਾਹੀਦਾ! ਮੈਨੂੰ ਲੱਗਦੇ ਇਸ ਘਟਨਾ ਨੂੰ ਹੁੱਲੜਬਾਜ਼ੀ ਤੇ ਗੁੰਡਾਗਰਦੀ ਤੱਕ ਸੁੰਗੋੜਨਾ ਮਸਲੇ ਦੀ ਗੰਭੀਰਤਾ ਨੂੰ ਘਟਾ ਕੇ ਦੇਖਣਾ ਹੈ। ਉਂਜ ਵੀ ਜੇ ਪੁਲਿਸ ਨਾਲ ਟੱਕਰ ਲੈਣੀ ਤੇ ਬੈਰੀਕੇਡ ਤੋੜ ਕੇ ਬਾਣੇ ਅੰਦਰ ਵੜ ਜਾਣਾ ਹੀ ਗੁੰਡਾਗਰਦੀ ਹੋਈ ਤਾਂ ਜਦੋਂ ਕਿਸਾਨ, ਪੁਲਿਸ ਵਲੋਂ ਲਾਏ ਬੈਰੀਕੇਡ ਨੂੰ ਤੋੜ ਕੇ ਧੱਕੇ ਨਾਲ ਦਿੱਲੀ ਦੇ ਬਾਰਡਰ 'ਤੇ ਜਾ ਬੈਠੇ ਸਨ ਤਾਂ ਉਹ ਕੀ ਸੀ? ਜਾਂ ਫਿਰ ਮੇਰੇ 'ਚ ਕਿਸਾਨ ਮੁਜ਼ਾਹਰੇ ਸਮੇਂ ਜਦੋਂ ਕਿਸਾਨਾਂ ਨੇ ਭੱਜੇ ਜਾਂਦੇ ਪੁਲਸੀਆਂ ਦੇ ਡਾਂਗਾਂ ਮਾਰੀਆਂ ਸਨ, ਤੁਸੀਂ ਉਸਨੂੰ ਕੀ ਕਹੋਗੇ? ਥੋੜੀ ਦਲੀਲ ਮੁਤਾਬਕ ਤਾਂ ਇਨ੍ਹਾਂ ਘਟਨਾਵਾਂ ਨੂੰ ਵੀ ਗੁੰਡਾਗਰਦੀ ਕਹਿਣਾ ਬਣਦਾ ਹੈ! ਹਕੀਕਤ ਇਹ ਹੈ ਕਿ ਸਿੱਖ ਫਿਰਕੂ-ਸਿਆਸੀ ਲਹਿਰ ਇਸ ਵਕਤ ਉਠਾਣ ਦੇ ਰੋਅ 'ਚ ਹੈ ਅਤੇ ਅਜਨਾਲੇ ਦੀ ਘਟਨਾ ਨੂੰ ਇਸਦੇ ਅੰਗ ਵਜੋਂ ਹੀ ਲੈਣਾ ਚਾਹੀਦਾ ਹੈ! ਅਸਲ 'ਚ; ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਤੇ ਆਰ ਐੱਸ ਐੱਸ ਵਲੋਂ ਦੇਸ਼ ਭਰ 'ਚ ਸਿਰਜਿਆ ਫਿਰਕੂ ਮਾਹੌਲ, ਪੰਜਾਬੀ ਸਮਾਜ 'ਚ ਪੈਦਾ ਹੋਇਆ ਸਿਆਸੀ ਖਲਾਅ ਅਤੇ ਪੰਜਾਬ ਦੀ ਜਵਾਨੀ ਦੇ ਮਨਾਂ 'ਚ ਪੰਜਾਬ ਨਾਲ ਧੱਕੇ ਦੀ ਥਾਂ ਸਿੱਖਾਂ ਨਾਲ ਧੱਕੇ ਦਾ ਖੜ੍ਹਾ ਕੀਤਾ ਹੁਆ, ਇਸ ਨਾਂਹ-ਪੱਖੀ ਵਰਤਾਰੇ ਲਈ ਜ਼ਰਖੇਜ਼ ਭੋਇੰ ਮੁਹੱਈਆ ਕਰ ਰਿਹਾ ਹੈ।

ਇਹੀ ਗੱਲ ਹੁਣ ਅੰਮ੍ਰਿਤਪਾਲ ਦੇ ਮਾਮਲੇ 'ਚ ਵੀ ਸੱਚ ਹੈ! ਉਸ ਵਲੋਂ ਮੁੜ ਸੂਰੂ ਕੀਤੀ ਇਹ ਧਰਮ-ਆਧਾਰਤ ਫਿਰਕੂ ਲਹਿਰ ਜੇ ਜ਼ੋਰ ਫੜ ਜਾਂਦੀ ਹੈ ਤਾਂ ਸਿਆਸੀ ਪਾਰਟੀਆਂ ਦੇ ਉਹ ਲੀਡਰ ਜਿਹੜੇ ਅੱਜ ਅੰਮ੍ਰਿਤਪਾਲ ਦੇ ਖ਼ਿਲਾਫ਼ ਹੁੱਬ-ਹੁੱਬ ਕੇ ਬੋਲ ਰਹੇ ਅਤੇ ਟੈਲੀਵਿਜ਼ਨ ਚੈਨਲਾਂ 'ਤੇ ਸਾਬੁੰ ਦਾ ਭੇੜ ਕਰਨ ਵਾਲੇ ਇਨ੍ਹਾਂ ਪਾਰਟੀਆਂ ਦੇ ਅਜੋਕੇ ਸਪੋਕਸਮੈਨ, ਸਿਰਫ਼ ਇਕ ਘੁਰਕੀ ਦੀ ਮਾਰ ਹਨ। ਸੰਤ ਜਰਨੈਲ ਸਿੰਘ ਦੇ ਦੌਰ ਮੌਕੇ, ਕਾਂਗਰਸ ਪਾਰਟੀ ਦੇ ਨਿਯਤਕ ਲੀਡਰ ਵਜੋਂ ਜਾਣੇ ਜਾਂਦੇ ਗੁਰਚਰਨ ਸਿੰਘ ਨਿਹਾਲੇਵਾਲਾ ਨੇ 'ਭਿੰਡਰਾਂਵਾਲੇ' ਸਬੰਧੀ ਇਕ ਬਿਆਨ ਦਿੱਤਾ ਕਿ 'ਮੈਨੂੰ ਮੁੱਖ ਮੰਤਰੀ ਬਣਾਓ, ਮੈਂ ਸਾਧ ਨੂੰ ਦੋ ਦਿਨਾਂ 'ਚ ਸਿੱਧਾ ਕਰ ਦੇਉ'। ਭਿੰਡਰਾਂਵਾਲਾ ਨੇ ਉਸਦੇ ਨਾਮ ਦੀ ਪਰਚੀ ਅਜੇ 'ਘੜੇ' 'ਚ ਪਾਈ ਨਹੀਂ ਸੀ ਕਿ ਇਸ ਨਿਯਤਕ ਲੀਡਰ ਨੇ 'ਆਪਣੀ ਪਤਨੀ ਨੂੰ ਅੰਮ੍ਰਿਤਸਰ 'ਸੰਤ ਜੀ' ਕੋਲ ਮੁਆਫੀ ਮੰਗਣ ਲਈ ਭੇਜ ਦਿੱਤਾ।

ਹਮਲਾ ਕਰਨਾ ਅਤੇ ਪੁਲਿਸ ਨੂੰ ਮਜ਼ਬੂਰ ਕਰਨਾ ਕਿ ਗ੍ਰਿਫ਼ਤਾਰ ਵਿਅਕਤੀ ਤੋਂ ਕੌਸ ਵਾਪਿਸ ਲਵੇ! ਫਿਰ ਉਸ ਵਲੋਂ, ਐਸ.ਪੀ. ਦੇ ਸਾਹਮਣੀ ਕਰਮੀ 'ਤੇ ਬੈਠ ਕੇ ਕਹਿਣਾ ਕਿ 'ਜੇ ਹਿੰਮਤ ਹੈ ਤਾਂ ਮੈਨੂੰ ਗ੍ਰਿਫ਼ਤਾਰ ਕਰ ਕੇ ਦਿਖਾਓ' ਆਦਿ, ਆਪਣੇ ਆਪ 'ਚ ਹੀ ਇਕ ਸਕੈਂਡਲ ਹੈ, ਜਿਸਦੇ ਪਿੱਛੇ ਕੋਈ ਗਹਿਰੀ ਸਾਜਿਸ਼ ਦਿਖਾਈ ਦਿੰਦੀ ਹੈ। ਇਹ ਸਾਜਿਸ਼ ਕਿਸੇ ਸਿਆਸੀ ਪਾਰਟੀ ਦੀ ਹੈ, ਸਰਕਾਰੀ ਏਜੰਸੀਆਂ ਦੀ ਹੈ, ਜਾਂ ਫਿਰ ਕਿਸੇ ਹੋਰ ਤਾਕਤ ਦੀ! ਇਸ ਦੀਆਂ ਪਰਤਾਂ ਖੁੱਲ੍ਹਣੀਆਂ ਚਾਹੀਦੀਆਂ, ਭਾਵ ਸਾਨੂੰ ਸਭ ਨੂੰ ਇਸ ਬਾਰੇ ਪਤਾ ਹੋਣਾ ਚਾਹੀਦੇ, ਪਰ ਮਸਲਾ ਇਸ ਤੋਂ ਵੀ ਵੱਡਾ ਤੇ ਗੰਭੀਰ ਹੈ। ਇਹ ਠੀਕ ਹੈ ਕਿ ਇਨਕਲਾਬੀਆਂ ਦੇ ਪ੍ਰਾਪੇਗੰਡੇ ਤੇ ਐਜੀਟੇਸ਼ਨ ਦਾ ਚੋਟ-ਨਿਸ਼ਾਨ ਮੁੱਖ ਤੌਰ 'ਤੇ ਸਟੇਟ/ਰਿਆਸਤ ਹੋਣਾ ਚਾਹੀਦਾ ਹੈ ਪਰ ਆਪਣੇ ਪ੍ਰਚਾਰ ਰਾਹੀਂ ਅੰਮ੍ਰਿਤਪਾਲ ਦੀ ਧਿਰ ਦੇ ਫਿਰਕੂ-ਜ਼ਹਿਰੀ ਪ੍ਰਚਾਰ ਅਤੇ ਉਸਦੇ ਮੰਤਵ ਦਾ ਪਰਦਾਚਾਕ ਕਰਨਾ ਵੀ ਚਾਹੀਦਾ ਹੈ। ਅਗਲੀ ਗੱਲ, ਜਿੰਨਾ ਚਿਰ ਲੋਕਾਂ ਨੂੰ ਖਾਲਿਸਤਾਨ ਦੇ ਮੁਕਾਬਲੇ, ਇਨਕਲਾਬੀ ਰਾਜ-ਪ੍ਰਬੰਧ ਦੇ ਨੈਣ-ਨਕਸ਼ ਨਹੀਂ ਦਿਖਾਏ ਜਾਂਦੇ, ਫਿਰਕੂ ਲਹਿਰ ਖ਼ਿਲਾਫ਼ ਕੀਤਾ ਪ੍ਰਚਾਰ, ਫੰਡਰ-ਪ੍ਰਪੇਗੰਡਾ ਬਣ ਕੇ ਰਹਿ ਜਾਵੇਗਾ।

ਜਾਵੇ? ਲੋਕਾਂ ਨੂੰ ਇਹ ਕਿਸ ਕਿਸਮ ਦੀ ਇਨਕਲਾਬੀ-ਸਿਆਸੀ ਚੇਤਨਾ ਦੇ ਰਹੇ ਸਨ? ਅੱਜ ਜਦੋਂ ਅਜਮੇਰ ਸਿੰਘ ਵਰਗਾ ਢੋਂਗੀ-ਇਤਿਹਾਸਕਾਰ ਕਹਿੰਦਾ ਹੈ ਕਿ ਕਿਸਾਨ ਘੋਲ ਤਾਂ ਅਕਾਲ ਪੁਰਖ ਨੇ ਜਿੱਤਿਆ ਹੈ, ਕਿਸਾਨ ਲੀਡਰਾਂ ਤੇ ਜਥੇਬੰਦੀਆਂ ਦਾ ਰੋਲ ਤਾਂ ਸਿਰਫ਼ ਦੋਮ-ਦਰਜੇ ਦਾ ਸੀ ਤਾਂ ਇਸਦੇ ਜਵਾਬ 'ਚ ਕਹਿਣ ਲਈ ਇਨ੍ਹਾਂ ਲੀਡਰਾਂ ਕੋਲ ਕੀ ਬਚਿਆ ਹੈ? ਚੱਲ ਰਹੇ ਕਿਸਾਨ

ਘੋਲ ਦੌਰਾਨ ਜਦੋਂ ਕੇਂਦਰ ਸਰਕਾਰ ਅਤੇ ਹੋਰ ਸਿਆਸੀ ਲੀਡਰਾਂ ਨੇ ਪ੍ਰਚਾਰ ਕੀਤਾ ਸੀ ਕਿ ਘੋਲ ਨੂੰ ਤਾਂ ਨਕਸਲੀ ਚਲਾ ਰਹੇ ਹਨ, ਤਾਂ ਉਸ ਮੌਕੇ ਕਮਿਊਨਿਸਟ ਇਨਕਲਾਬੀ ਕਿਸਾਨ ਲੀਡਰਾਂ ਵਲੋਂ ਉਚਾਰਿਆ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ' ਦਾ ਬੋਲਾ ਕਿਧਰੇ ਸਰਕਾਰੀ ਪ੍ਰਚਾਰ ਵਿਰੁੱਧ 'ਵਾਹਿਗੁਰੂ' ਨੂੰ ਢਾਲ ਦੇ ਤੌਰ 'ਤੇ ਵਰਤਣ ਦਾ ਇਕ ਚਾਰਾ ਤਾਂ ਨਹੀਂ ਸੀ?

ਹਾਲਾਤ ਦਾ ਤਕਾਜ਼ਾ ਇਹ ਹੈ ਕਿ ਕਿਸਨ ਘੋਲ ਦੀ ਜਿੱਤ ਨੇ ਪੰਜਾਬ ਦੀ ਜਵਾਨੀ 'ਚ ਆਪਾ ਵਿਸ਼ਵਾਸ ਤੇ ਖਾੜਕੂ ਚੇਤਨਾ ਦਾ ਪਸਾਰ ਤਾਂ ਕੀਤਾ ਹੈ ਪਰ ਇਸ ਦੇ ਹਾਣ ਦੀ ਸਿਆਸੀ ਚੇਤਨਾ ਦਾ ਨਹੀਂ। ਸਥਿਤੀ ਕਾਫੀ ਨਾਜ਼ੁਕ ਹੈ ਅਤੇ ਉਹ ਵੀ ਅਜਿਹੇ ਮੌਕੇ 'ਤੇ ਜਦੋਂ ਪੰਜਾਬੀ ਸਮਾਜ 'ਚ ਸਿਆਸੀ ਖਲਾਅ ਪੈਦਾ ਹੋ ਚੁੱਕਾ ਹੋਵੇ, ਜਦੋਂ ਟਕਸਾਲੀ ਸਿਆਸੀ ਪਾਰਟੀਆਂ ਆਪਣਾ ਵੱਕਾਰ ਗੁਆ ਚੁੱਕੀਆਂ ਹਨ ਅਤੇ ਨਵੀਂ ਸਿਆਸੀ ਪਾਰਟੀ 'ਆਪ' ਵੀ ਲੋਕਾਂ ਦਾ ਭਰੋਸਾ ਜਿੱਤਣ 'ਚ ਨਾਕਾਮ ਰਹੀ ਹੋਵੇ ਅਤੇ ਜਦੋਂ ਲੋਕ ਇਨਕਲਾਬੀ-ਜਮਹੂਰੀ ਸ਼ਕਤੀਆਂ ਦੀ ਸਿਆਸਤ ਤੋਂ ਲੱਗਭੱਗ ਅਣਜਾਣ ਹੋਣ। ਇਨਕਲਾਬੀਆਂ ਬਾਰੇ ਲੋਕ ਸਿਰਫ਼ ਇੰਨਾ ਜਾਣਦੇ ਹਨ ਕਿ ਕੁੱਝ ਕਿਸਾਨ ਜਥੇਬੰਦੀਆਂ 'ਕਾਮਰੇਡਾਂ' ਦੀਆਂ ਹਨ ਜਿਹੜੀਆਂ ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਲੜਦੀਆਂ ਹਨ ਅਤੇ ਉਨ੍ਹਾਂ 'ਚੋਂ ਇਕ ਦਾ ਲੀਡਰ ਜੋਗਿੰਦਰ 'ਉਗਰਾਹਾ', ਇਕ ਦਾ ਬੂਟਾ 'ਬੁਰਜਗਿੱਲ', ਇਕ ਦਾ ਸੂਰਜੀਤ 'ਫੂਲ', ਇਕ ਦਾ ਨਿਰਭੈ 'ਢੁਡੀਕੇ', ਇਕ ਦਾ ਡਾ. ਦਰਸ਼ਨਪਾਲ ਅਤੇ ਇਕ ਦਾ ਰੁਲਦੁ ਸਿੰਘ 'ਮਾਨਸਾ' ਹੈ ਆਦਿ। ਉਹ ਲੀਡਰ ਕਿਹੋ ਜਿਹਾ ਰਾਜ-ਪ੍ਰਬੰਧ ਚਾਹੁੰਦੇ ਹਨ? ਇਸ ਬਾਰੇ ਲੋਕ ਬਿਲਕੁਲ ਹਨੇਰੇ 'ਚ ਹਨ। ਜਿੰਨਾ ਚਿਰ ਲੋਕ, ਕਿਸੇ ਇਨਕਲਾਬੀ ਰਾਜ-ਪ੍ਰਬੰਧ ਦੇ ਸੰਕਲਪ ਦੀ ਬਾਰ ਨਹੀਂ ਪਾ ਲੈਂਦੇ, ਉਦੋਂ ਤੱਕ ਤਾਂ ਭੁੱਲ ਈ ਜਾਓ ਕਿ ਖਾਲਿਸਤਾਨ ਵਰਗੀਆਂ ਫਿਰਕੂ-ਸਿਆਸੀ ਲਹਿਰਾਂ ਨੂੰ ਕਦੇ ਭਾਂਜ ਵੀ ਦਿੱਤੀ ਜਾ ਸਕਦੀ ਐ।

(ਪਿਛਲੇ ਸਫੇ ਦੀ ਬਾਕੀ)

ਰਾਸ਼ਨ ਵੰਡਦੇ ਫਿਰਦੇ ਸੀਗੇ। ਫਿਰ ਜਦੋਂ ਆਹ ਕਾਨੂੰਨਾਂ ਆਲਾ ਰੋਲਾ ਪਿਆ, ਉਦੋਂ ਵੀ 'ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ' ਦੇ ਨਾਰੂ ਲੱਗਦੇ ਸੀਗੇ। ਆਹ ਝੋਨਿਆਂ ਦੀ ਲਵਾਈ ਵੇਲੇ ਪਤਾ ਨੂੰ ਕੀ ਸਾੜ੍ਹ-ਸੜੀ ਫਿਰ ਜਾਂਦੀ।' ਠੋਲ੍ਹੇ ਨੇ ਆਪਣਾ ਸੱਜਾ ਹੱਥ ਪੋਲੇ ਜਿਹੇ ਹਰਬੰਸ ਕੌਰ ਦੀ ਛਾਤੀ 'ਤੇ ਰੱਖਿਆ ਤੇ ਫਿਰ ਖੱਬਾ ਕੰਨ ਛਾਤੀ ਨਾਲ ਲਾ ਕੇ ਦਿਲ ਦੀ ਧੜਕਣ ਸੁਣਨ ਦਾ ਯਤਨ ਕੀਤਾ।

'ਰਵੰਸ ਕੁਰੇ ਚਾਹ ਬਣਾਮਾ? ਲੈ ਲੀਂ ਦੋ ਘੁੱਟਾਂ। ਜਿੰਨਾ ਚਿਰ ਨੈਣ ਪਰਾਣ ਚੱਲਦੇ, ਕੁਛ ਤਾਂ ਅੰਦਰ ਜਾਵੇ। ਕੀ ਪਤਾ ਹਜੇ ਕਿੰਨੇ ਦਿਨ ਰਿੜਕਣਾ ਪਿਆ ਰਹੇ।' ਉਸ ਨੇ ਘਰਵਾਲੀ ਦੇ ਕੰਨਾਂ ਕੋਲ ਮੂੰਹ ਲਿਜਾ ਕੇ ਉੱਚੀ ਆਵਾਜ਼ 'ਚ ਆਖਿਆ ਪਰ ਉਧਰੋਂ ਹਾਂ-ਨਾਂਹ 'ਚ ਜੁਆਬ ਤਾਂ ਕੀ ਆਉਣਾ ਸੀ, ਕੋਈ ਹਿੱਲਜੁੱਲ ਵੀ ਨਾ ਹੋਈ। 'ਹੱਛਿਆ! ਜਿਮੋਂ ਤੇਰੀ ਇੱਛਾ।' ਆਖਦਿਆਂ ਠੋਲ੍ਹਾ ਨਿਤਾਣਾ ਜਿਹਾ ਹੋ ਕੇ ਆਪਣੇ ਮੰਜੇ 'ਤੇ ਜਾ ਵੱਠਾ। ਕੁੱਝ ਚਿਰ ਉਸੇ ਤਰ੍ਹਾਂ ਗੁੰਮ ਸੁੰਮ ਜਿਹਾ ਪਿਆ ਰਿਹਾ। ਫੇਰ ਹੰਭਲਾ ਮਾਰ ਕੇ ਉਠਿਆ ਤੇ ਦੁਬਾਰਾ ਹਰਬੰਸ ਕੌਰ ਦੇ ਮੰਜੇ ਦੀ ਬਾਹੀ 'ਤੇ ਜਾ ਬੈਠਾ।

'ਸੱਚ ਰਵੰਸ ਕੁਰੇ! ਤੈਨੂੰ ਤਾਂ ਮੈਂ ਦੱਸਣਾ ਈ ਭੁੱਲ ਗਿਆ। ਕੱਲ੍ਹ ਮੈਂ ਛੋਟੇ ਸਕੂਲ ਅੱਲੀ ਗਿਆ ਸੀ। ਮਾਸਟਰ ਮਹਿੰਦਰ ਦਾ ਮੁੰਡਾ ਮਿਲਿਆ ਉਥੇ 'ਰਮੇਲ। ਪਤਾ ਈ ਐ ਤੈਨੂੰ 'ਮਰੀਕਾ ਰਹਿੰਦੇ ਕੈਐ ਸਾਲਾਂ ਦਾ। ਕਮਰੇ ਪੁਆ ਰਿਐ ਮਸਟਰ ਦੇ ਨਾਓ 'ਤੇ ਸਕੂਲ 'ਚ।' ਠੋਲ੍ਹੇ ਨੂੰ ਹਰਬੰਸ ਕੌਰ ਵੱਲੋਂ ਹਿਚਕੀ ਲੈਣ ਦੀ ਆਵਾਜ਼ ਸੁਣਾਈ ਦਿੱਤੀ। ਠੋਲ੍ਹੇ ਨੂੰ ਲੱਗਾ ਹਰਬੰਸ ਕੌਰ ਨੇ ਉਸ ਦੀ ਗੱਲ ਦਾ ਹੁੰਗਾਰਾ ਭਰਿਆ ਹੈ।

'ਸੁਣਿਐ ਪਿੰਡ 'ਚੋਂ ਕਈ ਬੰਦੇ ਗਏ ਸੀਗੇ ਮੁੰਡੇ ਕੋਲ। ਕੋਈ ਕਹਿੰਦਾ ਲੰਗਰ ਲਾਉਣਾ ਤਪ ਸਥਾਨਾਂ 'ਤੇ। ਕੋਈ ਆਂਹਦਾ ਝੰਡੇ ਚੜ੍ਹਾਉਣ ਜਾਣੈ। ਹੋਰ ਵੀ ਗਏ ਸੀਗੇ, ਅਖੇ ਹਾਲ ਵੱਡਾ ਕਰਨਾ। ਲੰਬੜਦਾਰ ਆਂਹਦਾ ਮਸਟਰ ਦੇ ਨਾਂ 'ਤੇ ਪਿੰਡ ਆਲੀ ਸੜਕ 'ਤੇ ਵੱਡਾ ਗੋਟ ਬਣਾ ਦੇ। ਮੁੰਡੇ ਨੇ ਸਾਰੇ ਦਬੱਲੇ ਤੇ ਪੁੱਠੇ ਪੈਰੀ। ਆਂਹਦਾ

ਮੇਰੇ ਕੋਲੋਂ ਹੈਨੀ ਵਾਧੂ ਪੈਸੇ ਫਜ਼ੂਲ ਕੰਮਾਂ ਆਸਤੇ। ਹਾ ਹਾ ਹਾ।' ਉਹ ਕਈ ਦਿਨਾਂ ਬਾਅਦ ਹੱਸਿਆ ਸੀ।

ਹਰਬੰਸ ਕੌਰ ਦੇ ਮਾਤੇ-ਮਾਤੇ ਬੁੱਲ੍ਹ ਹਿੱਲੇ। ਠੋਲ੍ਹੇ ਦੇ ਸਰੀਰ 'ਚ ਖੁਸ਼ੀ ਦੀ ਲਹਿਰ ਦੌੜ ਗਈ। 'ਮੁੰਡੇ ਦੀਆਂ ਤਾਂ ਭਾਈ ਗੱਲਾਂ ਈ ਹੋਰ ਐ। ਆਂਹਦਾ ਸਰਕਾਰੂ ਸਕੂਲ 'ਤੇ ਪੈਸੇ ਲਾਉਂ ਜਿੱਥੇ ਗਰੀਬ-ਗੁਰਬੇ ਦੇ ਜੁਆਕ ਪੜ੍ਹਦੇ। ਉਨ੍ਹੇ ਤਾਂ ਬਾਜ਼ੀਗਰਾਂ ਦੀ ਧਰਮਸ਼ਾਲਾ ਆਸਤੇ ਵੀ ਡੁਢ ਲੱਖ ਦੇ' ਤਾਂ; ਅਖੇ, ਗਰੀਬਾਂ ਨੇ ਸ਼ਾਦੀ-ਗਮੀ ਆਲੇ ਸਮਾਗਮ ਏਥੇ ਈ ਕਰਨੇ ਹੁੰਦੇ ਆ। ਸੁਣਿਆ ਸ਼ਰੀਕਾ 'ਰਮੇਲ ਨਾਲ ਤੜਿੱਗ ਹੋਇਆ ਫਿਰਦੇ। ਉਹ ਤਾਂ ਕਹਿੰਦੇ ਰਮੇਲ ਜਾਤਾਂ ਨੂੰ ਸਿਰ ਚੜ੍ਹਾਈ ਜਾਂਦਾ।' ਬੰਸੇ ਦੇ ਲੰਮਾ ਸਾਹ ਲੈਣ ਦੀ ਆਵਾਜ਼ ਆਈ।

'ਬਸ਼ਲੀ ਬਾਬਾ ਨਾਨਕਾ!' ਠੋਲ੍ਹੇ ਦੇ ਹੱਥ ਆਪ ਮੁਹਾਰੇ ਅਰਦਾਸ ਕਰਨ ਲਈ ਜੁੜ ਗਏ। 'ਮੁੰਡਾ ਬੜੇ ਤਪਾਕ ਨਾਲ ਮਿਲਿਆ ਮੇਰੇ ਗੋਡੀਂ ਹੱਥ ਲਾ ਕੇ। ਘੁੱਟ ਕੇ ਜੱਫੀ ਪਾ ਲਈ। ਆਂਹਦਾ, 'ਚਾਚਾ ਘਾਬਰਨਾ ਨੂੰ ਕਿਸੇ ਗੱਲੋਂ। ਮੈਂ ਕੱਲ੍ਹ ਨੂੰ ਗੋਤਾ ਮਾਰੂਂ ਥੋਡੇ ਘਰਾਂ ਅੱਲੀ।' ਹਰਬੰਸ ਕੌਰ ਦੀਆਂ ਅੱਖਾਂ ਦੀਆਂ ਝਿੱਮਣੀਆਂ ਕਾਹਲੀ-ਕਾਹਲੀ ਉੱਪਰ ਖੋਲ੍ਹੇ ਹੋਈਆਂ। ਠੋਲ੍ਹਾ ਅੰਦਰ ਤੀਕ ਖਿੜ ਗਿਆ। ਉਸ ਨੇ ਘਰਵਾਲੀ ਦਾ ਸਿਰ ਬੁੱਕਲ 'ਚ ਲੈ ਲਿਆ।

'ਬਾਈਕਾਟ ਬਾਹਲਾ ਚਿਰ ਨੂੰ ਚੱਲਦਾ।' ਠੋਲ੍ਹੇ ਦੀ ਆਵਾਜ਼ 'ਚ ਹੁਣ ਪੂਰੀ ਖਣਕ ਸੀ। 'ਹੈ ਕਮਲੀ ਨਾ ਹੋਵੇ...ਐਮੇਂ ਦਿਲ ਛੱਡੀ ਪਈ ਐ।' ਠੋਲ੍ਹੇ ਨੇ ਹਰਬੰਸ ਕੌਰ ਨੂੰ ਪਿਆਰ ਨਾਲ ਨਿੱਕਾ ਜਿਹਾ ਨਿਹੋਰਾ ਮਾਰਿਆ। ਹਰਬੰਸ ਕੌਰ ਨੇ ਪੂਰਾ ਜ਼ੋਰ ਲਾ ਕੇ ਅੱਖਾਂ ਪੱਟੀਆਂ। ਠੋਲ੍ਹੇ ਨੂੰ ਉਸ ਦੀਆਂ ਅੱਖਾਂ 'ਚ ਭਰਵੀਂ ਲਿਸ਼ਕ ਦਿਖਾਈ ਦਿੱਤੀ। ਹਰਬੰਸ ਕੌਰ ਨੇ ਬੋਲਣ ਦੀ ਕੋਸ਼ਿਸ਼ ਕੀਤੀ ਪਰ ਆਵਾਜ਼ ਨਾ ਨਿਕਲੀ। ਉਸ ਦੇ ਬੁੱਲ੍ਹਾਂ 'ਤੇ ਮੁਰਮਰੀ ਜਿਹੀ ਮੁਸਕਾਣ ਉੱਭਰੀ ਤੇ ਸਿਰ ਇਕ ਪਾਸੇ ਨੂੰ ਲੁੜਕ ਗਿਆ। 'ਪਿੰਡ ਆਏ ਨੂੰ ਮਰਦਾ ਹੁੰਦਾ ਰਵੰਸ ਕੁਰੇ!' ਹਰਬੰਸ ਕੌਰ ਦੇ ਸਿਰ ਨੂੰ ਛਾਤੀ ਨਾਲ ਲਾਉਂਦਿਆਂ ਠੋਲ੍ਹੇ ਦੀ ਭੁੱਝ ਨਿਕਲ ਗਈ।

ਸੂਰੂ 'ਚ ਅਸੀਂ ਵੀ, ਭਿੰਡਰਾਂਵਾਲਾ ਅਤੇ ਉਸਦੀ ਫਿਰਕਾਪ੍ਰਸਤ ਸਿੱਖ ਖਾੜਕੂ ਲਹਿਰ ਦਾ ਮਖੌਲ ਉਡਾਇਆ ਕਰਦੇ ਸੀ, ਫਿਰ ਉਸ 'ਤੇ ਹੈਰਾਨ ਹੋਣ ਲੱਗ ਪਏ, ਫਿਰ ਉਸ ਤੋਂ ਚੌਕੰਨੇ ਹੋ ਗਏ ਅਤੇ ਫਿਰ ਅਸੁਰੱਖਿਅਤ ਵੀ ਮਹਿਸੂਸ ਕਰਨ ਲੱਗ ਪਏ! ਜਲੰਧਰ 'ਤੇ ਛਪਦੇ ਆਪਣੇ ਹਫਤਾਵਾਰ ਅਖਬਾਰ 'ਜੈਕਾਰਾ' ਰਾਹੀਂ ਅਸੀਂ ਸਰਕਾਰੀ ਜਬਰ ਅਤੇ ਭਿੰਡਰਾਂਵਾਲਾ ਦੀ ਲੋਕ-ਵਿਰੋਧੀ ਲਹਿਰ ਦਾ ਵਿਰੋਧ ਕਰਨ ਦੇ ਨਾਲ-ਨਾਲ ਇਸ ਲਹਿਰ ਨਾਲ ਜੁੜੇ ਨੌਜਵਾਨਾਂ ਨੂੰ, ਇਸ ਲਹਿਰ ਦੇ ਭਵਿੱਖ ਬਾਰੇ ਵੀ ਚੌਕਸ ਕਰਨਾ ਸੂਰੂ ਕਰ ਦਿੱਤਾ ਸੀ! ਅਪਰੇਸ਼ਨ ਬਲੂ-ਸਟਾਰ ਤੋਂ ਕੁਝ ਦਿਨ ਪਹਿਲਾਂ, ਅਖਬਾਰ 'ਜੈਕਾਰਾ' ਵਿਚ ਹੋਰਨਾਂ ਵਾਂਗ ਮੈਂ ਵੀ ਇਕ ਲੇਖ ਲਿਖਿਆ ਸੀ ਜਿਸ ਦੀਆਂ ਆਖਰੀ ਲਾਈਨਾਂ ਇਹ ਸਨ; 'ਇਹ (ਭਿੰਡਰਾਂਵਾਲਾ) ਇਸ ਰਾਹ ਤੋਂ ਪਿੱਛੇ ਨਹੀਂ ਮੁੜਨ ਲੱਗਾ, ਜੇ ਮੁੜਿਆ ਵੀ ਤਾਂ ਪੱਥਰ ਚੱਟ ਕੇ ਈ ਮੁੜੇਗਾ।'

ਇਹ ਤੱਥ ਹੁਣ ਲੁਕਿਆ-ਛੁਪਿਆ ਨਹੀਂ ਕਿ ਸਮੇਂ ਦੀ ਕਾਂਗਰਸ ਸਰਕਾਰ ਨੇ ਸੰਤ ਭਿੰਡਰਾਂਵਾਲਾ ਨੂੰ ਖੁਦ ਉਭਾਰਿਆ ਸੀ ਤਾਂ ਕਿ ਉਸਨੂੰ, ਪੰਜਾਬ 'ਚ ਕਾਂਗਰਸ ਦੇ ਵਿਰੋਧੀਆਂ ਨੂੰ ਖੁੰਜੇ ਲਾਉਣ ਲਈ ਵਰਤਿਆ ਜਾ ਸਕੇ! ਪਰ ਭਿੰਡਰਾਂਵਾਲਾ ਉਨ੍ਹਾਂ ਤੋਂ ਵੀ ਚੁਸਤ ਨਿਕਲਿਆ, ਉਹ ਆਪਣੀ ਲਹਿਰ ਨੂੰ ਅੱਗੇ ਵਧਾਉਣ ਲਈ ਕਾਂਗਰਸ ਸਰਕਾਰ ਨੂੰ ਹੀ ਵਰਤ ਗਿਆ! ਉਸ ਤੋਂ ਬਾਅਦ ਤਾਂ ਹਾਲਾਤ 'ਬੋਤਲ 'ਚੋਂ ਨਿਕਲੇ ਭੂੜ' ਵਰਗੇ ਬਣ ਗਏ! ਅੰਮ੍ਰਿਤਪਾਲ ਦੇ ਮਾਮਲੇ 'ਚ ਵੀ ਉਸੇ ਅਮਲ ਨੂੰ ਹੀ ਦੁਹਰਾਇਆ ਜਾ ਰਿਹੈ! ਜਿਵੇਂ ਇਕ ਨੌਜਵਾਨ ਵਲੋਂ ਅੰਮ੍ਰਿਤਪਾਲ ਦੇ ਜਥੇ ਤੱਕ ਸੁਨੇਹਾ ਲਾਉਣਾ ਕਿ ਅੰਮ੍ਰਿਤਪਾਲ ਦੀ ਜਾਨ

ਅੰਮ੍ਰਿਤਪਾਲ ਦੀ ਅਗਵਾਈ ਵਾਲੀ ਇਸ ਫਿਰਕੂ ਲਹਿਰ ਨੂੰ ਹਲਕੇ 'ਚ ਨਹੀਂ ਲੈਣਾ ਚਾਹੀਦਾ! ਸੰਤ ਜਰਨੈਲ ਸਿੰਘ 'ਭਿੰਡਰਾਂਵਾਲੇ' ਨੇ ਵੀ ਆਪਣੀ ਸੂਰੂਆਤ, ਅਜਿਹੀਆਂ ਛੋਟੀਆਂ-ਮੋਟੀਆਂ ਕਾਰਵਾਈਆਂ ਤੋਂ ਹੀ ਕੀਤੀ ਸੀ! ਪਰ ਜਿਓ-ਜਿਓ ਉਸਦੀ ਤਾਕਤ ਅਤੇ ਹਮਾਇਤ ਵਧਦੀ ਗਈ, ਉਹ ਹੋਰ ਵੱਧ ਹਮਲਾਵਰ ਵੀ ਹੁੰਦਾ ਗਿਆ ਅਤੇ ਉਸ ਦੀਆਂ ਕਾਰਵਾਈਆਂ ਦਾ ਘੇਰਾ ਵੀ ਮੋਕਲਾ ਹੁੰਦਾ ਚਲਾ ਗਿਆ। ਮੈਨੂੰ ਯਾਦ ਹੈ ਸਾਡੇ ਪਿੰਡ 'ਰੋਡੇ' ਅਕਾਲੀ ਦਲ ਦੀ ਰੈਲੀ ਸੀ ਤਾਂ ਸੰਤ ਜਰਨੈਲ ਸਿੰਘ 'ਭਿੰਡਰਾਂਵਾਲੇ' ਵੀ ਆਪਣੇ ਜਥੇ ਸਮੇਤ ਉੱਥੇ ਪਹੁੰਚ ਗਏ। ਫਿਰ ਜਦੋਂ ਅਕਾਲੀ

ਨਵਾਂ ਕੋਲੰਬਸ

ਮੇਰੀ ਪਿੱਠ 'ਤੇ ਹੱਥ ਮਾਰ ਕੇ ਕਿਸੇ ਨੇ ਆਖਿਆ, "ਹੈਲੋ ਬੁਦਰ!" ਮੈਂ ਪਿੱਛੇ ਮੁੜ ਕੇ ਵੇਖਿਆ। ਇਹ ਪਹਿਲਾ ਅਮਰੀਕੀ ਸੀ ਜਿਸ ਨਾਲ ਮੇਰੀ ਅਮਰੀਕਾ ਵਿਚ ਮੁਲਾਕਾਤ ਹੋਈ ਸੀ। ਉਹ ਨਾਮਾਨਿਗਾਰ ਵੀ ਸੀ ਅਤੇ ਫੋਟੋਗ੍ਰਾਫਰ ਵੀ। ਉਸ ਨੂੰ ਕਿਸੇ ਤਰ੍ਹਾਂ ਪਤਾ ਲੱਗ ਗਿਆ ਸੀ ਕਿ ਮੈਂ ਉਸੇ ਦੇ ਪੇਸ਼ੇ ਦਾ ਆਦਮੀ ਹਾਂ। ਉਸ ਨੇ ਆਪਣੇ ਪੇਸ਼ੇ ਅਤੇ ਆਪਣੇ ਦੇਸ਼ ਦੇ ਵਿਸ਼ੇਸ਼ ਅੰਦਾਜ਼ ਵਿਚ ਸਿੱਧੇ-ਸੁੱਤੇ ਆਪਣਾ ਪਰਿਚੈ ਦੇ ਦਿੱਤਾ।

ਉਸ ਦੀ ਦਿੱਖ ਨੇ ਅਮਰੀਕੀ ਅਖਬਾਰ ਵਾਲਿਆਂ ਬਾਰੇ ਮੇਰੀਆਂ ਸਾਰੀਆਂ ਕਲਪਨਾਵਾਂ ਗਲਤ ਸਿੱਧ ਕਰ ਦਿੱਤੀਆਂ ਸਨ। ਉਹ ਕੋਈ ਸਿਗਾਰ ਚੱਬਣ ਵਾਲਾ, ਮਹਿੰਗੇ ਕੱਪੜੇ ਪਹਿਨਣ ਵਾਲਾ, ਫਿਲਮਾਂ ਦਾ ਨੌਜਵਾਨ ਪੱਤਰਕਾਰ ਨਹੀਂ ਸੀ। ਉਹ ਮੱਧ ਉਮਰ ਪਾਰ ਕਰ ਚੁੱਕਾ ਸੀ। ਉਸ ਦਾ ਰੰਗ-ਢੰਗ ਅਤੇ ਜੰਗਲੀਆਂ ਜਿਹੇ ਵਾਲ ਬੰਬਈ ਦੇ ਟਰੇਡ ਯੂਨੀਅਨਿਸਟਾਂ ਦੀ ਛੱਬ ਨਾਲ ਬਹੁਤ ਮੇਲ ਖਾਂਦੇ ਸਨ। ਮੇਰੇ ਪਾਸੋਂ ਮੇਰੀ ਵਿਦਿਅਕ ਯੋਗਤਾ ਦੀ ਪੁੱਛ-ਪਤਲਾ ਕਰ ਕੇ ਉਸ ਨੇ ਆਖਿਆ, "ਓਹ, ਮੈਂ ਵੀ ਗ੍ਰੈਜੂਏਟ ਹਾਂ।" ਇਕ ਸੁਭਚਿੰਤਕ ਮਹਿਸੂਲ ਇੰਸਪੈਕਟਰ ਨੇ ਹਾਸੇਰੀਣਾ ਦਖਲ ਦਿੱਤੀਆਂ ਪੁੱਛਿਆ, "ਯੇਲ ਤੋਂ ਜਾਂ ਹਾਰਵਰਡ ਤੋਂ?" ਉਸ ਨੇ ਤੁਰੰਤ ਮੌਤਵਾਂ ਉੱਤਰ ਦਿੱਤਾ, "ਮੈਂ ਨਿਊ ਯਾਰਕ ਦੇ ਜ਼ਿਮਨੀ ਰਸਤਿਆਂ ਤੋਂ ਗ੍ਰੈਜੂਏਸ਼ਨ ਕੀਤੀ ਹੈ।" ਫਿਰ ਉਸ ਨੇ ਜਿਵੇਂ ਕੁਝ ਯਾਦ ਕਰਦਿਆਂ ਆਖਿਆ,



ਖਵਾਜਾ ਅਹਿਮਦ ਅੱਬਾਸ
ਅਨੁਵਾਦ: ਡਾ. ਨਰੇਸ਼

"ਤੇ ਹਾਂ ਸ਼੍ਰੀਮਾਨ, ਮੈਂ ਫੈਸ਼ਨਪ੍ਰਸਤ ਨਿਊਯਾਰਕ ਤੋਂ ਵੀ ਪਰਿਚਿਤ ਹਾਂ। ਨਿੱਕੇ ਹੁੰਦਿਆਂ ਮੈਂ ਫਿਫਥ ਐਵੇਨਿਊ ਵਿਚ ਅਖਬਾਰ ਵੇਚਦਾ ਹੁੰਦਾ ਸੀ।" ਮੈਨੂੰ ਆਪਣੇ ਪਰੇਲੋਤਾਰੀ ਅਸਲੇ 'ਤੇ ਅਚਨਚੇਤ ਮਾਣ ਕਰਨ ਵਾਲੇ ਘੱਟ ਲੋਕ ਹੀ ਮਿਲੇ ਹਨ। ਮੈਂ ਪੁੱਛਿਆ, "ਜੇ ਤੁਸੀਂ ਨਿਊਯਾਰਕ ਦੇ ਜੰਮਪਲ ਹੋ ਤਾਂ ਇਥੇ ਚਾਰ ਹਜ਼ਾਰ ਮੀਲ ਪਹੁੰਚ ਸਿਆਟਲ ਵਿਚ ਕੀ ਕਰ ਰਹੇ ਹੋ?" ਉਸ ਨੇ ਜਵਾਬ ਦਿੱਤਾ, "ਨਮੋਸ਼ੀ ਮੇਰੇ ਦੇਸ਼ ਨਮੋਸ਼ੀ। ਕੀ ਤੁਹਾਡੇ ਦੇਸ਼ ਵਿਚ ਨਮੋਸ਼ੀ ਨਹੀਂ ਹੁੰਦੀ?" ਮੈਂ ਆਖਿਆ, "ਅਸੀਂ ਏਨੇ ਨਮੋਸ਼ੀ ਮਾਰੇ ਧੀਰਜਵਾਨ ਹਾਂ ਕਿ ਸਾਨੂੰ ਨਮੋਸ਼ੀ ਨੂੰ ਹੋਰ ਵੱਡੀ ਕਰਨ ਦੀ ਲੋੜ ਹੀ ਨਹੀਂ ਪੈਂਦੀ।"

ਉਸ ਨੇ ਮੇਰੀ ਫੋਟੋ ਖਿੱਚੀ ਅਤੇ ਆਪਣੇ 'ਆਮਦ ਅਤੇ ਰਵਾਨਗੀ' ਕਾਲਮ ਲਈ ਮੈਟਰ ਦੀ ਭਾਲ ਵਿਚ ਮਹਿਸੂਲਖਾਨੇ ਵੱਲ ਤੁਰ ਪਿਆ। ਕੈਮਰਾ ਅਤੇ ਤਿਪਾਈ ਘਸੀਟਦਿਆਂ ਉਸ ਦਾ ਪੁਰਾਣਾ ਬਰਸਾਤੀ ਕੋਟ ਹਵਾ ਵਿਚ ਉੱਡ ਰਿਹਾ ਸੀ। ਉਹ ਅਮਰੀਕਾ ਦੀ ਖੁਸ਼ਹਾਲੀ ਅਤੇ ਉੱਚ ਪੱਧਰੀ ਜੀਵਨ-ਸ਼ੈਲੀ ਦਾ ਮਖੌਲ ਉਡਾਉਂਦਾ ਵਿਅੰਗ ਚਿੱਤਰ ਜਾਪ ਰਿਹਾ ਸੀ।

ਇਕ ਸਹਿ-ਯਾਤਰੀ ਨੇ ਮੈਨੂੰ ਸਲਾਹ ਦਿੱਤੀ ਸੀ ਕਿ ਜੇ ਮੈਂ ਲੋਸ ਏਂਜਲਸ ਹੁੰਦੇ ਹੋਏ ਨਿਊਯਾਰਕ ਜਾਣ ਲਈ ਆਪਣਾ ਪਹਿਲੇ ਦਰਜੇ ਦਾ ਟਿਕਟ ਤੀਜੇ ਦਰਜੇ ਦੇ ਟਿਕਟ ਵਿਚ ਬਦਲਵਾ ਲਵਾਂ ਤਾਂ ਮੇਰੇ ਸੌ ਡਾਲਰ ਬਚ ਜਾਣਗੇ। ਉਸ ਦਿਨ ਦੁਪਹਿਰ ਮਗਰੋਂ ਜਦੋਂ ਮੈਂ ਲੋਸ ਏਂਜਲਸ ਜਾਣ ਵਾਲੀ ਗੱਡੀ 'ਤੇ ਚੜ੍ਹ ਰਿਹਾ ਸੀ ਤਾਂ ਮੈਂ ਸੋਚ ਦਾ ਅਖਬਾਰ ਖਰੀਦ ਲਿਆ। ਵੇਖ ਕੇ ਹੈਰਾਨ ਰਹਿ ਗਿਆ ਕਿ ਮੇਰੀ ਫੋਟੋ ਮੇਰੇ ਪੂਰੇ ਬਿਆਨ ਸਹਿਤ ਪਹਿਲੇ ਪੰਨੇ 'ਤੇ ਛਪੀ ਹੋਈ ਸੀ: "ਭਾਰਤ ਵਿਚ ਅਸੀਂ ਏਨੇ ਨਮੋਸ਼ੀ ਮਾਰੇ ਧੀਰਜਵਾਨ ਹਾਂ ਕਿ ਸਾਨੂੰ ਨਮੋਸ਼ੀ ਨੂੰ ਹੋਰ ਵੱਡੀ ਕਰਨ ਦੀ ਲੋੜ ਹੀ ਨਹੀਂ ਪੈਂਦੀ।" ਮੈਂ ਦਿਲ ਹੀ ਦਿਲ ਵਿਚ ਆਪਣੇ ਦੇਸ਼ ਨੂੰ ਧੰਨਵਾਦ ਦਿੱਤਾ ਕਿ ਉਸ ਨੇ ਜਾਪਾਨੀ ਨਾਮਾਨਿਗਾਰ ਵਾਂਗ ਮੇਰਾ ਬਿਆਨ ਤੋੜਿਆ-ਮਰੋੜਿਆ ਨਹੀਂ ਸੀ। ਉਸ ਨੇ ਨਿਮਰਤਾ ਪੂਰਬਕ ਮੇਰਾ ਹਾਲ-ਚਾਲ ਪੁੱਛਣ ਮਗਰੋਂ ਜਿਹੜੀ ਗੱਲਬਾਤ ਮੇਰੇ ਨਾਲ ਕੀਤੀ ਸੀ, ਉਸ ਵਿਚੋਂ ਮੇਰਾ ਬਿਆਨ ਕੱਢ ਲਿਆ ਸੀ ਕਿ ਭਾਰਤੀ ਪੱਤਰਕਾਰ ਕੇ.ਏ. ਅੱਬਾਸ ਨੇ ਜਾਪਾਨ ਦੀ ਵਰਤਮਾਨ ਸਥਿਤੀ ਉੱਤੇ ਖੁਸ਼ੀ ਅਤੇ ਹੈਰਾਨੀ ਪ੍ਰਗਟਾਈ ਹੈ।

ਨਿਊਯਾਰਕ ਦੀ ਥਾਂ ਸਿਆਟਲ ਵਿਚ ਪੈਰ ਪਾ ਕੇ ਮੈਂ ਗਲਤ ਕੋਣ ਤੋਂ ਅਮਰੀਕਾ ਦੀ ਖੋਜ ਕਰ ਰਿਹਾ ਸੀ। ਉਥੋਂ ਸ਼ੁਰੂ ਕਰਦਾ ਤਾਂ ਮਸ਼ਾਲ ਫੜੀ ਆਜ਼ਾਦੀ ਦੀ ਦੇਵੀ ਦੇ ਬੁੱਤ ਨੇ ਮੇਰਾ ਸਵਾਗਤ ਕੀਤਾ ਹੁੰਦਾ ਜਦੋਂ ਕਿ ਏਥੇ ਇਕ ਫਟੋਗ੍ਰਾਫ ਪੱਤਰਕਾਰ ਦੇ ਕੈਮਰੇ ਦੀ ਰੋਸ਼ਨੀ ਨੇ ਮੇਰਾ ਸਵਾਗਤ ਕੀਤਾ ਸੀ। ਮਹਿੰਗਾ ਪ੍ਰਤੀਕਵਾਦ ਅਤੇ ਜਿਉਂਦੀ ਜਾਗਦੀ ਸਚਾਈ। ਸਿਆਟਲ ਅੰਦਰ ਆਦਮੀਆਂ ਨੂੰ ਪਾਟੇ-



ਅਮਰੀਕਾ ਦੇ ਸ਼ਹਿਰ ਸਿਆਟਲ ਦਾ ਇਕ ਦਿਲਕਸ਼ ਨਜ਼ਾਰਾ।

ਪੁਰਾਣੇ ਕੱਪੜਿਆਂ ਵਿਚ ਵੇਖ ਕੇ, ਸਾਬਕਾ ਫੌਜੀਆਂ ਨੂੰ ਮਾਚਿਸ ਵੇਚਣ ਦੇ ਪਰੰਪਰਾਤਮਕ ਢੰਗ ਨਾਲ ਭੀਖ ਮੰਗਦਿਆਂ ਵੇਖ ਕੇ ਅਤੇ ਪਿਚਕੀਆਂ ਗੱਲਾਂ ਵਾਲੇ ਝੁੱਗੀ-ਝੋਂਪੜੀ ਦੇ ਬਾਲਾਂ ਨੂੰ ਜੁੱਤੇ ਪਾਲਿਸ਼ ਕਰਦਿਆਂ ਵੇਖ ਕੇ ਮੈਨੂੰ ਧੱਕਾ ਜਿਹਾ ਵੱਜਿਆ। ਸ਼ਾਇਦ ਨਵੇਂ ਕੋਲੰਬਸ ਨੇ ਨਿਊਯਾਰਕ ਦੀ ਥਾਂ ਸਿਆਟਲ ਉੱਤੇ ਗਲਤੀ ਕਰ ਦਿੱਤੀ ਸੀ।

ਸਾਡੀ ਗੱਡੀ ਨੂੰ ਖਿੱਚ ਰਹੇ ਇੰਜਣ ਉੱਤੇ ਵੱਡੀ ਸਾਰੀ ਟੱਲੀ ਲੱਗੀ ਹੋਈ ਸੀ ਜਿਹੜੀ ਸਾਰੇ ਰਾਹ ਵੱਜਦੀ ਰਹੀ ਸੀ। ਇਸ ਤੋਂ ਮੈਨੂੰ ਅਮਰੀਕਾ ਦਾ ਰੁਮਾਂਚਕ ਤੇ ਪ੍ਰਾਰੰਭਕਾਰ ਅਤੀਤ ਯਾਦ ਆ ਗਿਆ ਜਦੋਂ ਜੰਗਲਾਂ ਵਿਚੋਂ ਦੀ ਲੰਘਦਾ ਹੋਇਆ ਇਹ ਲੋਹੇ ਦਾ ਅਜੂਬਾ ਆਵਾਹਾ ਜਾਨਵਰਾਂ ਨੂੰ ਡਰਾਉਣ ਲਈ ਨਿਰੰਤਰ ਘੰਟੀ ਖੜਕਾਉਂਦਾ ਰਹਿੰਦਾ ਸੀ। ਜਿਨ੍ਹਾਂ ਦ੍ਰਿਸ਼ਾਂ ਵਿਚਕਾਰੋਂ ਅਸੀਂ ਲੰਘ ਰਹੇ ਸੀ, ਉਨ੍ਹਾਂ ਨੂੰ ਵੇਖ ਕੇ ਇਸ ਤਰ੍ਹਾਂ ਦੇ ਵਿਚਾਰਾਂ ਦਾ ਦਿਮਾਗ ਵਿਚ ਆਉਣਾ ਕੁਦਰਤੀ ਹੀ ਸੀ। ਮੀਲਾਂ ਮੀਲ ਪਾਈਨ ਦੇ ਬਿਰਖਾਂ ਨਾਲ ਢੱਕੀਆਂ ਪਹਾੜੀਆਂ, ਉਨ੍ਹਾਂ ਅੰਦਰ ਲੁਕੀ ਹੋਈ ਇਮਾਰਤੀ ਲੋਕੜੀ ਦੀ ਬੇਬਾਰ ਚੌਲੜ, ਕਾਠ-ਕਬਾੜ ਦੇ ਵੱਡੇ-ਵੱਡੇ ਕਾਰਖਾਨੇ, ਹਰੇਕ ਕੁਝ ਮੀਲਾਂ 'ਤੇ ਇਕ ਆਰਾ ਮਸ਼ੀਨ, ਵਿਸ਼ਾਲ ਪਸ਼ੂ-ਘਰ, ਮਨਮੋਹਕ ਢੰਗ ਨਾਲ ਘੋੜੇ ਚੜੇ ਚਰਵਾਹੇ, ਦੁੱਧ ਘਰਾਂ ਦੇ ਪਰੰਪਰਾਤਮਕ ਖੇਤੀ ਫਾਰਮ, ਭੇਡਵਾੜੇ, ਅਨਾਜ ਦੇ ਖੇਤ-ਫੋਰਡ ਦੇ ਅਮਰੀਕਾ ਦੀ ਥਾਂ ਇਬਰਾਹੀਮ ਲਿੰਕਨ ਦਾ ਅਮਰੀਕਾ ਜਿਹਾ ਵਿਖਾਈ ਦੇ ਰਿਹਾ ਸੀ।

ਅਗਲੀ ਸਵੇਰ ਅਸੀਂ ਕੈਲੀਫੋਰਨੀਆ ਸਟੇਟ ਵਿਚ ਪ੍ਰਵੇਸ਼ ਕੀਤਾ। ਪਾਈਨ ਬਿਰਖਾਂ ਦਾ ਮਨਮੋਹਕ ਦ੍ਰਿਸ਼ ਜਾਰੀ ਸੀ। ਪੁੰਆਂ ਉਡਾਉਂਦਾ ਇੰਜਣ ਢਲਾਣਾਂ ਉੱਤਰ ਰਿਹਾ ਸੀ, ਮੁੱਕਦੀਆਂ ਨਾ ਜਾਪ ਰਹੀਆਂ ਸੁਰੰਗਾਂ ਵਿਚੋਂ ਦੀ ਲੰਘ ਰਿਹਾ ਸੀ। ਹੁਣ ਸ਼ਾਸਤਾ ਪਹਾੜ ਸਾਹਮਣੇ ਸੀ, ਆਪਣੀ ਬਰਫਾਂ ਕੱਜੀ ਮਹਾਨਤਾ ਸਹਿਤ। ਰੇਲ ਵਿਚ ਬੈਠੇ ਕੈਲੀਫੋਰਨੀਆ ਵਾਲੇ ਇਸ ਨੂੰ ਵੇਖ ਕੇ ਦੇਸ਼-ਪਿਆਰ ਦੇ ਜੋਸ਼ ਵਿਚ ਆ ਰਹੇ ਸਨ, ਜਦੋਂ ਕਿ ਦੂਜੇ ਲੋਕ ਇਸ ਨੂੰ ਵਰਮੀ ਆਖ ਰਹੇ ਸਨ। ਜਾਪ ਰਿਹਾ ਸੀ ਕਿ ਸਥਾਨਕ ਵਫ਼ਾਦਾਰੀਆਂ ਅਤੇ ਤਰਫਦਾਰੀਆਂ ਅਮਰੀਕਾ ਵਿਚ ਵੀ ਓਨੀਆਂ ਹੀ ਪੀਡੀਆਂ ਸਨ, ਜਿੰਨੀਆਂ ਭਾਰਤ ਵਿਚ ਸਨ।


ਜਿਵੇਂ-ਜਿਵੇਂ ਰੇਲਗੱਡੀ ਉਪਜਾਊ ਪਰ ਗ਼ੈਰ-ਆਬਾਦ ਧਰਤੀ 'ਤੇ ਅੱਗੇ ਵਧਦੀ ਰਹੀ, ਮੈਨੂੰ ਹੈਰਾਨੀ ਹੁੰਦੀ ਰਹੀ ਕਿ ਹੋਛੀ ਨਸਲੀ ਸੋਚ ਨੇ ਕਿਵੇਂ ਦੂਜੇ ਲੋਕਾਂ ਨੂੰ ਇਥੇ ਵਿਸਥਾਪਿਤ ਹੋ ਕੇ ਕੁਦਰਤ ਦੇ ਅਨੰਤ ਸਾਧਨਾਂ ਤੋਂ ਲਾਹਾ ਲੈਣੋਂ ਰੋਕ ਰੱਖਿਆ ਸੀ। ਇਹ ਰੱਬ ਦਾ ਆਪਣਾ ਦੇਸ਼ ਹੈ। ਇਥੇ ਉੱਤਰੀ ਅਮਰੀਕਾ ਦੇ ਭਾਰਤੀਆਂ, ਅਮਰੀਕੀਆਂ ਅਤੇ ਯੂਰਪੀ-ਏਸ਼ੀਆਈ ਵਿਸਥਾਪਿਤਾਂ ਲਈ ਬਹੁਤ ਥਾਂ ਉਪਲਬਧ ਸੀ। ਦੱਖਣ ਵੱਲ ਵਧ ਰਹੀ ਰੇਲ ਨੇ ਬੰਜਰ ਰੇਗਿਸਤਾਨ ਦਾ ਇਕ ਟੋਟਾ ਪਾਰ ਕੀਤਾ ਤਾਂ ਅਸੀਂ ਲੋਸ ਏਂਜਲਸ ਦੇ ਨੇੜੇ ਅੱਪੜ ਗਏ। ਇਥੇ ਸਾਨੂੰ ਮਾਲਟੇ, ਸੋਬਾ ਅਤੇ ਆਤੂਆਂ ਦੇ ਬਾਗ ਵਿਖਾਈ ਦਿੱਤੇ। ਵਾਹਵਾ ਵੱਡੇ-ਵੱਡੇ ਬਾਗ ਸਨ। ਕੈਲੀਫੋਰਨੀਆ ਵਿਚ ਏਨਾ ਫਲ ਪੈਦਾ ਹੁੰਦਾ ਹੈ ਕਿ ਸਾਰਾ ਅਮਰੀਕਾ ਮੌਜ ਨਾਲ ਖਾ ਸਕਦਾ ਹੈ ਪਰ ਪ੍ਰਤੱਖ ਮੁਨਾਫਾ-ਖੋਰੀ ਕਾਰਨ ਹਜ਼ਾਰਾਂ ਟਨ ਫਲਾਂ ਨੂੰ ਸੜਨ ਦਿੱਤਾ ਜਾਂਦਾ ਹੈ ਪਰ ਕੀਮਤਾਂ ਘੱਟ ਕਰਨ ਦੀ ਆਗਿਆ ਨਹੀਂ ਦਿੱਤੀ ਜਾਂਦੀ।

ਹਾਲੀਵੁੱਡ! ਸਾਰੀ ਦੁਨੀਆ ਵਿਚ ਫਿਲਮਾਂ ਦੇ ਲੱਖਾਂ

ਪ੍ਰੇਮੀਆਂ ਲਈ ਇਸ ਨਾਂ ਦਾ ਅਰਥ ਸੀ ਰੁਮਾਂਸ ਅਤੇ ਇੰਦਰ-ਜਾਲ ਪਰ ਮੈਂ ਹੁਣੇ ਜਿਹੇ ਮੈਗਰਿਕ ਵੈਲਵੇਰੇਜ ਦੀ ਪੁਸਤਕ 'ਦੀ ਪਰੋਮਿਜ਼ਡ ਲੈਂਡ' ਪੜ੍ਹੀ ਸੀ ਜਿਸ ਵਿਚ ਇਹ ਭਰਮ ਤੋੜਦਿਆਂ ਅਗਾੜੀ ਪਿੱਛੇ ਦਾ ਯਥਾਰਥ ਨੰਗਾ ਕੀਤਾ ਗਿਆ ਸੀ। ਇਸ ਵਿਚ ਲਿਖਿਆ ਹੈ ਕਿ "ਇਸ ਅਲੋਕਾਰ ਉਪਨਗਰ ਤੋਂ ਸੰਸਾਰ ਨੂੰ ਨੇੜਲੇ ਚੁੰਮਣ ਅਤੇ ਗਿਲਿਸਰੀਨ ਦੇ ਬਨਾਉਣੀ ਹੰਝੂ ਮਿਲ ਸਕਦੇ ਜਿਨ੍ਹਾਂ ਦੁਆਰਾ ਹਾਲੀਵੁੱਡ ਦੇ ਬੋਝੇ ਸੋਨੇ ਨਾਲ ਭਰੇ ਜਾਂਦੇ ਹਨ ਅਤੇ ਲੋਕਾਂ ਦੇ ਦਿਮਾਗਾਂ ਵਿਚ ਕਾਮੁਕਤਾ ਜਾਂ ਨਿਰੀ ਬੇਖਿਆਲੀ ਭਰੀ ਜਾਂਦੀ ਹੈ।" ਇਹ ਖੁਲਾਸਾ ਕੀਤਾ ਹੈ ਲੇਖਕ ਨੇ ਹਾਲੀਵੁੱਡ ਦਾ। ਇਸ ਲਈ ਮੈਂ ਮੋਹ ਭੰਗ ਲਈ ਤਿਆਰ ਸੀ। ਹਾਲੀਵੁੱਡ ਨਾਂ ਦਾ ਕੋਈ ਰੇਲਵੇ ਸਟੇਸ਼ਨ ਨਹੀਂ ਸੀ। ਜਿਵੇਂ ਹੀ ਸਾਡੀ ਰੇਲ ਲੋਸ ਏਂਜਲਸ ਰੇਲਵੇ 'ਤੇ ਅੱਪੜੀ ਸਾਹਮਣਿਓਂ ਇਕ ਹੋਰ ਰੇਲ ਆ ਗਈ। ਮੈਂ ਗੱਡੀ ਤੋਂ ਹੇਠਾਂ ਉਤਰਿਆ ਤਾਂ ਵੇਖਿਆ ਕਿ ਕੁਝ ਪੱਤਰਕਾਰਾਂ, ਫੋਟੋਗ੍ਰਾਫਰਾਂ ਅਤੇ ਇਸ਼ਤਿਹਾਰਬਾਜ਼ਾਂ ਨੇ ਸ਼ੈਰਲੇ ਟੈਂਪਲ ਨਾਂ ਦੀ ਘੁੰਗਰਾਲੇ ਵਾਲੀ ਛੋਟੀ ਜਿਹੀ ਕੁੜੀ ਨੂੰ ਘੇਰਾ ਪਾਇਆ ਹੋਇਆ ਸੀ। ਦੋ ਘੰਟਿਆਂ ਮਗਰੋਂ ਮੈਂ ਸ਼ਹਿਰ ਅੰਦਰਲੇ ਵਾਈ.ਐਮ.ਸੀ.ਏ. ਵਿਚ ਦੁਪਹਿਰ ਮਗਰੋਂ ਦਾ ਅਖਬਾਰ ਵੇਖਿਆ ਤਾਂ ਸ਼ੈਰਲੇ ਟੈਂਪਲ ਦੇ ਛੋਟੀਆਂ ਬਿਠਾਕੇ ਮੁੜਨ ਦਾ ਸਮਾਚਾਰ ਬੜੇ ਉਚੇਚ ਨਾਲ ਪਹਿਲੇ ਪੰਨੇ 'ਤੇ ਛਪਿਆ ਹੋਇਆ ਸੀ। ਸਟੇਸ਼ਨ ਉੱਤੇ ਮੌਜੂਦ ਕੁਝ ਕੁ ਲੋਕਾਂ ਨੂੰ ਪ੍ਰਸਿੱਧ ਅਤੇ ਚਾਹੁਣ ਵਾਲਿਆਂ ਦੀ ਭੀੜ ਦੱਸਿਆ ਗਿਆ ਸੀ। ਹਾਲੀਵੁੱਡ! ਤੇਰਾ ਪਹਿਲਾ ਨਾਂ ਹੈ ਇਸ਼ਤਿਹਾਰਬਾਜ਼ੀ।

ਸ਼ੈਰਲੇ ਟੈਂਪਲ ਇਕ ਹੋਰ ਕਾਰਨ ਤੋਂ ਵੀ ਸੁਰਖੀਆਂ ਵਿਚ ਸੀ। ਉਸ ਦੀ ਕੋਈ ਫਿਲਮ ਵੇਖ ਕੇ ਕੁਝ ਰੂਸੀ ਬੱਚਿਆਂ ਨੇ ਉਸ ਨੂੰ ਚਿੱਠੀ ਲਿਖੀ ਸੀ ਜਿਸ ਦੇ ਜਵਾਬ ਵਿਚ ਉਸ ਨੇ ਆਪਣੇ ਦਸਤਖਤ ਵਾਲੀ ਆਪਣੀ ਫੋਟੋ ਉਨ੍ਹਾਂ ਨੂੰ ਭੇਜ ਦਿੱਤੀ ਸੀ। ਇਸ ਦੇ ਲਈ ਉਸ ਨੂੰ ਗ਼ੈਰ-ਅਮਰੀਕੀ ਗਤੀਵਿਧੀਆਂ ਬਾਰੇ ਬਣਾਈ ਗਈ ਸੈਨੇਟਰ ਮੇਕਾਰਥੀ ਕਮੇਟੀ ਸਾਹਮਣੇ ਪੇਸ਼ ਹੋਣਾ ਪਿਆ ਸੀ। ਉਸ ਸਮੇਂ ਇਹ ਕਮਿਊਨਿਸਟ ਵਿਰੋਧੀ ਸੋਚ ਸੀ ਅਮਰੀਕਾ ਦੀ। ਗ਼ੈਰ-ਰਾਜਨੀਤਕ ਬਾਲ ਕਲਾਕਾਰ ਨੂੰ ਵੀ ਨਹੀਂ ਬਖਸ਼ਿਆ ਗਿਆ ਸੀ।

ਪੂਰੇ ਦੌਰੇ ਦੌਰਾਨ ਮੇਰੇ ਨਾਲ ਇਹ ਹੁੰਦਾ



ਹਾਲੀਵੁੱਡ ਦੀ ਬਾਲ ਕਲਾਕਾਰ ਸ਼ੈਰਲੇ ਟੈਂਪਲ।

ਰਿਹਾ ਕਿ ਇਕ ਵਾਕਫ਼ੀ ਤੋਂ ਦੂਜੀ ਵਾਕਫ਼ੀ ਮੈਨੂੰ ਜਾਣੇ-ਪਛਾਣੇ ਅਤੇ ਅਣਜਾਣ ਹਾਲਾਤ ਵਿਚ ਲਿਜਾਂਦੀ ਰਹੀ। ਯੂਨੀਵਰਸਿਟੀ ਵਿਚ ਸਿਨੇਮਾਟੋਗ੍ਰਾਫੀ ਵਿਭਾਗ ਦੇ ਮੁਖੀ ਡਾ. ਮਾਰਕੋਵਿਨ ਦੇ ਨਾਂ ਚਿੱਠੀ ਮੇਰੇ ਕੋਲ ਸੀ। ਡਾ. ਸਾਹਿਬ ਜ਼ਿੰਦਾਦਿਲ ਸਨੇਹਪੂਰਨ ਬਜ਼ਰਗ ਨਿਕਲੇ। ਉਨ੍ਹਾਂ ਮੇਰਾ ਪਰਿਚੈ ਆਪਣੇ ਇਕ ਪਿਆਰੇ ਸ਼ਿਸ਼ ਰਾਮ ਬਗਾਈ ਨਾਲ ਕਰਾਇਆ। ਸੀ ਤਾਂ ਉਹ ਭਾਰਤੀ ਮੂਲ ਦਾ ਹੀ ਪਰ ਸਾਰੀ ਉਮਰ ਕੈਲੀਫੋਰਨੀਆ ਵਿਚ ਹੀ ਰਿਹਾ ਸੀ। ਉਹ ਅਜੇ ਬਾਲ ਉਮਰੇ ਹੀ ਸੀ ਜਦੋਂ ਉਸ ਦੇ ਮਾਪੇ ਪੱਛਮੀ ਪੰਜਾਬ ਤੋਂ ਆ ਕੇ ਇਥੇ ਵੱਸ ਗਏ ਸਨ। ਕੁਝ ਘੰਟਿਆਂ ਅੰਦਰ ਹੀ ਸਾਡਾ ਇਹ ਹਾਲ ਸੀ ਜਿਵੇਂ ਅਸੀਂ ਵਰ੍ਹਿਆਂ ਪੁਰਾਣੇ ਦੇਸ਼ ਹੋਈਏ। ਉਹ ਮੈਨੂੰ ਆਪਣੀ ਕਾਰ 'ਤੇ ਬਿਠਾ ਕੇ ਆਪਣੇ ਘਰ ਲੈ ਗਿਆ। ਉਥੇ ਉਹ ਆਪਣੀ ਮਾਂ ਦੇ ਨਾਲ ਰਹਿੰਦਾ ਸੀ। ਉਸ ਦੀ ਪੰਜਾਬਣ ਮਾਂ ਆਪਣੇ ਪੁਰਾਣੇ ਦੇਸ਼ ਤੋਂ ਆਏ ਵਿਅਕਤੀ ਨੂੰ ਮਿਲ ਕੇ ਬਹੁਤ ਖੁਸ਼ ਹੋਈ। ਰਾਮ ਕੋਲ ਜ਼ਿਆਦਾਤਰ ਸਟੂਡੀਓਜ਼ ਵਿਚ ਪ੍ਰਵੇਸ਼ ਦਾ ਅਧਿਕਾਰ ਪੱਤਰ ਸੀ। ਉਹਦੇ ਨਾਲ ਜਾ ਕੇ ਮੈਂ ਕੁਝ ਸਟੂਡੀਓ ਵੇਖੇ। ਇਹ ਸਟੂਡੀਓ ਕਾਫ਼ੀ ਵੱਡੇ ਅਤੇ ਸਾਜ਼-ਸਾਮਾਨ ਪੱਖੋਂ ਕਾਫ਼ੀ ਬਿਹਤਰ ਸਨ ਪਰ ਬੁਨਿਆਦੀ ਤੌਰ 'ਤੇ ਇਹ ਸਾਡੇ ਬੰਬਈ ਜਾਂ ਮਦਰਾਸ ਦੇ ਬਿਹਤਰ ਸਟੂਡੀਓਜ਼ ਜਿਹੇ ਹੀ ਸਨ। 'ਗੰਗਾਦੀਨ' ਬਣਾਈ ਜਾ ਰਹੀ ਸੀ। ਮੈਂ ਉਸ ਦੀ ਸ਼ੂਟਿੰਗ ਵੇਖੀ ਅਤੇ ਰੇ.ਕੇ.ਓ. ਰੇਡੀਓ ਨੂੰ ਸੁਚੇਤ ਕੀਤਾ ਕਿ ਭਾਰਤ ਵਿਚ ਅਜਿਹੀ ਸਾਮਰਾਜਵਾਦੀ ਬਕਵਾਸ ਪਸੰਦ ਨਹੀਂ ਕੀਤੀ ਜਾਵੇਗੀ।

'ਹੈਲੋ ਹਾਲੀਵੁੱਡ' ਸਿਰਲੇਖ ਅਧੀਨ ਮੇਰੀ ਵਾਰਤਾ ਵੀ ਕੇ.ਐਮ.ਪੀ. ਅਰਥਾਤ ਸਿਤਾਰਿਆਂ ਦਾ ਰੇਡੀਓ ਤੋਂ ਵੀ ਪ੍ਰਸਾਰਿਤ ਹੋਈ। ਇਸ ਵਿਚ ਉਨ੍ਹਾਂ ਦੇ ਭਾਰਤੀ ਪ੍ਰਸਿੱਧਾਂ ਵੱਲੋਂ ਸਾਰੇ ਲੋਕਪ੍ਰਿਯ ਅਦਾਕਾਰਾਂ ਨੂੰ ਸੁਭਕਾਮਨਾਵਾਂ ਦਿੱਤੀਆਂ। ਕੇਵਲ ਕਲਾਰਕ, ਗੈਬਲ, ਵਿਵਿਅਨ ਲੋਹ, ਜੇਮਜ਼ ਸਟੂਅਰਟ, ਟਾਇਰਨ ਪਾਵਰ, ਮਿਕੀ ਰੂਨੀ ਅਤੇ ਸ਼ੈਰਲੇ ਟੈਂਪਲ ਨੂੰ ਹੀ ਨਹੀਂ ਸਗੋਂ ਉਸ ਪਾਲ ਮੁਨੀ ਨੂੰ ਵੀ ਜਿਸ ਦੀਆਂ ਫਿਲਮਾਂ ਨੇ ਉਸ ਨੂੰ ਭਾਰਤੀ ਦਰਸ਼ਕਾਂ ਵੱਲੋਂ ਲੋਕਪ੍ਰਿਯਤਾ ਅਤੇ ਸਤਿਕਾਰ ਦਿਵਾਇਆ ਸੀ। ਮੇਰੀ ਵਾਰਤਾ ਦਾ ਅੰਤ ਇਕ ਚੁਭਵੀਂ ਗੱਲ 'ਤੇ ਹੋਇਆ ਸੀ। ਮੈਂ ਉਥੇ ਬਣੀਆਂ ਕਈ ਗ਼ੈਰ-ਭਾਰਤੀ ਫਿਲਮਾਂ ਅਤੇ ਬਣ ਰਹੀ ਫਿਲਮ

ਸ਼ੈਰਲੇ ਟੈਂਪਲ ਇਕ ਹੋਰ ਕਾਰਨ ਤੋਂ ਵੀ ਸੁਰਖੀਆਂ ਵਿਚ ਸੀ। ਉਸ ਦੀ ਕੋਈ ਫਿਲਮ ਵੇਖ ਕੇ ਕੁਝ ਰੂਸੀ ਬੱਚਿਆਂ ਨੇ ਉਸ ਨੂੰ ਚਿੱਠੀ ਲਿਖੀ ਸੀ ਜਿਸ ਦੇ ਜਵਾਬ ਵਿਚ ਉਸ ਨੇ ਆਪਣੇ ਦਸਤਖਤ ਵਾਲੀ ਆਪਣੀ ਫੋਟੋ ਉਨ੍ਹਾਂ ਨੂੰ ਭੇਜ ਦਿੱਤੀ ਸੀ। ਇਸ ਦੇ ਲਈ ਉਸ ਨੂੰ ਗ਼ੈਰ-ਅਮਰੀਕੀ ਗਤੀਵਿਧੀਆਂ ਬਾਰੇ ਬਣਾਈ ਗਈ ਸੈਨੇਟਰ ਮੇਕਾਰਥੀ ਕਮੇਟੀ ਸਾਹਮਣੇ ਪੇਸ਼ ਹੋਣਾ ਪਿਆ ਸੀ। ਉਸ ਸਮੇਂ ਇਹ ਕਮਿਊਨਿਸਟ ਵਿਰੋਧੀ ਸੋਚ ਸੀ ਅਮਰੀਕਾ ਦੀ। ਗ਼ੈਰ-ਰਾਜਨੀਤਕ ਬਾਲ ਕਲਾਕਾਰ ਨੂੰ ਵੀ ਨਹੀਂ ਬਖਸ਼ਿਆ ਗਿਆ ਸੀ।

'ਗੰਗਾਦੀਨ' ਦੀ ਨਿਖੇਧੀ ਕੀਤੀ ਸੀ- "ਹਾਲੀਵੁੱਡ! ਤੈਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਤੂੰ ਆਪਣੀਆਂ ਫਿਲਮਾਂ ਵਿਚ ਸਿੱਤਰ ਜਨਤਾ ਦੀ ਭੰਡੀ ਕੀਤੀ ਹੈ। ਤੂੰ ਸਾਡੀ ਦੇਸ਼ ਭਗਤੀ ਨੂੰ ਹੀ ਆਹਤ ਨਹੀਂ ਕਰ ਰਿਹਾ ਏਂ, ਆਪਣੇ ਦੇਸ਼ ਦੀਆਂ ਲੋਕਤੰਤਰੀ ਪਰੰਪਰਾਵਾਂ ਦੀ ਵੀ ਉਲੰਘਣਾ ਕਰ ਰਿਹਾ ਏਂ। ਦੇਸ਼ ਭਗਤ ਭਾਰਤੀ ਤੈਨੂੰ ਕਦੀ ਖਿਮਾਂ ਨਹੀਂ ਕਰਨਗੇ।"

ਸੈਯਦ ਹੁਸੈਨ ਨਾਲ ਸੰਖੇਪ ਪਰ ਸੁਖਾਵੀਂ ਮੁਲਾਕਾਤ ਹੋਈ। ਜਦੋਂ ਉਹ ਦਸ ਵਰ੍ਹੇ ਅਮਰੀਕਾ ਰਹਿਣ ਮਗਰੋਂ ਸੰਖੇਪ ਜਿਹੇ ਦੌਰੇ 'ਤੇ ਭਾਰਤ ਆਏ ਸਨ, ਓਦੋਂ ਮੈਂ ਬਰੇਲਵੀ ਸਾਹਿਬ ਦੇ ਘਰ ਉਨ੍ਹਾਂ ਨੂੰ ਮਿਲਿਆ ਸੀ। ਅਸਫਲ ਮੁਹੱਬਤ ਨੇ ਉਨ੍ਹਾਂ ਨੂੰ ਆਪਣਾ ਦੇਸ਼ ਛੱਡ ਕੇ ਵਿਦੇਸ਼ ਵਿਚ ਰਹਿਣ ਲਈ ਮਜਬੂਰ ਕਰ ਦਿੱਤਾ ਸੀ, ਨਹੀਂ ਤਾਂ ਉਹ ਦੇਸ਼ ਭਗਤ ਭਾਰਤ ਦੇ ਸਭ ਤੋਂ ਸੁਯੋਗ ਸੰਪਾਦਕ ਅਤੇ ਬੁਲਾਰੇ ਹੁੰਦੇ ਜਾਂ ਸ਼ਾਇਦ ਰਾਸ਼ਟਰੀ ਨੇਤਾ ਬਣ ਗਏ ਹੁੰਦੇ।

ਭਾਵੇਂ ਉਸ ਸਮੇਂ ਉਹ ਅਧਖਤ ਉਮਰ ਦੇ ਸਨ ਪਰ ਅਜੇ ਵੀ ਬਹੁਤ ਖੂਬਸੂਰਤ ਸਨ। ਉਨ੍ਹਾਂ ਨੂੰ ਵੇਖ ਕੇ ਹੀ ਸਮਝ ਆ ਜਾਂਦੀ ਸੀ ਕਿ ਔਰਤਾਂ ਉਨ੍ਹਾਂ 'ਤੇ ਕਿਉਂ ਮਰਦੀਆਂ ਹਨ। ਪਹਿਲਾਂ ਉਹ ਪੱਤਰਕਾਰੀ ਕਰਦੇ ਸਨ ਅਤੇ ਅਮਰੀਕਾ ਵਿਚ ਭਾਰਤੀ ਮਾਮਲਿਆਂ ਬਾਰੇ ਭਾਸ਼ਨ ਦਿੰਦੇ ਸਨ, ਹੁਣ ਉਹ ਯੂਨੀਵਰਸਿਟੀ ਆਫ ਸਾਊਥ ਕੈਲੀਫੋਰਨੀਆ ਵਿਚ ਭਾਰਤੀ ਇਤਿਹਾਸ ਅਤੇ ਸਭਿਆਚਾਰ ਦੇ ਪ੍ਰੋਫੈਸਰ ਸਨ। ਅਜਿਹੇ ਸ਼ਾਨਦਾਰ ਗੱਲਬਾਤ ਕਰਨ ਵਾਲੇ, ਅੰਤਰਰਾਸ਼ਟਰੀ ਮਾਮਲਿਆਂ ਪ੍ਰਤੀ ਜਿਗਿਆਸੂ ਵਿਅਕਤੀ ਨਾਲ ਦੁਪਹਿਰ ਦਾ ਖਾਣਾ ਖਾ ਕੇ ਮੈਨੂੰ ਬੜਾ ਆਨੰਦ ਆਇਆ ਸੀ।

ਲੋਸ ਏਂਜਲਸ ਠਹਿਰ ਦੌਰਾਨ ਇਥੋਂ ਦੇ ਉਪਨਗਰ ਪਾਸਾਡਾਨਾ ਵਿਚ ਆਪਣੇ ਸਿਕਲੀਅਰ ਨਾਲ ਹੋਈ ਮੁਲਾਕਾਤ ਵਿਸ਼ੇਸ਼ ਘਟਨਾ ਸੀ। ਸਕੂਲ ਦੇ ਦਿਨਾਂ ਵਿਚ ਮੈਂ ਉਨ੍ਹਾਂ ਲੇਖਕਾਂ ਦੀ ਸੂਚੀ ਬਣਾਈ ਹੋਈ ਸੀ ਜਿਨ੍ਹਾਂ ਨੂੰ ਮੈਂ ਨਿਜੀ ਤੌਰ 'ਤੇ ਮਿਲਣਾ ਚਾਹੁੰਦਾ ਸੀ। ਸਮੇਂ-ਸਮੇਂ 'ਤੇ ਇਨ੍ਹਾਂ ਵਿਚੋਂ ਕੁਝ ਨਾਂ ਕੱਟ ਦਿੰਦਾ ਅਤੇ ਕੁਝ ਨਵੇਂ ਨਾਂ ਜੋੜ ਦਿੰਦਾ ਹੁੰਦਾ ਸੀ। ਚੈਸਟਰਟਨ ਦੀ ਮੌਤ ਤੋਂ ਬਾਅਦ ਇਹ ਸੂਚੀ ਬਹੁਤ ਛੋਟੀ ਹੋ ਗਈ ਸੀ ਪਰ ਆਪਣੇ ਸਿਕਲੀਅਰ ਦਾ ਨਾਂ ਤਾਂ ਵੀ ਸਭ ਤੋਂ ਉੱਤੇ ਸੀ। ਆਪਣੇ ਜੱਦੀ ਸਕੂਲ ਵਿਚ ਪੜ੍ਹਦਿਆਂ ਮੈਂ ਉਸ ਦੀ ਰਚਨਾ 'ਜੰਗਲ' ਅਤੇ ਫਿਰ ਬਾਅਦ ਵਿਚ 'ਬੁਕ ਆਫ ਲਵ' ਬੜੇ ਸ਼ੌਕ ਨਾਲ ਪੜ੍ਹੀ ਸੀ।

ਸਿਕਲੀਅਰ ਆਪਣੇ ਘਰ ਸਾਡੀ ਉਡੀਕ ਕਰ ਰਿਹਾ ਸੀ। ਉਹ ਮਹਾਤਮਾ ਗਾਂਧੀ ਦੀ ਅਮਰੀਕਨ ਕਾਪੀ ਸੀ। ਉਹ ਗਾਂਧੀ ਜੀ ਵਾਂਗ ਹੀ ਨਾ ਦਰਮਿਆਨਾ ਕੱਦ, ਨਾ ਦੁਬਲਾ-ਪਤਲਾ ਅਤੇ ਨਾ ਹੀ ਲੰਗੋਟੀ ਪਹਿਨਦਾ ਸੀ ਪਰ ਐਨਕ ਪਿੱਛੋਂ ਉਸ ਦੀਆਂ ਅੱਖਾਂ ਗਾਂਧੀ ਜੀ ਦੀਆਂ ਅੱਖਾਂ ਵਾਂਗ ਹੀ ਤੁਰਤਬੋਧੀ ਸਨ। ਉਸ ਦੀ ਬਨਾਵਤ ਰਹਿਤ ਸਾਦਗੀ ਵੀ ਗਾਂਧੀ ਜੀ ਵਰਗੀ ਹੀ ਸੀ। ਉਸ ਨੇ ਸਸਤੀ ਲਿਨਨ ਦਾ ਪਜਾਮਾ ਅਤੇ ਬੰਡੀ ਪਹਿਨੀ ਹੋਈ ਸੀ। ਕੈਲੀਫੋਰਨੀਆ ਦੀਆਂ ਗਰਮੀਆਂ ਦੀ ਤਪਿਸ਼ ਦੇ ਪੱਖੋਂ ਇਹ ਬਹੁਤ ਸਮਝਦਾਰੀ ਵਾਲਾ ਬਣਾ ਸੀ। ਮੈਨੂੰ ਅਤੇ ਬਗਾਈ ਨੂੰ ਮਹਿਸੂਸ ਹੋਇਆ ਕਿ ਅਸੀਂ ਜਿਹੜੇ ਇਸਤਰੀ ਕੀਤੇ ਸੁਟ, ਕਾਲਰ ਅਤੇ ਟਾਈ ਪਹਿਨੇ ਹੋਏ ਸਨ, ਉਹ ਕਾਫ਼ੀ ਫਾਲਤੂ ਸਨ। ਖੈਰ, ਕੁਝ ਮਿੰਟਾਂ ਵਿਚ ਹੀ ਅਸੀਂ ਆਪਣੇ ਕੋਟ ਲਾਹ ਲਏ ਅਤੇ ਕਾਲਰ ਖੋਲ੍ਹ ਲਏ। ਅਸੀਂ ਬਾਗ ਦੇ ਛਾਂਦਾਰ ਕੋਨੇ ਵਿਚ ਬੈਠ ਦੀਆਂ ਕੁਰਸੀਆਂ 'ਤੇ ਬੈਠੇ ਮਾਲਟੇ ਦਾ ਜੂਸ ਪੀ ਰਹੇ ਸੀ। ਉਸ ਨੇ ਬੜਾ ਸੋਚ-ਸਮਝ ਕੇ ਸਾਡੇ ਲਈ ਇਸ ਜੂਸ ਦੀ ਚੋਣ ਕੀਤੀ ਸੀ। ਸਮਝ ਵਿਚ ਨਹੀਂ ਆ ਰਿਹਾ ਸੀ ਕਿ ਇਕ ਅਜਨਬੀ ਨੌਜਵਾਨ ਭਾਰਤੀ ਪੱਤਰਕਾਰ ਦਾ ਏਨਾ ਲਿਹਾਜ਼ ਕਰਨ ਨਾਲ ਇਹ ਸਾਦ-ਮੁਰਾਦਾ ਮਿਹਰਬਾਨ ਵਿਅਕਤੀ ਉਹੋ ਲੇਖਕ ਸੀ ਜਿਸ ਦੀਆਂ 60 ਬੈਸਟ ਸੇਲਰ ਪੁਸਤਕਾਂ ਮੁੜ-ਮੁੜ ਪ੍ਰਕਾਸ਼ਤ ਹੋਈਆਂ ਸਨ ਅਤੇ ਜਿਨ੍ਹਾਂ ਦਾ ਲਾਭਗਾ ਹਰ ਪ੍ਰਸਿੱਧ ਭਾਸ਼ਾ ਵਿਚ ਅਨੁਵਾਦ ਹੋ ਚੁੱਕਾ ਸੀ।

ਹਾਲੀਵੁੱਡ ਵਿਚ ਫਾਸ਼ੀਵਾਦ ਵਿਰੋਧੀ ਲੀਗ ਨੂੰ ਡਾਢਾ ਸਮਰਥਨ ਪ੍ਰਾਪਤ ਸੀ। ਸਪੋਨ ਦੀਆਂ ਰਾਸ਼ਟਰਵਾਦੀ ਸ਼ਕਤੀਆਂ ਨੂੰ ਪ੍ਰੇਰਨਾ ਦੇਣ ਵਿਚ ਇਹ ਕਾਲੋਨੀ ਪੇਸ਼-ਪੇਸ਼ ਰਹੀ ਸੀ। ਫਾਸ਼ੀਵਾਦੀ ਫਿਲਮ ਬਣਾਉਣ ਲਈ ਇਥੇ ਆਏ ਇਟਲੀ ਦੇ ਤਾਨਾਸ਼ਾਹ ਦੇ ਪੁੱਤਰ ਵਿੰਤੋਰੀਓ ਮੁਸੋਲਿਨੀ ਨੂੰ ਫਿਲਮ ਵਿੱਚੋਂ ਛੱਡ ਕੇ ਵਾਪਸ ਜਾਣਾ ਪਿਆ ਸੀ।

ਕੁਝ ਵਰ੍ਹਿਆਂ ਮਗਰੋਂ ਹਾਲੀਵੁੱਡ ਦੀਆਂ ਅਤਿਅੰਤ ਸਿਰਜਣਾਤਮਕ ਪ੍ਰਤਿਭਾਵਾਂ ਨੂੰ ਗ਼ੈਰ-ਅਮਰੀਕਨ ਆਖ ਕੇ ਇਸ ਕਾਲੋਨੀ ਵਿਚੋਂ ਕੱਢ ਦਿੱਤਾ ਗਿਆ ਸੀ। ਉਨ੍ਹਾਂ ਵਿਚੋਂ ਕੁਝ ਨੇ ਪਲਾਇਨ ਕਰ ਕੇ ਯੂਰਪ ਜਾਣਾ ਪਸੰਦ ਕੀਤਾ, ਜਿਥੇ ਗਰੀਬੀ ਉਨ੍ਹਾਂ ਦੀ ਉਡੀਕ ਵਿਚ ਸੀ ਅਤੇ ਕੁਝ ਨੇ ਆਪਣੇ ਸਾਥੀਆਂ ਨਾਲ ਧੂੰਹ ਕਰ ਕੇ ਖੜਾਵਾਰੀ ਅਤੇ

(ਬਾਕੀ ਅਗਲੇ ਸਫੇ 'ਤੇ)

ਨਿਰਾਸਤਾ ਨੂੰ ਸੱਦਾ ਦੇ ਲਿਆ ਸੀ ਪਰ ਇਸ ਤੋਂ ਪਹਿਲਾਂ, 1938 ਵਿਚ ਵੀ ਮੈਂ ਉਥੇ ਸਮਾਜਿਕ ਤੌਰ 'ਤੇ ਜਾਗਰੂਕੀ ਦੀ ਵਧ ਰਹੀ ਗਿਣਤੀ ਮਹਿਸੂਸ ਕਰ ਲਈ ਸੀ। ਇਹ ਉਹ ਲੋਕ ਸਨ ਜਿਹੜੇ ਹਾਲੀਵੁਡ ਦੀ ਸਾਖ ਅਤੇ ਬੌਧਿਕ ਖੜੋਤ ਨਾਲ ਜ਼ਿੰਦਗੀ ਬਿਤਾਉਣ ਤੋਂ ਇਨਕਾਰੀ ਸਨ।

ਪੇਗੀਪਸੀ ਯੂਥ ਸ਼ਾਂਤੀ ਕਾਂਗਰਸ ਬਹੁਤ ਦੇਰ ਨਾਲ ਆਰੰਭ ਹੋਈ। ਤਿੰਨ ਤਾਨਾਸ਼ਾਹ ਪਹਿਲਾਂ ਹੀ ਯਾਦੇ ਦਾ ਰਾਹ ਫੜ ਕੇ ਅਬੀਸੀਨੀਆ, ਚੀਨ, ਸਪੇਨ, ਸਵਿਟਜ਼ਰਲੈਂਡ ਅਤੇ ਆਸਟ੍ਰੀਆ ਵਿਚ ਵਧੀਕੀ ਸ਼ੁਰੂ ਕਰ ਚੁੱਕੇ ਸਨ।

ਨੌਜਵਾਨਾਂ ਦਾ ਇਹੋ ਜਿਹਾ ਇਕੱਠ ਵੇਖ ਕੇ ਦਿਮਾਗ ਸੁੰਨ ਹੋ ਜਾਣਾ ਸੰਭਵ ਹੈ। ਇਸ ਦਾ ਉਦਘਾਟਨ ਰੈਂਡਲ ਟਾਪੂ ਸਥਿਤ ਨਿਊਯਾਰਕ ਮਿਊਜ਼ਿਅਮ ਆਡੀਟੋਰੀਅਮ ਵਿਚ ਹੋਇਆ ਸੀ। ਆਰੰਭ ਸਮੇਂ 54 ਪ੍ਰਤੀਨਿਧ ਮੰਡਲਾਂ ਨੇ ਸਲਾਮੀ ਦਿੱਤੀ ਸੀ। ਸਪੇਨ, ਚੀਨ ਅਤੇ ਚੈਕ ਦੇ ਪ੍ਰਤੀਨਿਧ ਮੰਡਲ ਦਾ ਸਵਾਗਤ ਖਲੋ ਕੇ ਅਤੇ ਤਾੜੀਆਂ ਮਾਰ ਕੇ ਕੀਤਾ ਗਿਆ ਸੀ। ਸਾਡੇ ਗਰੁੱਪ ਵਿਚ ਇਕ ਲੜਕੀ ਸੀ ਜੋ ਰਾਏ ਜਿਹੜੀ ਹੁਣ ਪਾਰਲੀਮੈਂਟ ਦੀ ਮੈਂਬਰ ਹੈ। ਜਦੋਂ ਹੱਥਾਂ ਵਿਚ ਤਿਰੰਗਾ ਫੜੀ ਸਾਡਾ ਗਰੁੱਪ ਉਥੋਂ ਦੀ ਲੰਘਿਆ ਤਾਂ ਤਾੜੀਆਂ ਦੇ ਸ਼ੋਰ ਵਿਚਕਾਰ ਸਟੇਡੀਅਮ ਦੀ ਇਕ ਨੁੱਕਰ ਤੋਂ ਨਾਅਰਾ ਬੁਲੰਦ ਹੋਇਆ 'ਗੁਡ ਓਲਡ ਗਾਂਧੀ! ਆਪਣੇ ਸ਼ਹਿਰ ਵੱਲੋਂ ਡੈਲੀਗੇਟਾਂ ਦਾ ਸਵਾਗਤ ਕਰਦਿਆਂ ਮੇਰੇ ਲਾ ਗਾਰਡੀਆ ਨੇ ਦਮਗਜੇ ਹਿਤ ਜ਼ਬਰਦਸਤ ਭਾਸ਼ਣ ਦਿੱਤਾ, "ਜਦੋਂ ਸੰਸਾਰ ਭਰ ਦੇ ਨੌਜਵਾਨ ਯੁੱਧ ਨਹੀਂ ਚਾਹੁੰਦੇ ਹਨ ਤਾਂ ਯੁੱਧ ਨਹੀਂ ਹੋਣਾ ਚਾਹੀਦਾ। ਲਾ ਗਾਰਡੀਆ ਬਾਰੇ ਪ੍ਰਸਿੱਧ ਸੀ ਕਿ ਉਸ ਨੇ ਹੁਣਦੇਗੀਆਂ ਨੂੰ ਤੜਪਾਰ ਕਰ ਕੇ ਨਿਊਯਾਰਕ ਨੂੰ ਸਾਫ-ਸੁਥਰਾ ਪ੍ਰਗਤੀਸ਼ੀਲ ਸ਼ਾਸਨ ਦਿੱਤਾ ਸੀ। ਦੁਰਭਾਗਵਸ਼ ਇਕ ਸਾਲ ਤੋਂ ਵੀ ਘੱਟ ਅਰਸੇ ਵਿਚ ਉਹ ਯੁੱਧ ਸਾਡੇ ਸਿਰਾਂ 'ਤੇ ਉਤਰ ਆਇਆ ਸੀ ਜਿਸ ਨੂੰ ਰੋਕਣ ਲਈ ਅਸੀਂ ਏਨੇ ਬੇਚੈਨ ਹੋ ਰਹੇ ਸੀ।

ਖੈਰ, ਜਿਹੜੇ ਅਗਲੇ ਨੌਂ ਦਿਨ ਅਸੀਂ 54 ਦੇਸ਼ਾਂ ਤੋਂ ਆਏ 500 ਲੋਕਾਂ ਨੂੰ ਪੇਗੀਪਸੀ ਵਿਚ ਬਿਤਾਏ, ਬੜੇ ਦਿਲਚਸਪ ਦਿਨ ਸਨ। ਅਸੀਂ ਹੜਸਨ ਨਦੀ ਤੋਂ ਸੱਤਰ ਮੀਲ ਉੱਪਰ ਵੱਲ ਵਾਸਰ ਕਾਲਜ ਵਿਚ ਠਹਿਰੇ ਹੋਏ ਸੀ। ਇਨ੍ਹਾਂ ਨੌਂ ਦਿਨਾਂ ਵਿਚ ਅਸੀਂ ਜਿਵੇਂ ਅੱਧੀ ਦੁਨੀਆ ਦੁਆਲੇ ਸੁਖਾਵਾਂ ਚੱਕਰ ਲਗਾ ਲਿਆ ਸੀ। ਮੈਨੂੰ ਯਾਦ ਹੈ, ਚੀਨ ਦੀ ਅਨਾਰੂ ਵਰ੍ਹਿਆਂ ਦੀ ਹੀਰੋਇਨ ਯਾਨ ਬੇਗ ਮਿਨ ਵੀ ਡੈਲੀਗੇਟ ਸੀ। ਪਿਛਲੇ ਵਰ੍ਹੇ ਜਦੋਂ ਸ਼ਿਯਾਈ ਦੇ ਇਕ ਗੁਦਾਮ ਵਿਚ ਚਾਰ ਸੌ ਚੀਨੀ ਸਿਪਾਹੀ ਜਾਪਾਨ ਦੀ ਜ਼ਬਰਦਸਤ ਗੋਲਾਬਾਰੀ ਦਾ ਮੁਕਾਬਲਾ ਕਰ ਰਹੇ ਸਨ ਤਾਂ ਇਸ ਲੜਕੀ ਨੇ ਆਪਣੀ ਜਾਨ ਜੋਖੋਂ ਵਿਚ ਪਾ ਕੇ ਉਨ੍ਹਾਂ ਨੂੰ ਸੰਦੇਸ਼ ਪੁਚਾਏ ਸਨ। ਇਸੇ ਦੀ ਸਹਾਇਤਾ ਨਾਲ ਫੋਕਟ ਉਨ੍ਹਾਂ ਦੀਆਂ ਜਾਨਾਂ ਬਚੀਆਂ ਸਨ (ਆਪਣੇ ਤੋਂ ਸੰਤੁਸ਼ਟ ਉਹ ਅਮਰੀਕਾ ਆ ਕੇ ਮੈਟਰਨ ਬਣ ਗਈ ਸੀ। ਪਤਾ ਨਹੀਂ ਹੁਣ ਉਹ ਜਿਉਂਦੀ ਵੀ ਹੈ ਜਾਂ ਯੁੱਧ ਵਿਚ ਮਾਰੀ ਜਾ ਚੁੱਕੀ ਹੈ)।

ਇਸ ਤੋਂ ਉਲਟ ਸੀ ਕੋਲੰਬੀਆ ਯੂਨੀਵਰਸਿਟੀ ਦਾ ਗ੍ਰੈਜੂਏਟ ਯੁਗਾਂਡਾ ਦਾ ਹੱਟਾ-ਕੱਟਾ ਕਾਲੀਬਾਲਾ ਜਿਸ ਨੇ ਇਕ ਬਿਆਨ ਦੇ ਕੇ ਸਾਰੇ ਇਕੱਠ ਵਿਚ ਬਿਜਲੀ ਦੀ ਲਹਿਰ ਜਿਹੀ ਦੁੜਾ ਦਿੱਤੀ ਸੀ ਕਿ ਅਸਲੀ ਵਰਿਸ਼ੀ ਸਾਡੇ ਕਬਾਇਲੀ ਨੀਗਰੋ ਨਹੀਂ ਹਨ ਸਗੋਂ ਉਹ ਗੋਰੇ ਫੌਜੀ ਹਨ ਜਿਨ੍ਹਾਂ ਕਤਲੇਆਮ ਕਰ ਕੇ ਜਸ ਖੱਟਿਆ ਹੈ (ਉਹ ਹੁਣ ਕੀ ਕਰ ਰਿਹਾ ਹੋਵੇਗਾ? ਕਿਸੇ ਯੂਨੀਵਰਸਿਟੀ ਵਿਚ ਪੜ੍ਹਾ ਰਿਹਾ ਹੋਵੇਗਾ ਜਾਂ ਸੱਤਾ ਵਿਚ ਆ ਕੇ ਰਾਜਦੂਤ ਜਾਂ ਮੰਤਰੀ ਬਣ ਗਿਆ ਹੋਵੇਗਾ? ਜਾਂ ਕਿਸੇ ਕਬਰ ਵਿਚ ਸੁੱਤਾ ਪਿਆ ਹੋਵੇਗਾ?)।

ਸਪੇਨ ਤੋਂ ਦੋ ਨੌਜਵਾਨ ਕਿਸਾਨ ਲੜਕੀਆਂ ਸਨ ਟਰੇਸਾ ਬੈਲਟਨ ਅਤੇ ਮਾਰਗਰੀਟਾ ਰੋਬਲਜ਼। ਉਨ੍ਹਾਂ ਸੀਮਾ ਉੱਪਰ ਯੁੱਧ ਵਿਚ ਵੀ ਭਾਗ ਲਿਆ ਸੀ ਅਤੇ ਕਿਸਾਨਾਂ ਮਜ਼ਦੂਰਾਂ ਨੂੰ ਜਾਗੂਤ ਕਰਨ ਲਈ ਸਾਹਿਤਕ ਮੁਹਿੰਮ ਵੀ ਚਲਾਈ ਸੀ (ਕੀ ਉਹ ਅਜੇ ਜਿਉਂਦੀਆਂ ਹਨ? ਉਨ੍ਹਾਂ ਦੇ ਦੇਸ਼ ਵਿਚ ਫਰੈਂਕੋ ਅਤੇ ਉਸ ਦੇ ਫਾਸ਼ੀਵਾਦੀ ਸਾਥੀਆਂ ਨੇ ਪ੍ਰਗਤੀਵਾਦੀਆਂ ਵਿਰੁੱਧ ਜਿਹੜੀ ਬੁਰਫ਼ਾਗਰਦੀ ਕੀਤੀ ਸੀ, ਕੀ ਉਹ ਉਸ ਵਿਚੋਂ ਜ਼ਿੰਦਾ ਬਚ ਗਈਆਂ ਸਨ?)।


ਜਿਹੜੇ ਡੈਲੀਗੇਟ ਨਿਜੀ ਤੌਰ 'ਤੇ, ਵੱਡੀ ਕੁਰਬਾਨੀ ਦੇ ਕੇ ਕਾਂਗਰਸ ਵਿਚ ਭਾਗ ਲੈਣ ਲਈ ਆਏ ਸਨ, ਉਹ ਕਾਫੀ ਵੱਡੀ ਗਿਣਤੀ ਵਿਚ ਸਨ। ਉਨ੍ਹਾਂ ਵਿਚ ਪੱਛਮੀ ਕੈਨੇਡਾ ਤੋਂ ਆਈ ਬਰੀਕ ਜਿਹੀ ਕੁੜੀ ਈਸ਼ਾਬੇਲ ਕਿਰ ਵੀ ਸੀ। ਇਹ ਰਾਹ ਵਿਚ ਲੋਕਾਂ ਤੋਂ ਲਿਫਟ ਮੰਗ ਕੇ ਅਤੇ ਮੀਲਾਂ ਮੀਲ ਪੈਦਲ ਤੁਰ ਕੇ ਪੇਗੀਪਸੀ ਪੁੱਜੀ ਸੀ।

ਦੱਖਣੀ ਅਫਰੀਕਾ ਤੋਂ ਨਵੀਂ ਵਿਆਹੀ ਜੋੜੀ ਡਾ. ਜੇਡ ਅਤੇ ਉਸ ਦੀ ਲੜੀ ਸਾਰਾ ਲੈਜ਼ਲੀ ਅਜੀਬ

ਤਰੁੰਾਂ ਦੇ ਹਨੀਮੂਨ 'ਤੇ ਆਏ ਸਨ। ਅੰਗਰੇਜ਼ ਹੁੰਦਿਆਂ ਹੋਇਆਂ ਵੀ ਉਨ੍ਹਾਂ ਆਪਣੀ ਹਕੂਮਤ ਵਿਰੁੱਧ ਵਿਰੋਧ ਦਰਜ ਕਰਾਇਆ ਸੀ ਕਿ ਹਕੂਮਤ ਨੇ ਉਨ੍ਹਾਂ ਦੀ ਪਾਰਟੀ ਵੱਲੋਂ ਚੁਣੇ ਗਏ ਮੈਂਬਰ, ਨੀਗਰੋ ਡੈਲੀਗੇਟ ਨੂੰ ਪਾਸਪੋਰਟ ਦੇਣ ਤੋਂ ਨਾਂਹ ਕਰ ਦਿੱਤੀ ਸੀ (ਡਾਕਟਰ ਅਤੇ ਉਸ ਦੀ ਪਤਨੀ ਹੁਣ ਕਿਸ ਹਾਲ ਵਿਚ ਹਨ? ਕਿੱਥੇ ਹਨ? ਕੀ ਅੱਜ ਵੀ ਉਨ੍ਹਾਂ ਦੇ ਵਿਚਾਰ ਉਹੋ ਹਨ?)।

ਫਲਸਤੀਨ ਦੀ ਪ੍ਰਤੀਨਿਧਤਾ ਦੇ ਲੋਕ ਕਰ ਰਹੇ ਸਨ, ਯਹੂਦੀ ਯਸ਼ੂ ਲੀਬਨਰ ਅਤੇ ਅਰਬ ਰੇ ਖੂਰੀ। ਹੈਰਾਨੀ ਦੀ ਗੱਲ ਸੀ ਕਿ ਦੋਵਾਂ ਨੇ ਇਕ-

ਡੈਲੀਗੇਟ ਪਰੇਸ਼ਾਨ ਹੋ ਗਏ ਸਨ ਅਤੇ ਕੰਜ਼ਰਵੇਟਿਵਾਂ ਦੇ ਚਿਹਰੇ ਲਾਲ ਹੋ ਗਏ ਸਨ। ਮੈਨੂੰ ਕਾਂਗਰਸ ਦੇ ਅਖੀਰਲੇ ਦਿਨ ਬੋਲਣ ਦਾ ਮੌਕਾ ਦਿੱਤਾ ਗਿਆ। ਮੈਨੂੰ ਯਾਦ ਹੈ ਕਿ ਮੈਂ ਸਪਸ਼ਟ ਕੀਤਾ ਸੀ ਕਿ ਅਸੀਂ ਭਾਰਤੀ ਲੋਕ ਦਿਲ ਦੀਆਂ ਡੂੰਘਾਣਾਂ ਤੋਂ ਸ਼ਾਂਤੀ ਅਤੇ ਸਹਿ-ਸੁਰੱਖਿਆ ਦੇ ਇੱਛੁਕ ਹਾਂ। ਨਹਿਰੂ ਅਤੇ ਗਾਂਧੀ ਦਾ ਹਵਾਲਾ ਦੇ ਕੇ ਮੈਂ ਆਖਿਆ ਸੀ ਕਿ ਅਮਨ-ਅਮਾਨ ਲਈ ਸਭ ਤੋਂ ਵੱਡਾ ਖਤਰਾ ਸਾਮਰਾਜਵਾਦ ਹੈ ਜਿਸ ਨੂੰ ਹੁਣ, ਇਸੇ ਸਮੇਂ, ਭਾਰਤ ਅਤੇ ਹੋਰਨਾਂ ਦੇਸ਼ਾਂ ਵਿਚੋਂ ਸਮਾਪਤ ਕੀਤਾ ਜਾਣਾ ਚਾਹੀਦਾ ਹੈ। ਇਸ 'ਤੇ ਭਾਵ ਆਵੇਗਾ ਵਿਚ ਤਾੜੀਆਂ



ਆਪਟਨ ਸਿੰਕਲੀਅਰ ਅਤੇ (ਸੱਜੇ) ਕਾਲਿਆਂ ਨਾਲ ਵਿਤਕਰੇ ਨੂੰ ਦਰਸਾਉਂਦਾ ਚਾਰਲਸ ਵ੍ਹਾਈਟ ਦਾ ਚਿੱਤਰ ਜੋ 1950 ਵਿਚ ਬਣਾਇਆ ਗਿਆ ਸੀ।

ਦੂਜੇ 'ਤੇ ਇਲਜ਼ਾਮ ਲਾਉਣ ਦੀ ਥਾਂ ਵਰਤਮਾਨ ਸਮੱਸਿਆਵਾਂ ਲਈ ਸਾਮਰਾਜਵਾਦ ਨੂੰ ਜ਼ਿੰਮੇਦਾਰ ਠਹਿਰਾਇਆ ਸੀ (ਉਦੋਂ ਇਜ਼ਰਾਈਲ ਨਹੀਂ ਹੁੰਦਾ ਸੀ)। (ਕੀ ਮੋਰਚਾਬੰਦੀ ਦੇ ਆਰ-ਪਾਰ ਅੱਜ ਵੀ ਉਨ੍ਹਾਂ ਦੀ ਮੁਲਾਕਾਤ ਹੁੰਦੀ ਹੈ? ਕੀ ਰੇ ਖੂਰੀ ਕਿਸੇ ਫਲਸਤੀਨੀ ਸ਼ਰਨ-ਘਰ ਵਿਚ ਜੀਵਨ ਬਿਤਾ ਰਿਹਾ ਹੈ?)।

ਮਹਾਨ ਬਰਤਾਨੀਆ ਦਾ ਪ੍ਰਤੀਨਿਧ ਮੰਡਲ ਕਈ ਪ੍ਰਕਾਰ ਦੇ ਡੈਲੀਗੇਟਾਂ 'ਤੇ ਆਧਾਰਿਤ ਸੀ। ਇਸ ਵਿਚ ਕਮਿਊਨਿਸਟ ਜੌਨ ਗੌਲਨ ਵੀ ਸੀ ਜਿਸ ਨੇ ਫਾਸ਼ੀਵਾਦੀ ਦੇਸ਼ਾਂ ਦੇ ਨੌਜਵਾਨਾਂ ਲਈ ਦੋਸਤੀ ਦਾ ਹੱਥ ਵਧਾਇਆ ਸੀ। ਸਮਾਜਵਾਦ ਪ੍ਰੇਮੀ ਮਾਰਗ੍ਰੇਟ ਗੋਲ ਸੀ ਜਿਸ ਨੇ ਸਾਮਰਾਜਵਾਦ ਦੀ ਨਿਖੇਧੀ ਕੀਤੀ ਸੀ ਅਤੇ ਆਪਣੇ ਦੇਸ਼ ਨੂੰ 'ਸੰਸਾਰ ਭਰ ਦਾ ਦੋਸ਼ੀ' ਆਖਿਆ ਸੀ, ਉਹ ਵੀ ਚਰਚਿਲ ਦੇ-ਤਿੰਨ ਕੰਜ਼ਰਵੇਟਿਵਾਂ ਦੇ ਮੂੰਹ 'ਤੇ, ਜਿਹੜੇ ਦੱਬਵੀਂ ਜ਼ਬਾਨ ਵਿਚ ਚੈਂਬਰਲੇਨ ਦੀ ਵਿਦੇਸ਼ ਨੀਤੀ ਦਾ ਬਚਾਉ ਕਰ ਰਹੇ ਸਨ (ਹੁਣ ਉਹ ਕਿੱਥੇ ਹਨ? ਕਿਸ ਹਾਲ ਵਿਚ ਹਨ?)।

ਭਾਗ ਲੈਣ ਵਾਲਿਆਂ ਵਿਚ ਸਭ ਤੋਂ ਛੋਟਾ ਦੇਸ਼ ਹੈਤੀ ਸੀ। ਹੈਤੀ ਹੀ ਉਹ ਅਸਲੀ ਅਮਰੀਕਾ ਸੀ ਜਿਸ ਨੂੰ ਕੋਲੰਬਸ ਨੇ ਤਲਾਸ਼ ਕੀਤਾ ਸੀ। ਹੈਤੀ ਦੀ ਡੈਲੀਗੇਟ ਲਾਰਾ ਕੈਡਟ ਨੇ ਆਪਣਾ ਛੋਟਾ ਜਿਹਾ ਦੇਸ਼ ਗੱਭਰੂ ਹੋਈ ਦੁਨੀਆ ਦੇ ਨਕਸ਼ੇ 'ਤੇ ਲਿਆ ਕੇ ਰੱਖ ਦਿੱਤਾ ਸੀ। ਉਸ ਨੇ ਫਾਸ਼ੀਵਾਦ ਦੇ ਦੁਰਗਾਮੀ ਸਿੱਟਿਆਂ 'ਤੇ ਚਾਨਣ ਪਾਇਆ ਸੀ ਜਿਸ ਤੋਂ ਤਿੰਨ ਲੱਖ ਦੀ ਵੱਸੋਂ ਵਾਲੇ ਲੋਕਤੰਤਰੀ ਹੈਤੀ ਜਿਹੇ ਸੁਤੰਤਰ ਅਮਰੀਕੀ ਦੇਸ਼ਾਂ ਲਈ ਖਤਰਾ ਪੈਦਾ ਹੋ ਰਿਹਾ ਸੀ। ਉਸ ਨੇ ਮੈਨੂੰ ਆਖਿਆ ਸੀ ਕਿ ਜੇ ਕਦੀ ਉਹ ਆਪਣੇ ਦੇਸ਼ ਦੀ ਰਾਸ਼ਟਰਪਤੀ ਬਣੇਗੀ, ਮੈਨੂੰ ਜ਼ਰੂਰ ਸੱਦ ਬੁਲਾਵੇਗੀ। 37 ਵਰ੍ਹਿਆਂ ਮਗਰੋਂ ਮੈਂ ਅੱਜ ਵੀ ਉਸ ਦਾ ਸੱਦਾ ਪੱਤਰ ਟੁੱਟੀਕ ਰਿਹਾ ਹਾਂ।

ਤੇ ਅੰਤ ਵਿਚ ਸਾਡਾ ਆਪਣਾ ਯੂਸਫ ਮਹਿਰਾਲੀ ਸੀ ਜਿਸ ਨੇ ਭਾਰਤ ਉੱਪਰ ਬਰਤਾਨਵੀ ਕਬਜ਼ੇ ਵਿਰੁੱਧ ਅਜਿਹਾ ਮਜ਼ਬੂਤ ਮੁਕੱਦਮਾ ਪੇਸ਼ ਕੀਤਾ ਸੀ ਕਿ ਬਰਤਾਨਵੀ ਆਜ਼ਾਦ ਖਿਆਲ

ਵੱਜੀਆਂ ਪਰ ਮਗਰੋਂ ਮੈਨੂੰ ਦੱਸਿਆ ਗਿਆ ਕਿ ਮੈਂ ਪ੍ਰਬੰਧਕੀ ਰੇਖਾ ਪਾਰ ਕਰ ਗਿਆ ਸੀ। ਸ਼ਾਇਦ ਫਾਸ਼ੀਵਾਦ ਵਿਰੋਧੀ ਇਕੱਠ ਵਿਚ ਮੌਜੂਦ ਕੰਜ਼ਰਵੇਟਿਵਾਂ ਨੂੰ ਚਰਚਿਲ ਵਾਂਗ ਖੁਸ਼ ਕਰਨ ਲਈ ਇਹ ਤੈਅ ਕੀਤਾ ਗਿਆ ਸੀ ਕਿ ਕਾਂਗਰਸ ਦੌਰਾਨ ਭਾਰਤ ਜਿਹੇ ਦੇਸ਼ਾਂ ਦੀ ਆਜ਼ਾਦੀ 'ਤੇ ਜ਼ੋਰ ਨਹੀਂ ਦਿੱਤਾ ਜਾਵੇਗਾ। ਮੈਨੂੰ ਇਹ ਹੱਦ ਪਾਰ ਕਰਨ 'ਤੇ ਰਤਾ ਵੀ ਅਫ਼ਸੋਸ ਨਹੀਂ ਸੀ।

ਯੋਗ ਨਾਲ ਮੇਰਾ ਪਹਿਲਾ ਪ੍ਰੀਚੇ ਅਜੀਬ ਗਿਰਜਿਆਂ ਅਤੇ ਅਧਿਆਤਮਕ ਭਰਮਾਂ ਵਾਲੇ ਸ਼ਹਿਰ ਲੋਸ ਏਂਜਲਸ ਵਿਚ ਹੋਇਆ ਸੀ। ਉਥੇ ਮੈਂ ਵੇਖਿਆ ਸੀ ਕਿ ਪੰਜ-ਛੇ ਸਵਾਮੀ ਅਮਰੀਕੀਆ ਦੀਆਂ ਆਤਮਾਵਾਂ ਨੂੰ ਬਚਾਉਣ ਵਿਚ ਰੁੱਝੇ ਹੋਏ ਸਨ। ਮੈਨੂੰ ਇਕ ਮੰਦਰ ਵਿਚ ਲਿਜਾਇਆ ਗਿਆ ਜਿਹੜਾ ਮਸਜਿਦ ਵਰਗਾ ਦਿਸਦਾ ਸੀ। ਉਸ ਦੇ ਬੂਟੇ-ਬਾਰੀਆਂ ਅਰਬਾਂ ਵਾਲੇ ਮਹਿਰਾਬੀ ਢੰਗ ਦੇ ਸਨ, ਜਾਲੀ ਦਾ ਕੰਮ ਤਾਜ ਮਹਿਲ ਤੋਂ ਚੋਰੀ ਕੀਤਾ ਗਿਆ ਸੀ ਅਤੇ ਚੀਨੀ ਫਾਨੂਸ ਉਸ ਦੇ ਅੰਦਰਲੇ ਹਾਲ ਵਿਚ ਅਧਿਆਤਮਕ ਇਕੱਠ ਨੂੰ ਸੂਤ ਆਉਣ ਵਾਲੀ ਰੋਸ਼ਨੀ ਵੰਡ ਰਿਹਾ ਸੀ। ਉਸ ਭਾਨੂਮਤੀ ਦੇ ਪਿਟਾਰੇ ਨੂੰ ਮੁਕੰਮਲ ਕਰ ਰਹੀਆਂ ਸਨ ਕੰਧਾਂ 'ਤੇ ਲਮਕਦੀਆਂ ਰਿਸ਼ੀਆਂ ਅਤੇ ਹਿਮਾਲਾ ਦੇ ਸਾਧਾਂ-ਸੰਤਾਂ ਦੀਆਂ ਤਸਵੀਰਾਂ। ਸਵਾਮੀ ਜੀ ਚੁਸਤ ਗੱਭਰੂ ਸਨ। ਉਸ ਦੇ ਸਫੈਦ ਕੱਪੜੇ ਹਵਾ ਵਿਚ ਲਹਿਰਾ ਰਹੇ ਸਨ। ਉਸ ਨੇ ਨੌਸਿਖੀਆਂ ਵਾਂਗ ਪਗੜੀ ਬੰਨ੍ਹੀ ਹੋਈ ਸੀ। ਨਿਰਸੰਦੇਹ ਉਹ 'ਸਨ ਆਫ ਇੰਡੀਆ' ਦੇ ਰੈਬਨ ਨੌਵੇਰੇ ਜਿਹਾ ਵਿਖਾਈ ਦੇ ਰਿਹਾ ਸੀ। ਇਸ ਪੁਸਤਕ ਦਾ ਆਰੰਭ ਇਸ ਸਿਰਲੇਖ ਤੋਂ ਹੁੰਦਾ ਹੈ ਕਿ "ਅਬਦੁਲ ਕਰੀਮ ਉੱਚੀ ਜਾਤ ਦੇ ਹਿੰਦੂ ਦੀ ਔਲਾਦ ਸੀ।"

ਨਿਊਯਾਰਕ ਵਿਚ ਮੇਰੀ ਮੁਲਾਕਾਤ ਇਕ ਅਜਿਹੇ ਬੰਦੇ ਨਾਲ ਹੋਈ ਜਿਸ ਦੇ ਅਨੁਸਾਰ ਯੋਗ ਵਪਾਰਦਾਇਕ ਚੰਗਾ ਸਾਧਨ ਬਣ ਸਕਦਾ ਸੀ। ਨਿਊਯਾਰਕ ਦੇ ਬਾਹਰਲੇ ਹਿੱਸੇ ਵਿਚ ਰਹਿੰਦਾ ਇਹ ਬੰਦਾ ਹੋਟਲ ਦਾ ਮਾਲਿਕ ਵੀ ਸੀ, ਸਰੀਰ ਸੋਧਕ ਵੀ ਸੀ ਅਤੇ ਯੋਗ ਦਾ ਵਿਦਿਆਰਥੀ ਵੀ। ਉਸ ਦੇ

ਹੋਟਲ ਦੀ ਬਣਤਰ ਪੂਰਬੀ ਬਣਤਰ ਦੀ ਨਕਲ ਜਿਹੀ ਸੀ, ਬੁੱਧ ਦੀ ਇਕ ਮੂਰਤੀ ਅਤੇ ਇਰਾਨੀ ਕਾਲੀਨ। ਉਹ ਵਿਸ਼ੇਸ਼ ਪ੍ਰਕਾਰ ਦਾ ਸਿਗਾਰਖੋਰ ਅਮਰੀਕੀ ਵਪਾਰੀ ਸੀ। ਉਸ ਨੇ ਆਖਿਆ, "ਸੁਣੋ, ਇਸ ਦੇਸ਼ ਵਿਚ ਯੋਗ ਲਈ ਬੜੀ ਗੁੰਜਾਇਸ਼ ਹੈ ਪਰ ਇਸ ਨੂੰ ਢੰਗ ਨਾਲ ਨਿਯੋਜਨ ਕਰਨਾ ਹੋਵੇਗਾ। ਭਾਰਤ ਤੋਂ ਇਕ ਨਾਮਵਰ ਸਵਾਮੀ ਭੇਜ ਦਿਓ, ਫਿਰ ਵੇਖੋ ਮੈਂ ਕੀ ਕਰਦਾ ਹਾਂ। ਅਧਿਆਤਮਕ ਇਲਾਜ, ਯੋਗ ਰਸਾਲੇ, ਯੋਗ ਰੈਸਤੋਰਾਂ, ਵੈਸ਼ਨੋ ਭੋਜਨ, ਛੁੱਟੀਆਂ ਵਿਚ ਯੋਗ ਕੈਂਪ। ਮੈਨੂੰ ਵਿਸ਼ਾਲ ਲੜੀ ਵਿਖਾਈ ਦੇ ਰਹੀ ਹੈ। ਅਰਬਾਂ ਰੁਪਏ ਕਮਾਏ ਜਾ ਸਕਦੇ ਹਨ ਪਰ ਸ਼ਰਤ ਇਹ ਹੈ ਕਿ ਇਸ ਨੂੰ ਢੰਗ ਨਾਲ ਨਿਯੋਜਨ ਕੀਤਾ ਜਾਵੇ।"

ਮੇਰੀ ਯਾਤਰਾ ਡਾਇਰੀ ਅਨੁਸਾਰ ਇਹ 1938 ਦੀ ਗੱਲ ਹੈ। 35 ਵਰ੍ਹਿਆਂ ਮਗਰੋਂ ਕੀ ਅਜੀਬ ਹੈ ਕਿ ਸਵਾਮੀ ਮੁਕਤਾਨੰਦ ਦਾ ਹਾਲੀਆ ਅਮਰੀਕਾ ਦੌਰਾ ਇਸ ਅਮਰੀਕੀ ਵਪਾਰੀ ਦਾ ਸੁਪਨਾ ਸਾਕਾਰ ਕਰ ਰਿਹਾ ਹੋਵੇ। "ਰੱਬ ਦੇ ਆਪਣੇ ਦੇਸ਼ ਵਿਚ ਆਤਮਿਕ ਬੇਕਾਰੀ ਘੱਟ ਹੋਣ ਦੀ ਥਾਂ ਵਧ ਰਹੀ ਹੈ। ਇਸ ਸਵਾਮੀ ਕੋਲ ਵਾਸਤਵਿਕ ਆਧਿਆਤਮਕ ਦ੍ਰਿਸ਼ਟੀ ਹੈ ਜਿਸ ਤੋਂ ਉਪਰੋਕਤ ਤਰਕੀਬਾਂ ਲਈ ਲਾਹਾ ਲਿਆ ਜਾ ਸਕਦਾ ਹੈ। ਉਥੇ ਵਾਪਰੀ ਆਰਥਿਕ ਉੱਨਤੀ ਨੂੰ ਸਦਾਚਾਰਕ, ਵਿਚਾਰਕ ਕਾਰਜਸ਼ੀਲਤਾ ਦੇ ਸੁਹੱਪਣ ਤੋਂ ਸੱਖਣੀ ਹੋਣ ਕਰ ਕੇ ਕਾਫੀ ਨਾਕਾਫੀ ਸਮਝਿਆ ਜਾਂਦਾ ਹੈ। ਦੌਲਤ ਦੀ ਪੁਜਾ ਸਦਾ ਨਹੀਂ ਕੀਤੀ ਜਾ ਸਕਦੀ। ਕਈ ਵਾਰੀ ਅਜਿਹਾ ਹੁੰਦਾ ਹੈ ਕਿ ਆਰਥਿਕ ਉੱਨਤੀ ਤੋਂ ਬਾਜ਼ਾਰ ਅਮਰੀਕੀ ਲੋਕ ਪਹਿਲੀ ਵਾਰੀ ਪੂਰਬ ਦੇ ਜਿਸ ਧਰਮ ਬਾਰੇ ਸੁਣਦੇ ਹਨ, ਉੱਪਰ ਨੂੰ ਹੀ ਤੁਰ ਪੈਂਦੇ ਹਨ। ਇਹ ਧਰਮ ਇਰਾਨ ਦਾ ਵਹਾਬੀ ਮਤ ਹੋਵੇ ਜਾਂ ਭਾਰਤ ਦੀ ਧਿਆਨ ਸਮਾਧੀ।

1938 ਵਿਚ ਜਦੋਂ ਮੈਂ ਅਮਰੀਕਾ ਵਿਚ ਸੀ, ਉਦੋਂ ਤੋਂ ਲੈ ਕੇ ਹੁਣ ਤਕ ਉਥੇ ਨੀਗਰੋਆਂ ਦੇ ਹਾਲਾਤ ਵਿਚ ਜ਼ਬਰਦਸਤ ਪਰਿਵਰਤਨ ਵਾਪਰਿਆ ਹੈ। ਇਸ ਪਰਿਵਰਤਨ ਦੇ ਸੰਕੇਤ ਉਦੋਂ ਵੀ ਮਿਲ ਰਹੇ ਸਨ। ਮੈਂ ਆਪ ਵੀ ਨਸਲੀ ਵਿਤਕਰੇ ਦਾ ਸ਼ਿਕਾਰ ਹੋਇਆ ਸੀ। ਇਕ ਔਰਤ ਨੇ ਮੈਨੂੰ ਕਾਲਾ ਸਮਝ ਕੇ ਰੇਲ ਦੀ ਡਾਈਨਿੰਗ ਕਾਰ ਵਿਚ ਮੇਰੇ ਨਾਲ ਮੇਜ਼ ਸਾਂਝੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਮੈਂ ਨੀਗਰੋ ਨਹੀਂ ਹਾਂ ਤਾਂ ਉਸ ਨੇ ਆਖਿਆ ਕਿ ਉਸ ਨੂੰ ਮੇਰੀ ਮੇਜ਼ 'ਤੇ ਬੈਠਣ ਵਿਚ ਕੋਈ ਔਖ ਨਹੀਂ ਹੈ ਪਰ ਹੁਣ ਮੈਂ ਮਨ੍ਹਾ ਕਰ ਦਿੱਤਾ ਸੀ ਕਿ ਮੈਂ ਉਸ ਨਾਲ ਮੇਜ਼ ਸਾਂਝੀ ਨਹੀਂ ਕਰਾਂਗਾ। ਮੇਰੇ ਇਸ ਵਿਹਾਰ ਨੇ ਘੱਟੋ-ਘੱਟ ਅੱਧੇ ਸਹਿ-ਯਾਤਰੀਆਂ ਦੀ ਨਜ਼ਰ ਵਿਚ ਮੈਨੂੰ ਹੀਰੋ ਬਣਾ ਦਿੱਤਾ ਸੀ।

ਆਪਣਾ ਸ਼ੋਸ਼ਣ ਕਰਨ ਵਾਲੇ ਜਾਬਰ ਗੋਰਿਆਂ ਪ੍ਰਤੀ ਨੀਗਰੋਆਂ ਦੇ ਮਨ ਵਿਚ ਜਿਹੜੀ ਰੂਹ-ਕੰਬਾਉ ਤਲਖੀ ਸੀ, ਉਸ ਨਾਲ ਦੋ-ਚਾਰ ਹੋਣ ਦਾ ਮੌਕਾ ਵੀ ਮੈਨੂੰ ਮਿਲਿਆ ਸੀ। ਅੰਤਰਰਾਸ਼ਟਰੀ ਯੂਥ ਕਾਂਗਰਸ ਦੇ ਭਾਰਤੀ ਅਤੇ ਅਫਰੀਕੀ ਡੈਲੀਗੇਟਾਂ ਦੇ ਨਾਲ ਮੈਂ ਵੀ ਰਾਤ ਦੇ ਉਸ ਖਾਣੇ ਵਿਚ ਸ਼ਾਮਿਲ ਸੀ ਜਿਸ ਦਾ ਆਯੋਜਨ ਸਾਨੂੰ ਸਨਮਾਨਿਤ ਕਰਨ ਲਈ ਇਥੋਪੀਅਨ ਵਰਲਡ ਫੈਡਰੇਸ਼ਨ ਅਤੇ ਹਰਲਮ ਨੀਗਰੋ ਆਰਗੇਨਾਈਜ਼ੇਸ਼ਨ ਨੇ ਕੀਤਾ ਸੀ। ਬੜਾ ਵੱਡਾ ਇਕੱਠ ਸੀ। ਉਨ੍ਹਾਂ ਲੋਕਾਂ ਦੀ ਮਿੱਤਰਤਾ ਅਤੇ ਪ੍ਰਾਹੁਣਾਚਾਰੀ ਤੋਂ ਅਸੀਂ ਬਹੁਤ ਪ੍ਰਭਾਵਿਤ ਹੋਏ ਸੀ।

ਇਸ ਮੌਕੇ 'ਤੇ ਇਕ ਵਕਤਾ ਨੇ ਆਪਣੇ ਭਾਸ਼ਣ ਵਿਚ ਅੱਗ ਉਗਲੀ ਸੀ। ਇਹ ਵਿਅਕਤੀ ਉਸ ਜਜ਼ਬੇ ਦਾ ਮੂਰਤ ਰੂਪ ਸੀ ਜਿਸ ਨੇ ਬਾਅਦ ਵਿਚ ਬਲੈਕ ਪੈਂਥਰਜ਼ ਅਤੇ ਸਿੰਥੀਓਨੀਜ਼ ਲਿਬਰੇਸ਼ਨ ਆਰਮੀ ਦੇ ਦੌਰ ਨੂੰ ਜਨਮ ਦਿੱਤਾ ਸੀ। ਉਸ ਨੇ ਸਾਨੂੰ ਸਮੂਹ ਗੋਰਿਆਂ ਵਿਰੁੱਧ ਕਾਲੇ ਮਗਜ਼ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਅਤੇ ਸਾਡੇ ਸ਼ਬਦਾਂ ਵਿਚ ਆਖਿਆ ਕਿ ਜਿਥੇ ਕਿਤੇ ਵੀ ਸਾਡੇ ਨਾਲ ਧੱਕਾ ਹੋਵੇ, ਸਾਨੂੰ ਗੋਰਿਆਂ ਨਾਲ ਉਹ ਸਲੂਕ ਕਰਨਾ ਚਾਹੀਦਾ ਹੈ, ਜਿਹਾ ਉਹ ਸਾਡੇ ਨਾਲ ਕਰ ਰਹੇ ਹਨ। ਉਸ ਦੇ ਇਹ ਆਖਣ

'ਤੇ ਜ਼ੋਰਦਾਰ ਤਾੜੀਆਂ ਵੱਜੀਆਂ। ਹੁਣ ਮੇਰੀ ਵਾਰੀ ਸੀ ਬੋਲਣ ਦੀ। ਮੈਂ ਆਪਣੇ ਆਪ ਨੂੰ ਨਾਜ਼ੁਕ ਹਾਲਤ ਵਿਚ ਫਸਿਆ ਮਹਿਸੂਸ ਕਰ ਰਿਹਾ ਸੀ। ਮੈਨੂੰ ਸਮਝ ਨਹੀਂ ਸੀ ਆ ਰਹੀ ਕਿ ਮੈਂ ਪਹਿਲਾਂ ਵਾਲੇ ਬੁਲਾਰੇ ਨਾਲ ਅਸਹਿਮਤੀ ਪ੍ਰਗਟਾ ਕੇ ਕਾਲੇ ਸੁੱਤਿਆਂ ਦੀ ਨਾਰਾਜ਼ਗੀ ਮੁੱਲ ਲਵਾਂ ਜਾਂ ਕਾਲੀ ਜੰਗੀ ਕੌਮਪ੍ਰਸਤੀ ਦਾ ਸਮਰਥਨ ਕਰ ਕੇ ਆਪਣੇ ਜ਼ਮੀਰ ਨੂੰ ਧੋਖਾ ਦੇਵਾਂ।

ਮੈਂ ਰਤਾ ਬਚ-ਬਚਾਅ ਕੇ ਆਪਣੀ ਗੱਲ ਸ਼ੁਰੂ ਕੀਤੀ। ਮੈਂ ਦੇਸ਼ ਭਗਤ ਭਾਰਤ ਵੱਲੋਂ ਇਥੋਪੀਆ ਲਈ ਹਮਦਰਦੀ ਅਤੇ ਸਹਿਯੋਗ ਦਾ ਭਰੋਸਾ ਦਿਵਾਇਆ ਅਤੇ ਅਮਰੀਕੀ ਨੀਗਰੋਆਂ ਨੂੰ ਆਖਿਆ ਕਿ ਅਸੀਂ ਇਸ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਹਾਂ ਜਿਹੜਾ ਉਨ੍ਹਾਂ ਸੰਪੂਰਨ ਰਾਜਨੀਤਕ, ਸਮਾਜਿਕ ਅਤੇ ਆਰਥਿਕ ਸਮਾਨਤਾ ਲਈ ਵਿੱਢਿਆ ਹੈ। ਫਿਰ ਮੈਂ ਹੋਸਲਾ ਕਰ ਕੇ ਇਕ ਸਵਾਲ ਪੁੱਛਿਆ ਕਿ ਕੀ ਕਦੀ ਤੁਸੀਂ ਉਨ੍ਹਾਂ ਕਾਰਨਾਂ ਉੱਪਰ ਵਿਚਾਰ ਕੀਤੀ ਹੈ ਜਿਨ੍ਹਾਂ ਕਰ ਕੇ ਅਮਰੀਕਾ ਦੇ ਨੀਗਰੋ ਇਸ ਹਾਲਤ ਦਾ ਸ਼ਿਕਾਰ ਹੋਏ ਹਨ, ਜਿਨ੍ਹਾਂ ਕਰ ਕੇ ਭਾਰਤ ਗੁਲਾਮੀ ਝੱਲ ਰਿਹਾ ਹੈ, ਜਿਨ੍ਹਾਂ ਕਰ ਕੇ ਇਥੋਪੀਆ ਉੱਪਰ ਹਮਲਾ ਹੋਇਆ ਸੀ, ਜਿਨ੍ਹਾਂ ਕਾਰਨਾਂ ਕਰ ਕੇ ਅਫਰੀਕਾ ਦੀਆਂ ਕਾਲੀਆਂ ਨਸਲਾਂ ਕੁਚਲੀਆਂ ਜਾ ਰਹੀਆਂ ਹਨ, ਜਿਨ੍ਹਾਂ ਕਰ ਕੇ ਮਨਚੂਰੀਆ ਅਤੇ ਆਸਟ੍ਰੀਆ ਨੂੰ ਬੇਆਬਾਦ ਕੀਤਾ ਗਿਆ ਹੈ, ਜਾਂ ਜਿਨ੍ਹਾਂ ਕਰ ਕੇ ਚੀਨ ਉੱਤੇ ਜਾਪਾਨ ਦਾ ਹਾਲੀਆ ਹਮਲਾ ਹੋਇਆ ਹੈ?

ਮੈਂ ਇਹ ਆਖਣ ਦੀ ਹਿੰਮਤ ਕੀਤੀ ਕਿ ਇਹ ਸਿਰਫ ਰੰਗਭੇਦ ਦਾ ਮਾਮਲਾ ਨਹੀਂ ਹੈ। ਜੇ ਰੰਗਭੇਦ ਦਾ ਮਾਮਲਾ ਹੁੰਦਾ ਤਾਂ ਗੋਰੇ ਨਾਜ਼ੀ ਆਪਣੇ ਜਿਹੇ ਹੀ ਗੋਰੇ ਯਹੂਦੀਆਂ ਉੱਪਰ ਜ਼ੁਲਮ ਕਿਉਂ ਢਾਉਂਦੇ? ਪੀਲੇ ਜਾਪਾਨੀ ਪੀਲੇ ਚੀਨ ਦੀਆਂ ਸੀਮਾਵਾਂ ਕਿਉਂ ਉਲੰਘਦੇ? ਮੈਂ ਸੰਖੇਪ ਵਿਚ ਸਾਮਰਾਜਵਾਦ, ਸਰਮਾਏਦਾਰੀ ਅਤੇ ਫਾਸ਼ੀਵਾਦ ਦੇ ਇਤਿਹਾਸਕ ਆਪਸੀ ਸਬੰਧਾਂ 'ਤੇ ਚਾਨਣ ਪਾਇਆ। ਮੈਂ ਸਵਾਲ ਕੀਤਾ ਕਿ ਕੀ ਅਸੀਂ ਇਕ ਹੋਰ ਕਾਲੇ ਰੰਗ ਦੇ ਸਾਮਰਾਜਵਾਦ ਨੂੰ ਦੁਨੀਆ ਵਿਚ ਨੰਗਾ ਨਾਚ ਨੱਚਣ ਦੇਣਾ ਚਾਹੁੰਦੇ ਹਾਂ? ਸੁੱਤਿਆਂ ਵਿਚੋਂ ਕੁਝ 'ਨਹੀਂ' ਦੀਆਂ ਆਵਾਜ਼ਾਂ ਉੱਠੀਆਂ ਤਾਂ ਮੇਰੇ ਕਾਲਜੇ ਠੰਢ ਜਿਹੀ ਪਈ।

ਮੈਂ ਆਖਿਆ ਨਾ-ਇਨਸਾਫੀ ਕਿਸੇ ਦੀ ਵੀ ਹੋਵੇ, ਅਸੀਂ ਉਸ ਵਿਰੁੱਧ ਲੜਾਂਗੇ। ਕਾਲੇ, ਗੋਰੇ, ਪੀਲੇ ਸਭ ਸਾਡੇ ਦੋਸਤ ਹਨ, ਸਾਡੇ ਸਾਥੀ ਹਨ। ਜਿਹੜੇ ਲੋਕ ਨਾ-ਇਨਸਾਫੀ ਵਿਚ ਸਹਾਇਕ ਬਣਦੇ ਹਨ, ਉਹ ਕਿਸੇ ਰੰਗ ਦੇ ਵੀ ਹੋਣ ਸਾਡੇ ਦੁਸ਼ਮਣ ਹਨ। ਕੁਝ ਤਾੜੀਆਂ ਵੱਜੀਆਂ। ਓਨੀਆਂ ਤਾਂ ਨਹੀਂ ਜਿੰਨੀਆਂ ਪਹਿਲਾਂ ਵਾਲੇ ਦੇ ਭਾਸ਼ਣ 'ਤੇ ਵੱਜੀਆਂ ਸਨ। ਭਾਸ਼ਣ ਮੁਕਾ ਕੇ ਮੈਂ ਆਪਣੀ ਥਾਂ 'ਤੇ ਜਾ ਬੈਠਾ। ਮੈਨੂੰ ਵਿਸ਼ਵਾਸ ਸੀ ਕਿ ਮੈਂ ਹਰਲੀਨ ਵਿਚ ਅਲੋਕਪ੍ਰਯਤਾ ਨਹੀਂ ਖੱਟੀ ਸੀ।

ਨੀਗਰੋਆਂ ਤੋਂ ਮੈਨੂੰ ਖੁੱਦਾਰੀ ਦਾ ਸਬਕ ਮਿਲਿਆ। ਅਨੇਕ ਵਾਰੀ ਅਜਿਹਾ ਹੋਇਆ ਕਿ ਕਿਸੇ ਬਹੁਤ ਗੋਰੇ ਮੁੰਡੇ ਜਾਂ ਗੋਰੀ ਕੁੜੀ ਨਾਲ ਮੇਰੀ ਮੁਲਾਕਾਤ ਹੋਈ ਤਾਂ ਉਸ ਨੇ ਇਹ ਆਖ ਕੇ ਮੈਨੂੰ ਹੈਰਾਨ ਕਰ ਦਿੱਤਾ ਕਿ ਮੈਂ ਨੀਗਰੋ ਹਾਂ। ਜਾਪ ਰਿਹਾ ਸੀ ਕਿ ਅਮਰੀਕਾ ਵਿਚ ਜੇ ਕਿਸੇ ਵਿਅਕਤੀ ਅੰਦਰ ਨੀਗਰੋ ਲਹੂ ਦੀ ਇਕ ਵੀ ਬੂੰਦ ਸੀ ਤਾਂ ਉਹ ਸ਼ਰਮਿੰਦਾ ਨਹੀਂ ਸੀ ਹੁੰਦਾ ਸਗੋਂ ਗੌਰਵ ਅਨੁਭਵ ਕਰਦਾ ਸੀ।

ਨਿਊਯਾਰਕ ਵਿਚ ਮੇਰੀ ਆਖਰੀ ਰਾਤ। ਕੁਝ ਦੋਸਤ ਮੇਰੇ ਨਾਲ ਸਨ। ਅਸੀਂ ਗੱਲਾਂ ਕਰਦੇ ਇਕ ਪੱਥ ਵੱਲ ਜਾ ਰਹੇ ਸੀ। ਭਾਵੇਂ ਦੋਸਤਾਂ ਨੇ ਹਰ ਵਾਰੀ ਵਿਸਕੀ ਜਾਂ ਬੀਅਰ ਮੰਗਵਾਈ ਸੀ ਪਰ ਮੈਂ ਆਪਣੇ ਲਈ ਚਾਹ-ਕੋਫੀ ਹੀ ਮੰਗਾਉਂਦਾ ਰਿਹਾ ਸੀ। ਦਿਨ ਚੜ੍ਹਨ ਤਕ ਮੈਂ ਚਾਹ ਕੋਫੀ ਦੇ ਅਠਾਰਾਂ ਕੱਪ ਪੀ ਚੁੱਕਾ ਸੀ। ਸਿੱਟਾ ਇਹ ਹੋਇਆ ਕਿ ਜਿਵੇਂ ਹੀ ਸੰਸਾਰ ਦੇ ਸਭ ਤੋਂ ਵੱਡੇ ਜਹਾਜ਼ ਨੌਰਮੰਡਾਈ ਵਿਚਲੇ ਆਪਣੇ ਕੈਬਿਨ ਦੇ ਬਿਸਤਰੇ 'ਤੇ ਡਿੱਗਿਆ ਤਾਂ ਮੈਨੂੰ ਤੁਰੰਤ ਹੀ ਨੀਂਦਰ ਆ ਗਈ। ਚਾਰ ਲੋਕਾਂ ਲਈ ਬਣੇ ਇਸ ਕੈਬਿਨ ਵਿਚ ਮੈਂ ਇਕੱਲਾ ਹੀ ਯਾਤਰੀ ਸੀ।

ਜਹਾਜ਼ ਨਿਊਯਾਰਕ ਬੰਦਬਾਗ ਤੋਂ ਤੁਰ ਪਿਆ ਅਤੇ ਨਵੇਂ ਕੋਲੰਬਸ ਹੱਥੋਂ 'ਆਜ਼ਾਦੀ ਦੀ ਦੇਵੀ' ਦੀ ਮੂਰਤੀ ਦੇ ਦਰਸ਼ਨ ਕਰਨ ਦਾ ਇਕ ਹੋਰ ਮੌਕਾ ਖੁੰਝ ਗਿਆ। ਉਸ ਸਮੇਂ ਮੈਨੂੰ ਗਿਆਤ ਨਹੀਂ ਸੀ ਕਿ ਤਿੰਨ ਚੌਥਾਈ ਯਾਤਰੀਆਂ ਨੇ ਐਸ.ਐਸ. ਨੌਰਮੰਡਾਈ 'ਤੇ ਆਪਣੀ ਰਵਾਨਗੀ ਕਿਉਂ ਰੱਦ ਕਰ ਦਿੱਤੀ ਸੀ। ਜਦੋਂ ਮੈਂ ਸੌ ਕੇ ਉੱਠਿਆ ਤਾਂ ਮੈਨੂੰ ਨਿਊਯਾਰਕ ਵਿਚ ਫੈਲੀ ਦਿਲ ਹਿਲਾ ਦੇਣ ਵਾਲੀ ਅਫਵਾਹ ਬਾਰੇ ਪਤਾ ਲੱਗਾ ਕਿ ਯੂਰਪ ਵਿਚ ਯੁੱਧ ਆਰੰਭ ਹੋ ਗਿਆ ਹੈ ਪਰ ਇਹ ਅਫਵਾਹ ਹੀ ਸੀ। ਕਿਸੇ ਨੇ ਦਸ ਮਹੀਨੇ ਪਹਿਲਾਂ ਯੁੱਧ ਬਾਰੇ ਅਨੁਮਾਨ ਲਗਾ ਲਿਆ ਸੀ।

1938 ਵਿਚ ਜਦੋਂ ਮੈਂ ਅਮਰੀਕਾ ਵਿਚ ਸੀ, ਉਦੋਂ ਤੋਂ ਲੈ ਕੇ ਹੁਣ ਤਕ ਉਥੇ ਨੀਗਰੋਆਂ ਦੇ ਹਾਲਾਤ ਵਿਚ ਜ਼ਬਰਦਸਤ ਪਰਿਵਰਤਨ ਵਾਪਰਿਆ ਹੈ। ਇਸ ਪਰਿਵਰਤਨ ਦੇ ਸੰਕੇਤ ਉਦੋਂ ਵੀ ਮਿਲ ਰਹੇ ਸਨ। ਮੈਂ ਆਪ ਵੀ ਨਸਲੀ ਵਿਤਕਰੇ ਦਾ ਸ਼ਿਕਾਰ ਹੋਇਆ ਸੀ। ਇਕ ਔਰਤ ਨੇ ਮੈਨੂੰ ਕਾਲਾ ਸਮਝ ਕੇ ਰੇਲ ਦੀ ਡਾਈਨਿੰਗ ਕਾਰ ਵਿਚ ਮੇਰੇ ਨਾਲ ਮੇਜ਼ ਸਾਂਝੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਮੈਂ ਨੀਗਰੋ ਨਹੀਂ ਹਾਂ ਤਾਂ ਉਸ ਨੇ ਆਖਿਆ ਕਿ ਉਸ ਨੂੰ ਮੇਰੀ ਮੇਜ਼ 'ਤੇ ਬੈਠਣ ਵਿਚ ਕੋਈ ਔਖ ਨਹੀਂ ਹੈ ਪਰ ਹੁਣ ਮੈਂ ਮਨ੍ਹਾ ਕਰ ਦਿੱਤਾ ਸੀ ਕਿ ਮੈਂ ਉਸ ਨਾਲ ਮੇਜ਼ ਸਾਂਝੀ ਨਹੀਂ ਕਰਾਂਗਾ। ਮੇਰੇ ਇਸ ਵਿਹਾਰ ਨੇ ਘੱਟੋ-ਘੱਟ ਅੱਧੇ ਸਹਿ-ਯਾਤਰੀਆਂ ਦੀ ਨਜ਼ਰ ਵਿਚ ਮੈਨੂੰ ਹੀਰੋ ਬਣਾ ਦਿੱਤਾ ਸੀ। ਆਪਣਾ ਸ਼ੋਸ਼ਣ ਕਰਨ ਵਾਲੇ ਜਾਬਰ ਗੋਰਿਆਂ ਪ੍ਰਤੀ ਨੀਗਰੋਆਂ ਦੇ ਮਨ ਵਿਚ ਜਿਹੜੀ ਰੂਹ-ਕੰਬਾਉ ਤਲਖੀ ਸੀ, ਉਸ ਨਾਲ ਦੋ-ਚਾਰ ਹੋਣ ਦਾ ਮੌਕਾ ਵੀ ਮੈਨੂੰ ਮਿਲਿਆ ਸੀ। ਅੰਤਰਰਾਸ਼ਟਰੀ ਯੂਥ ਕਾਂਗਰਸ ਦੇ ਭਾਰਤੀ ਅਤੇ ਅਫਰੀਕੀ ਡੈਲੀਗੇਟਾਂ ਦੇ ਨਾਲ ਮੈਂ ਵੀ ਰਾਤ ਦੇ ਉਸ ਖਾਣੇ ਵਿਚ ਸ਼ਾਮਿਲ ਸੀ ਜਿਸ ਦਾ ਆਯੋਜਨ ਸਾਨੂੰ ਸਨਮਾਨਿਤ ਕਰਨ ਲਈ ਇਥੋਪੀਅਨ ਵਰਲਡ ਫੈਡਰੇਸ਼ਨ ਅਤੇ ਹਰਲਮ ਨੀਗਰੋ ਆਰਗੇਨਾਈਜ਼ੇਸ਼ਨ ਨੇ ਕੀਤਾ ਸੀ। ਬੜਾ ਵੱਡਾ ਇਕੱਠ ਸੀ। ਉਨ੍ਹਾਂ ਲੋਕਾਂ ਦੀ ਮਿੱਤਰਤਾ ਅਤੇ ਪ੍ਰਾਹੁਣਾਚਾਰੀ ਤੋਂ ਅਸੀਂ ਬਹੁਤ ਪ੍ਰਭਾਵਿਤ ਹੋਏ ਸੀ।

ਪੋਸਟ-ਹਿਊਮਨਿਸਟ ਸਮਾਜ ਅਤੇ ਮਨੁੱਖੀ ਸਰੋਕਾਰ

ਮੌਜੂਦਾ ਦੌਰ ਦੇ ਦੋ ਸਭ ਤੋਂ ਵੱਧ ਪ੍ਰਚੱਲਿਤ ਸ਼ਬਦ 'ਆਰਟੀਫਿਸ਼ਲ ਇੰਟੈਲੀਜੈਂਸ' ਤੇ 'ਪੋਸਟ ਹਿਊਮਨਿਸਟ' ਮਨੁੱਖੀ ਸੱਭਿਅਤਾ ਦੇ ਉਸ ਸੰਭਾਵੀ ਭਵਿੱਖ ਦੀ ਨਿਸ਼ਾਨਦੇਹੀ ਕਰਦੇ ਹਨ ਜਿਸ ਵਿਚ ਮਨੁੱਖ ਦੀ ਹੋਂਦ ਦੀ ਪੇਸ਼ਕਾਰੀ, ਪਛਾਣ ਅਤੇ ਸੰਭਾਵਨਾ ਗੈਰ-ਮਨੁੱਖੀ ਚੀਜ਼ਾਂ ਤੇ ਵਰਤਾਰਿਆਂ ਰਾਹੀਂ ਨਾਪੀ ਤੇ ਮਾਪੀ ਜਾਵੇਗੀ। ਪ੍ਰਸਿੱਧ ਚਿੰਤਕ ਗਿੱਲਜ਼ ਡੈਲਿਊਜ਼ ਅਨੁਸਾਰ ਤਕਨੀਕੀ ਮਲਟੀਨੈਸ਼ਨਲ ਕੰਪਨੀਆਂ ਦੀ ਧਾਰਨਾ 'ਕੰਟਰੋਲ



ਡਾ. ਕੁਲਦੀਪ ਕੌਰ
ਫੋਨ: +91-98554-04330

ਆਧਾਰਿਤ ਸਮਾਜਾਂ ਦੀ ਸੰਰਚਨਾ ਦਾ ਮੁੱਖ ਧੁਰਾ ਹੈ। ਡਿਜੀਟਲ ਤੌਰ 'ਤੇ ਨਵੀਂ ਤਰ੍ਹਾਂ ਦੇ ਬਸਤੀਵਾਦ ਵੱਲ ਧੱਕ ਰਹੀਆਂ ਤਕਨੀਕੀ ਕੰਪਨੀਆਂ ਮਨੁੱਖਾਂ ਨੂੰ ਮੁਨਾਫਾ ਆਧਾਰਿਤ ਖਾਚਿਆਂ ਵਿਚ ਢਾਲਣ, ਮਸ਼ੀਨਾਂ ਦੁਆਰਾ ਸੰਚਾਲਿਤ ਸਮੂਹਾਂ ਦੀ ਸਮਾਜਿਕ ਇਜ਼ਾਰੇਦਾਰੀ ਸਥਾਪਿਤ ਕਰਨ ਅਤੇ ਮਨੁੱਖਾਂ ਦੇ ਉਪਯੋਗੀ ਹੋਣ ਜਾਂ ਨਾ ਹੋਣ ਦੇ ਤੰਗ-ਨਜ਼ਰ ਖਾਨਿਆਂ ਵਿਚ ਵੰਡ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਸ ਦੇ ਨਾਲ-ਨਾਲ ਮਨੁੱਖੀ ਚੇਤਨਾ, ਮੌਲਿਕ ਵਿਚਾਰਾਂ ਅਤੇ ਸ਼ਖਸੀ ਆਜ਼ਾਦੀ ਦੀਆਂ ਰਵਾਇਤਾਂ ਉੱਪਰ ਨਵੀਂ ਕਿਸਮ ਦੇ ਖਤਰਿਆਂ ਤੇ ਖਦਸ਼ਿਆਂ ਦਾ ਪ੍ਰਫਾਵ ਪੈਣਾ ਸ਼ੁਰੂ ਹੋ ਗਿਆ ਹੈ। ਗਲੋਬਲ ਪੱਧਰ 'ਤੇ ਸਿਆਸੀ- ਸਮਾਜਿਕ ਉਥਲ-ਪੁਥਲ ਅਤੇ ਧਾਰਮਿਕ-ਫਾਸ਼ੀਵਾਦ ਦੇ ਉਭਾਰ ਦੌਰਾਨ ਬਹੁਤੀਆਂ ਡਿਜੀਟਲ ਕੰਪਨੀਆਂ ਲਈ ਨਾਗਰਿਕਾਂ ਨੂੰ ਨੰਬਰਾਂ ਵਿਚ ਤਬਦੀਲ ਕਰਨ ਦਾ ਇਹ ਦੌਰ ਜਮਹੂਰੀਅਤ ਦੇ ਵਿਚਾਰ 'ਤੇ ਸਿੱਧੀ ਸੱਟ ਮਾਰ ਰਿਹਾ ਹੈ ਜਿਸ ਨੂੰ ਸੰਬੋਧਿਤ ਹੋਣ ਦੀ ਫੌਰੀ ਲੋੜ ਹੈ।

ਸਿਆਸੀ ਪਲੇਟਫਾਰਮ ਵਜੋਂ ਜਾਣੇ ਜਾਂਦੇ ਸਰਗਰਮ ਡਿਜੀਟਲ ਪਲੇਟਫਾਰਮ 'ਟਵਿੱਟਰ' ਦੁਆਰਾ ਪਿਛਲੇ ਦਿਨਾਂ ਵਿਚ ਕੁਝ ਅਫਗਾਨ ਗਰੁੱਪਾਂ ਦੇ ਅਕਾਊਂਟ ਡਿਲੀਟ ਕੀਤੇ ਜਾਣ ਨੇ ਸੈਂਸਰਸ਼ਿਪ, ਵਿਚਾਰਾਂ ਦੇ ਪ੍ਰਗਟਾਉਣ ਦੀ ਆਜ਼ਾਦੀ ਅਤੇ ਆਪਣੀ ਵੱਖਰੀ ਇਲਾਕਾਈ ਤੇ ਸੱਭਿਆਚਾਰਕ ਪਛਾਣ ਰੱਖਦੇ ਗਰੁੱਪਾਂ ਜਾਂ ਸਮੂਹਾਂ ਦੇ ਮਨੁੱਖੀ ਅਧਿਕਾਰਾਂ ਬਾਰੇ ਨਵੀਂ ਚਰਚਾ ਨੂੰ ਜਨਮ ਦਿੱਤਾ ਹੈ। ਇਸ ਦੇ ਨਾਲ

ਹੀ ਸੱਭਿਆਚਾਰਕ ਉਚਤਾ, ਤੀਜੀ ਦੁਨੀਆ ਦੇ ਬਾਸ਼ਿਦਿਆਂ ਉਪਰ ਪਹਿਲੀ ਦੁਨੀਆ ਦੇ ਚੰਦ ਕੁ ਉਦਯੋਗਿਕ ਘਰਾਣਿਆਂ ਦੀ ਧੌਂਸ ਅਤੇ ਨਵ-ਬਸਤੀਵਾਦ ਦੇ ਨਵੇਂ ਰੂਪਾਂ ਦਾ ਚਿਹਰਾ ਉਜਾਗਰ ਹੋਣਾ ਸ਼ੁਰੂ ਹੋ ਗਿਆ ਹੈ। ਤੀਜੀ ਦੁਨੀਆ ਦੇ ਲੋਕਾਂ ਦੁਆਰਾ ਇਹ ਸਵਾਲ ਪੁੱਛਣ ਦਾ ਸਹੀ ਸਮਾਂ ਹੈ ਕਿ ਉਹਨਾਂ ਦੀ ਪਹਿਲੀ ਦੁਨੀਆ ਦੀ ਉਦਾਰਵਾਦੀ ਮੰਡੀ ਵਿਚ ਸਸਤੀ ਲੋਬਰ ਹੋਣ ਜਾਂ ਫਿਰ ਖਪਤਕਾਰ ਹੋਣ ਤੋਂ ਬਿਨਾ ਕੋਈ ਹੋਰ ਔਕਾਤ ਹੈ ਜਾਂ ਨਹੀਂ?

ਇਸ ਤੱਥ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ 'ਟਵਿੱਟਰ' ਤੇ 'ਫੇਸਬੁੱਕ' ਗਲੋਬਲ ਪੱਧਰ 'ਤੇ ਤਤਕਾਲੀ ਜਨਤਕ ਅੰਦੋਲਨਾਂ ਜਿਵੇਂ ਅਰਬ ਰਾਈਜ਼ਿੰਗ, ਔਕਿਊਪਾਈ ਵਾਲਸਟਰੀਟ ਅਤੇ ਹਾਂਗਕਾਂਗ ਫਾਰ ਡੈਮੋਕਰੇਸੀ ਵਰਗੀਆਂ ਲੋਕ ਲਹਿਰਾਂ ਲਈ ਵਿਚਾਰਾਂ ਦੇ ਅਦਾਨ-ਪ੍ਰਦਾਨ ਦਾ ਜ਼ਰੀਆ ਬਣੀਆਂ ਹਨ ਪਰ ਐਲਨ ਮਸਕ ਦੀਆਂ ਪ੍ਰਜੀਵਾਦੀ ਸਨਕ ਨਾਲ ਭਰੀਆਂ ਪ੍ਰਬੰਧਕੀ ਨੀਤੀਆਂ ਅਤੇ ਮਾਰਕ ਜੁਕਰਬਰਗ ਉੱਪਰ ਅਮਰੀਕਾ ਦੀ ਸੁਪਰੀਮ ਕੋਰਟ ਵਿਚ ਚੱਲ ਰਹੇ ਮੁਕੱਦਮਿਆਂ ਨੇ ਇਹਨਾਂ ਦੋਵਾਂ ਪਲੇਟਫਾਰਮਾਂ ਦੀ 'ਨਿਰਪੱਖਤਾ', 'ਪਰਾਦਰਸ਼ਤਾ' ਅਤੇ 'ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ' ਉੱਪਰ ਪ੍ਰਸ਼ਨ ਚਿੰਨ੍ਹ ਲਗਾ ਦਿੱਤੇ ਹਨ। ਇਸ ਦੇ ਨਾਲ ਹੀ ਲਗਾਤਾਰ ਅਜਿਹੇ ਤੱਥ ਤੇ ਖੋਜਾਂ ਸਾਹਮਣੇ ਆ ਰਹੀਆਂ ਹਨ ਜਿਹਨਾਂ ਮੁਤਾਬਿਕ 'ਮਾਸੂਮ' ਨਜ਼ਰ ਆ ਰਿਹਾ ਸੋਸ਼ਲ ਮੀਡੀਆ ਆਮ ਲੋਕਾਈ ਦੀ ਸਿਆਸੀ ਚੇਤਨਾ ਤੇ ਸਿਆਸੀ ਵਰਤਾਉ ਨੂੰ ਕੰਟਰੋਲ ਕਰਨ ਲਈ ਜਾਂ ਫਿਰ ਇੱਕ ਖਾਸ ਸਿਆਸੀ ਧਿਰ ਜਾਂ ਵਿਚਾਰਧਾਰਾ ਦੇ ਪੱਖ ਵਿਚ ਭੁਗਤਾਉਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਵਰਤਦਾ ਹੈ।

ਇਹ ਨੁਕਤਾ ਵਾਰ-ਵਾਰ ਸਾਹਮਣੇ ਆ ਰਿਹਾ ਹੈ ਕਿ ਸੋਸ਼ਲ ਮੀਡੀਆ ਨਾ ਸਿਰਫ ਸਾਡੀਆਂ ਸਿਆਸੀ, ਸਮਾਜਿਕ, ਆਰਥਿਕ, ਧਾਰਮਿਕ ਤੇ ਵਾਤਾਵਰਨ ਮਸਲਿਆਂ ਨਾਲ ਸੰਬੰਧਿਤ ਤਰਜੀਹਾਂ ਤੇ ਫੈਸਲਿਆਂ ਨੂੰ ਤੋੜਨ-ਮਰੋੜਨ ਦਾ ਕੰਮ ਕਰ ਰਿਹਾ ਹੈ ਬਲਕਿ ਇਹ ਗਲੋਬਲੀ ਵਰਤਾਰਿਆਂ, ਇਨਸਾਫ ਦੇ ਤਕਾਜ਼ਿਆਂ, ਨਿਆਂ ਦੇ ਪ੍ਰਬੰਧਾਂ ਅਤੇ

ਸਮਾਜਿਕ ਤਬਦੀਲੀ ਦੇ ਸਰੋਕਾਰਾਂ ਦੀ ਜ਼ਮੀਨ ਨੂੰ ਲਗਾਤਾਰ ਖੋਖਲਾ ਕਰ ਰਿਹਾ ਹੈ। ਇਸ ਵਿਚ ਦਿਲਚਸਪ ਤੱਥ ਇਹ ਹੈ ਕਿ ਨਿੱਜੀ ਆਜ਼ਾਦੀ, ਵਿਚਾਰ ਪ੍ਰਗਟਾਵੇ ਦੀ ਆਜ਼ਾਦੀ, ਸਮਾਜਿਕ ਰਿਸ਼ਤਿਆਂ ਦੀ ਗਵਾਹੀ ਭਰਦਾ ਇਹ ਨਵਾਂ (ਅਮਲ ਵਿਚ ਪੁਰਾਣੇ ਮੁੱਲਾਂ ਵਾਲਾ) ਮੀਡੀਆ ਜਿਥੇ ਆਪਣੇ ਮੁਨਾਫੇ ਤੇ 'ਆਧੁਨਿਕ ਤਕਨੀਕੀ ਵਿਚਾਰਾਂ' ਦੀ ਰਾਖੀ ਦੇ ਨਾਮ ਤੇ ਆਲੋਚਨਾ, ਅਧਿਐਨ, ਸੰਵਾਦ ਤੇ ਜਨਤਕ ਸੁਣਵਾਈ ਦੀਆਂ ਜਮਹੂਰੀ ਪਰੰਪਰਾਵਾਂ ਨੂੰ ਟਿੱਚ ਮੰਨਦਿਆਂ ਯੂਜ਼ਰਾਂ ਨੂੰ ਆਪਣੀਆਂ ਸ਼ਰਤਾਂ ਤੇ ਸੋਸ਼ਲ ਮੀਡੀਆ ਵਰਤਣ ਦੇਣ ਦੇ ਸੈਂਸਰੀ ਫਿਲਟਰਾਂ ਵਿਚ ਮਾਹਿਰ ਹੋ ਚੁੱਕਿਆ ਹੈ ਉਥੇ ਇਹ ਆਪਣੇ ਲੱਖਾਂ ਯੂਜ਼ਰਾਂ ਨੂੰ ਮਹਿਜ਼ 'ਗਾਹਕ'



ਮੰਨਦਿਆ ਉਹ ਕੀ, ਕਿਵੇਂ, ਕਿੱਥੇ, ਕਿਉਂ ਤੇ ਕਿਹਨਾਂ ਨਾਲ ਵਰਤਣ ਤੇ ਜੁੜਨ, ਇਸ ਬਾਰੇ ਮਾੜੇ ਸੰਪਾਦਕ ਦਾ ਲਿਬਾਸ ਪਹਿਨ ਲੈਂਦਾ ਹੈ। ਦੂਜੇ ਸ਼ਬਦਾਂ ਵਿਚ 'ਸਮਾਂ, ਸਥਾਨ ਤੇ ਸੰਚਾਰ' ਦੇ ਸਾਰੇ ਬੰਧਨ ਤੋੜ ਦੇਣ ਦਾ ਦਾਅਵਾ ਕਰਨ ਵਾਲੀਆਂ ਤਕਨੀਕੀ ਕੰਪਨੀਆਂ ਮਨੁੱਖੀ ਭਾਵਨਾਵਾਂ ਦਾ ਵਰਗੀਕਰਨ ਵੀ ਬਿਜ਼ਨਸ ਮਾਡਲਾਂ ਮੁਤਾਬਿਕ ਕਰਦਿਆਂ 'ਡਿਜੀਟਲ ਜੇਲ੍ਹਾਂ' ਦਾ ਨਿਰਮਾਣ ਕਰਦੀਆਂ ਹਨ। ਇਹਨਾਂ ਵਿਚ ਦਾਖਲ ਹੋਣ, ਵਰਤੋਂ ਕਰਨ ਅਤੇ ਇਹਨਾਂ ਵਿਚ ਵਿਚਰਨ ਦੇ ਤਰੀਕੇ ਹਿਸਾਬ ਤੇ ਸਾਇੰਸ ਦੀਆਂ ਬਿਉਰਮਾਂ ਜਾਂ ਸਿਧਾਂਤਾਂ ਦੁਆਰਾ ਤੈਅ ਹੋਣ ਕਾਰਨ ਇਸ ਵਿਚ ਮਨੁੱਖਾਂ ਨੂੰ ਡੋਟਾ ਜਾਂ ਨੰਬਰਾਂ ਵਿਚ ਪੜ੍ਹਨ ਦੀ ਸਹੂਲਤ ਤਾਂ ਹੈ ਪਰ ਉਸ ਦੇ ਅੰਦਰੂਨੀ ਵਲਵਲਿਆਂ ਤੇ ਬੌਧਿਕ ਸਵਾਲਾਂ ਨੂੰ ਸੰਬੋਧਿਤ ਹੋਣ ਦਾ ਕੋਈ ਰਾਹ ਨਹੀਂ। ਅਜੋਕੀਆਂ ਉਦਾਰਵਾਦੀ ਮੰਡੀਆਂ ਵਿਚ ਸਭ ਤੋਂ ਵੱਡੀ ਜਿਣਸ ਡੋਟਾ ਹੋਣ ਕਾਰਨ ਮਨੁੱਖੀ ਜ਼ਰੂਰਤਾਂ

ਦੇ ਹੱਲਾਂ ਲਈ ਡਿਜੀਟਲ ਸੰਦਾਂ ਵੱਲ ਤੱਕਣ ਦਾ ਰੁਝਾਨ ਦਿਨੋ-ਦਿਨ ਮਜ਼ਬੂਤ ਹੋ ਰਿਹਾ ਹੈ। ਸਿਆਸੀ ਲੌਬੀਇੰਗ, ਧਾਰਮਿਕ ਧਰੁਵੀਕਰਨ, ਆਰਥਿਕ ਇਜ਼ਾਰੇਦਾਰੀ ਤੇ ਨਵ-ਫਾਸ਼ੀਵਾਦ ਦੀ ਚੜ੍ਹਤ ਵਿਚ ਡਿਜੀਟਲ ਕਰੰਸੀਆਂ ਦਾ ਕਾਰੋਬਾਰ ਖੂਬ ਫੈਲ ਰਿਹਾ ਹੈ। ਇਸ ਵਰਚੁਅਲ ਬਾਜ਼ਾਰ ਵਿਚ ਮਨੁੱਖ ਅਜਿਹਾ ਪ੍ਰੋਡਕਟ ਹੈ ਜਿਸ ਨੂੰ ਡਿਜੀਟਲ ਕੰਪਨੀਆਂ ਬਗੈਰ ਉਸ ਦੀ ਸਹਿਮਤੀ ਜਾਂ ਪਸੰਦ ਦੇ ਆਪਸ ਵਿਚ ਵੇਚਦੀਆਂ-ਵੱਟਦੀਆਂ ਰਹਿੰਦੀਆਂ ਹਨ। ਇੱਕ ਮਿੰਟ ਲਈ ਉਹਨਾਂ ਆਰਥਿਕ ਲੈਣਦਾਰੀਆਂ ਦੀ ਭਾਸ਼ਾ ਦੀ ਕਲਪਨਾ ਕਰੋ? ਤੁਸੀਂ ਕਿਸੇ ਨਾ ਕਿਸੇ ਕੰਪਨੀ ਦੇ ਖਾਤਿਆਂ ਵਿਚ ਇੱਕ ਨੰਬਰ ਜਾਂ ਡੋਟਾ ਵਿਚ ਸਿਮਟ ਚੁੱਕੇ ਹੋ? ਹੁਣ ਉਹਨਾਂ ਮਨੁੱਖਾਂ ਦੀ ਕਲਪਨਾ

ਕਰੋ ਜਿਹੜੇ ਇਹਨਾਂ ਕੰਪਨੀਆਂ ਦੇ ਪੰਨਿਆਂ ਵਿਚ ਦਰਜ ਨਹੀਂ ਹੋ ਸਕੇ ਜਾਂ ਸਮਾਜਿਕ-ਆਰਥਿਕ ਤੇ ਸਿਆਸੀ ਪ੍ਰਬੰਧਾਂ ਵਿਚ ਪਹਿਲਾ ਹੀ ਹਾਸੀਏ 'ਤੇ ਹਨ। ਡਿਜੀਟਲ ਕੰਪਨੀਆਂ ਦਾ ਤਰਕ ਹੈ ਕਿ ਤਕਨੀਕ ਨਿਰਪੱਖ ਹੈ ਤੇ ਸਭਨਾਂ ਲਈ ਇਕ-ਸਾਰ ਹੈ। ਇਸ ਦੀ ਉਲਟ ਮਿਸਾਲ ਲੱਭਣੀ ਹੋਵੇ ਤਾਂ ਉਹਨਾਂ ਆਬਾਦੀਆਂ ਦੀਆਂ ਫਰਿਆਦਾਂ ਸੁਣੋ ਜਿਹੜੇ ਕੋਵਿਡ-19 ਮਹਾਮਾਰੀ ਦੌਰਾਨ ਸਿਹਤ ਸਹੂਲਤਾਂ ਅਤੇ ਸਿੱਖਿਆ ਖੇਤਰ ਵਿੱਚੋਂ ਬਾਹਰ ਹਾਸੀਏ 'ਤੇ ਡਿੱਗ ਪਏ ਸਨ। ਜਿਹਨਾਂ ਦੀਆਂ ਜ਼ੋਬਾਂ ਵਿਚ ਪੈਸਾ ਨਹੀਂ ਸੀ, ਜਿਹਨਾਂ ਦੇ ਹੱਥਾਂ ਵਿਚ ਸਾਧਨ ਨਹੀਂ ਸਨ, ਉਹਨਾਂ ਲਈ ਤਕਨੀਕ ਵੀ ਮ੍ਰਿਗ-ਤ੍ਰਿਸ਼ਨਾ ਬਣ ਕੇ ਰਹਿ ਗਈ।

ਤਕਨੀਕ ਦਾ ਕਾਰੋਬਾਰ ਕਿਸੇ ਵੀ ਸਟੇਟ ਦੇ ਅਨੇਕਾਂ ਉਦਯੋਗਾਂ ਵਿਚ ਇੱਕ ਹੈ ਪਰ ਜਿੰਨੀ ਤੇਜ਼ੀ ਨਾਲ ਇਹ ਕੰਪਨੀਆਂ ਮੁਨਾਫੇ ਦੁਆਰਾ ਘੱਤੇ 'ਪੋਸਟ-ਹਿਊਮਨ' ਵਰਤਾਰੇ ਨੂੰ ਸਿਆਸੀ ਪ੍ਰਬੰਧਾਂ ਦੀ ਮੁੱਖ ਜ਼ਰੂਰਤ ਸਾਬਿਤ ਕਰਨ ਵਿਚ ਕਾਮਯਾਬ ਹੋਈਆਂ ਹਨ, ਉਹਨਾਂ ਨੇ ਸਟੇਟ ਤੇ ਨਾਗਰਿਕਾਂ ਦੇ ਆਪਸੀ ਸਬੰਧਾਂ (ਮਨੁੱਖਾਂ ਤੇ ਸਟੇਟ ਦਾ ਸਮਝੌਤਾ) ਨੂੰ ਡੂੰਘੀ ਸੱਟ ਮਾਰੀ ਹੈ। ਕੋਈ ਵੀ ਸਟੇਟ ਜਦੋਂ ਸਹਿਰਾਂ ਨੂੰ 'ਡਿਜੀਟਲ ਸਿਟੀਜ਼' ਤੇ ਪੂੰਜੀ ਨੂੰ 'ਡਿਜੀਟਲ ਕਰੰਸੀ' ਵਿਚ ਤਬਦੀਲੀ ਦੀ ਯੋਜਨਾ ਲਾਗੂ ਕਰਦਾ ਹੈ ਤਾਂ ਉਹ ਨਾਗਰਿਕਾਂ ਦੇ ਵਰਤੋਂ-

ਵਿਹਾਰ ਦੀ ਇੱਕ-ਇੱਕ ਪਲ ਦੀ ਖਬਰ ਰੱਖਣ ਤੇ ਉਹਨਾਂ ਦੀਆਂ ਗਤੀਵਿਧੀਆਂ ਦੀ ਸੂਖਮ ਜਾਸੂਸੀ ਕਰਨ ਦਾ ਪ੍ਰਬੰਧ ਕਰ ਰਿਹਾ ਹੁੰਦਾ ਹੈ। ਇੱਕ ਤਰ੍ਹਾਂ ਨਾਲ ਹੁਣ ਕਿਸੇ ਮਨੁੱਖ ਦਾ ਸਟੇਟ ਦਾ ਵਫਾਦਾਰ ਨਾਗਰਿਕ ਹੋਣ ਦੇ ਨਾਲ-ਨਾਲ ਡਿਜੀਟਲ ਏਜੰਸੀਆਂ ਦਾ ਅਗਿਆਕਾਰੀ ਖਪਤਕਾਰ ਹੋਣਾ ਵੀ ਜ਼ਰੂਰੀ ਹੈ। ਇਸ ਦੇ ਨਾਲ-ਨਾਲ ਇਹ ਵਰਤਾਰਾ ਮਨੁੱਖਾਂ ਦੀ ਨਿੱਜੀ ਪਛਾਣ, ਉਹਨਾਂ ਦੀ ਦੁਜ਼ਿਆਂ ਨਾਲੋਂ ਭਿੰਨਤਾ, ਉਹਨਾਂ ਦੀ ਖੁਦਮੁਖਤਾਰੀ, ਨਿੱਜਤਾ ਦੇ ਅਧਿਕਾਰ ਅਤੇ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੇ ਖਿਲਾਫ ਭੁਗਤਦਾ ਹੈ।

ਇਸ ਤੋਂ ਅਗਲਾ ਸਵਾਲ ਹੋਰ ਗੁੰਝਲਦਾਰ ਹੈ। ਕੀ ਡਿਜੀਟਲ ਕੰਪਨੀਆਂ ਮਨੁੱਖਾਂ ਦੀ 'ਰੈਡੀਮੇਡ ਹੋਂਦ' ਸਿਰਜ ਰਹੀਆਂ ਹਨ? ਸੋਸ਼ਲ ਮੀਡੀਆ ਤੇ ਯੂਟਿਊਬ ਜਾਂ ਇੰਸਟਾਗ੍ਰਾਮ ਦੀਆਂ ਰੀਲਾਂ ਰਾਹੀਂ ਰਾਤੋ-ਰਾਤ ਪ੍ਰਸਿੱਧ ਹੋਇਆ ਦੀ ਕੀ ਕਿਸੇ ਸਮਾਜ ਦੀ ਸਮੂਹਿਕਤਾ ਨਾਲ ਕੋਈ ਤੰਦ ਸਾਂਝੀ ਹੈ? ਉਹ ਕਿਤੇ ਵਸਤਾਂ ਜਾਂ ਬਾਜ਼ਾਰਾਂ ਨੂੰ ਮੋਕਲੇ ਕਰਨ ਲਈ ਡਿਜੀਟਲ ਕੰਪਨੀਆਂ ਦੇ ਡਮਰੂਆਂ 'ਤੇ ਤਾਂ ਨਹੀਂ ਨੱਚ ਰਹੇ? ਜੇਕਰ ਤਕਨੀਕ ਹੀ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ ਤਾਂ ਅਜੋਕੇ ਸਮਾਜ ਪਹਿਲਾ ਨਾਲੋਂ ਵੱਧ ਖੋਖਲੇ ਤੇ ਮਨੁੱਖ ਸਰੀਰਕ-ਮਾਨਸਿਕ ਤੌਰ 'ਤੇ ਨਿਹੱਥੇ ਕਿਉਂ ਮਹਿਸੂਸ ਕਰ ਰਹੇ ਹਨ?

ਅੰਤ ਵਿਚ ਇਹ ਸਵਾਲ ਤਾਂ ਪੁੱਛਿਆ ਹੀ ਜਾਣਾ ਚਾਹੀਦਾ ਹੈ ਕਿ ਇਹਨਾਂ ਕੰਪਨੀਆਂ ਦੇ ਮਾਲਿਕ ਅਤੇ ਉਹਨਾਂ ਦੇ ਕਾਰਿੰਦਿਆਂ ਦਾ ਉਹ ਸਮੂਹ ਜਿਹੜਾ ਆਮ ਵਰਤੋਂਕਾਰਾਂ ਦੇ ਲਿਖੇ, ਪੜ੍ਹੇ, ਸੁਣੇ ਨੂੰ ਸੈਂਸਰ ਕਰਨ, ਰੱਦ ਕਰਨ, ਡਿਲੀਟ ਕਰਨ ਜਾਂ ਅਯੋਗ ਕਰਾਰ ਦੇਣ ਦਾ ਕੰਮ ਕਰਦਾ ਹੈ। ਉਹ ਇਹ ਸਭ ਕਾਰਵਾਈਆਂ ਕਿਸ ਅਹਿਦ, ਨੇਮ, ਕਾਨੂੰਨ ਤੇ ਧਾਰਾ ਜਾਂ ਨਾਗਰਿਕਾਂ ਨਾਲ ਕੀਤੇ ਕਿਸ ਕਰਾਰ ਦੇ ਤਹਿਤ ਕਰਦਾ ਹੈ? ਕੀ ਇਹ ਤਬਕਾ ਕਲਾ, ਸਾਹਿਤ, ਨਿਰਪੱਖਤਾ, ਨਿਆਂ, ਆਜ਼ਾਦੀ, ਮਨੁੱਖੀ ਅਧਿਕਾਰਾਂ ਤੇ ਲੋਕ ਹਿੱਤਾਂ ਦੀਆਂ ਮੁੱਢਲੀਆਂ ਧਾਰਨਾਵਾਂ ਨੂੰ ਸਮਝਦਾ ਹੈ? ਜੇ ਨਹੀਂ ਤਾਂ ਉਹ ਗਲੋਬਲ ਪੱਧਰ 'ਤੇ ਜਮਾਤੀ-ਜਾਤੀ ਵੰਡ ਨੂੰ ਤਿਖੇਰਾ ਕਰਨ ਅਤੇ ਪਹਿਲਾਂ ਹੀ ਹਾਸੀਏ 'ਤੇ ਪਏ ਸਮੂਹਾਂ ਨੂੰ ਹੋਰ ਬੇਵੱਸ ਬਣਾਉਣ ਦਾ ਕੰਮ ਹੀ ਕਰ ਰਿਹਾ ਹੈ।

ਲੋਕ ਪੱਖੀ ਸਿਆਸਤ ਤੋਂ ਬਗੈਰ ਤਕਨੀਕੀ ਤਰੱਕੀ ਦਾ ਖਿਆਲ ਓਨਾ ਹੀ ਥੋੜਾ ਹੈ ਜਿੰਨਾ ਸਾਧਨਾਂ ਦੀ ਬਰਾਬਰ ਵੰਡ ਤੋਂ ਬਿਨਾ ਸਮਾਜਾਂ ਦੇ ਜਮਹੂਰੀਕਰਨ ਦਾ ਸੁਪਨਾ।

ਚੋਣ ਕਮਿਸ਼ਨਰਾਂ ਦੀ ਨਿਯੁਕਤੀ

ਉੱਘੇ ਵਿਦਵਾਨ ਬਰਟੰਡ ਰਸਲ ਨੇ ਪੁਰਜ਼ੋਰ ਤਰੀਕੇ ਨਾਲ ਇਹ ਗੱਲ ਆਖੀ ਸੀ ਕਿ 'ਲੋਕਤੰਤਰ ਦੇ ਗੁਣ ਨਾਂਗਵਾਚੀ ਹੁੰਦੇ ਹਨ: 'ਇਹ ਚੰਗਾ ਸ਼ਾਸਨ ਯਕੀਨੀ ਨਹੀਂ ਬਣਾਉਂਦਾ; ਬਹੁਰਹਾਲ, ਕੁਝ ਬੁਰਾਈਆਂ ਦੀ ਰੋਕਥਾਮ ਕਰ ਦਿੰਦਾ ਹੈ।' ਦਰਅਸਲ, ਲੋਕਤੰਤਰ ਮਹਿਜ਼ ਚੋਣਾਂ ਤੱਕ ਸੀਮਤ ਨਹੀਂ ਹੁੰਦਾ। ਕੁਝ ਸੰਵਿਧਾਨਕ ਕਦਰਾਂ ਕੀਮਤਾਂ ਹੁੰਦੀਆਂ ਹਨ ਜਿਨ੍ਹਾਂ ਨੂੰ ਲੋਕਤੰਤਰ ਵਲੋਂ ਅੰਗੀਕਾਰ, ਸਲਾਹੁਣਾ ਅਤੇ ਸਾਂਭਣਾ ਪੈਂਦਾ ਹੈ। ਜਦੋਂ ਲੋਕਾਂ ਨੂੰ

ਫ਼ੈਜ਼ਾਨ ਮੁਸਤਫ਼ਾ

ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਸੰਦੇਹ ਹੋਣ ਲੱਗ ਪਏ ਤਾਂ ਸਮੁੱਚਾ ਲੋਕਰਾਜੀ ਅਮਲ ਹੀ ਪਲੀਤ ਹੋ ਜਾਂਦਾ ਹੈ। ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਬਾਰੇ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਦਾ ਫ਼ੈਸਲਾ ਇਤਿਹਾਸਕ ਹੈ ਕਿਉਂਕਿ ਇਸ ਨੇ ਜਿਨ੍ਹਾਂ ਸੰਵਿਧਾਨਕ ਕਦਰਾਂ ਕੀਮਤਾਂ ਦਾ ਹਵਾਲਾ ਦਿੱਤਾ ਹੈ, ਉਹ ਲੋਕਰਾਜ ਨੂੰ ਪ੍ਰਫੁੱਲਤ ਕਰਨ ਲਈ ਜ਼ਰੂਰੀ ਹਨ। ਚੋਣ ਕਮਿਸ਼ਨ ਵਿਚ ਨਿਯੁਕਤੀਆਂ ਦੇ ਮਾਮਲੇ ਵਿਚ ਅੰਤਰੀਵ ਸਮੱਸਿਆ ਹੈ। ਅਣ-ਚੁਣੀਆਂ ਸੰਵਿਧਾਨਕ ਅਥਾਰਿਟੀਆਂ ਦੀਆਂ ਹੋਰਨਾਂ ਵੰਨਗੀਆਂ ਤੋਂ ਉਲਟ ਸਿਰਫ ਚੋਣ ਕਮਿਸ਼ਨ ਅਤੇ ਕੌਮੀ ਅਨੁਸੂਚਿਤ ਜਾਤੀਆਂ ਬਾਰੇ ਕਮਿਸ਼ਨ ਹੀ ਅਜਿਹੀਆਂ ਦੇ ਸੰਸਥਾਵਾਂ ਹਨ ਜਿਨ੍ਹਾਂ ਵਿਚ ਨਿਯੁਕਤੀਆਂ ਲਈ ਯੋਗਤਾਵਾਂ ਦਾ ਬਿਉਰਾ ਸੰਵਿਧਾਨ ਜਾਂ ਕਿਸੇ ਹੋਰ ਪ੍ਰਸੰਗਕ ਕਾਨੂੰਨ ਵਿਚ ਨਹੀਂ ਦਿੱਤਾ ਗਿਆ। ਇਸ ਤਰ੍ਹਾਂ ਯੋਗਤਾਵਾਂ ਤੇ ਤਜਰਬਾ ਤੈਅ ਨਾ ਕੀਤੇ ਜਾਣ ਕਰ ਕੇ ਰਾਸ਼ਟਰਪਤੀ ਜ਼ਰੀਏ (ਸਰਕਾਰ ਕੋਲ) ਕਿਸੇ ਵੀ ਸ਼ਖਸ ਨੂੰ ਮੁੱਖ ਚੋਣ ਕਮਿਸ਼ਨਰ ਵਜੋਂ ਨਿਯੁਕਤ ਕਰਨ ਦੀ ਅਸੀਮ ਸ਼ਕਤੀ ਆ ਗਈ।

ਪਾਰਲੀਮੈਂਟ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਕਮਿਸ਼ਨਰ (ਸੇਵਾ ਦੀਆਂ ਸ਼ਰਤਾਂ) ਕਾਨੂੰਨ-1991 ਪਾਸ ਕੀਤਾ ਸੀ। ਇਹ ਕਾਨੂੰਨ ਸੰਵਿਧਾਨ ਦੀ ਧਾਰਾ 324(5) ਨਾਲ ਜੁੜਿਆ ਹੋਇਆ ਹੈ ਜਿਸ ਵਿਚ ਪਾਰਲੀਮੈਂਟ ਵਲੋਂ ਪਾਸ ਕੀਤੇ ਉਸ ਕਾਨੂੰਨ ਦਾ ਸੰਕਲਪ ਦਿੱਤਾ ਗਿਆ ਸੀ ਜਿਸ ਤਹਿਤ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀਆਂ ਸੇਵਾ ਸ਼ਰਤਾਂ ਨੂੰ ਨਿਯਮਤ ਕੀਤਾ ਜਾਣਾ ਸੀ। ਹੁਣ ਸੁਪਰੀਮ ਕੋਰਟ ਨੇ ਤੈਅ ਕੀਤਾ ਹੈ ਕਿ ਜਿੰਨੀ ਦੇਰ ਤੱਕ ਪਾਰਲੀਮੈਂਟ ਕਾਨੂੰਨ ਪਾਸ ਨਹੀਂ ਕਰ ਦਿੰਦੀ, ਓਨੀ ਦੇਰ ਇਨ੍ਹਾਂ ਅਫਸਰਾਂ ਦੀ ਨਿਯੁਕਤੀ ਅਜਿਹੀ ਕਮੇਟੀ ਦੀਆਂ ਸਿਫਾਰਸ਼ਾਂ ਮੁਤਾਬਕ ਕੀਤੀ ਜਾਵੇਗੀ ਜਿਸ ਵਿਚ ਪ੍ਰਧਾਨ ਮੰਤਰੀ, ਭਾਰਤ ਦਾ ਮੁੱਖ ਜੱਜ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦਾ ਆਗੂ ਸ਼ਾਮਲ ਹੋਣਾ।

ਸੁਪਰੀਮ ਕੋਰਟ ਨੇ ਬਹੁਤ ਸਾਰੇ ਦੇਸ਼ਾਂ ਅੰਦਰ ਚੋਣ ਕਮਿਸ਼ਨ ਦੀਆਂ ਨਿਯੁਕਤੀਆਂ ਦੀ ਪ੍ਰਕਿਰਿਆ ਨੂੰ ਨੋਟ ਕੀਤਾ ਹੈ। ਆਸਟਰੇਲੀਆ ਵਿਚ ਚੋਣ ਕਮਿਸ਼ਨ ਦੀ ਅਗਵਾਈ ਫੈਡਰਲ ਕੋਰਟ ਦੇ ਕਿਸੇ ਸਿਟਿੰਗ ਜਾਂ ਸੇਵਾਮੁਕਤ ਜੱਜ ਵਲੋਂ ਕੀਤੀ ਜਾਂਦੀ ਹੈ ਅਤੇ ਗਵਰਨਰ ਜਨਰਲ ਵਲੋਂ ਉਸ ਦੀ ਸੱਤ ਸਾਲਾਂ ਦੇ ਕਾਰਜਕਾਲ ਲਈ ਨਿਯੁਕਤੀ ਕੀਤੀ ਜਾਂਦੀ ਹੈ; ਕੈਨੇਡਾ ਵਿਚ ਹਾਊਸ ਆਫ ਕਾਮਨਜ਼ ਦੇ ਪਾਸ ਕੀਤੇ ਮਤੇ ਅਧੀਨ ਦਸ ਸਾਲਾਂ ਲਈ ਮੁੱਖ ਚੋਣ ਅਫਸਰ ਦੀ ਨਿਯੁਕਤੀ ਕੀਤੀ ਜਾਂਦੀ ਹੈ; ਅਮਰੀਕਾ ਵਿਚ ਰਾਸ਼ਟਰਪਤੀ ਵਲੋਂ ਛੇ ਸਾਲਾਂ ਲਈ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ ਜਿਸ ਦੀ ਪ੍ਰੰਭਤਾ ਸੈਨੇਟ ਵਲੋਂ ਕਰਵਾਈ ਜਾਂਦੀ ਹੈ। ਚੋਣ

ਕਮਿਸ਼ਨਰਾਂ ਲਈ ਨਾਵਾਂ ਦੀ ਸਿਫਾਰਸ਼ ਸੰਵਿਧਾਨਕ ਅਦਾਲਤ ਦੇ ਮੁੱਖ ਜੱਜ ਦੀ ਅਗਵਾਈ ਵਾਲੀ ਕਮੇਟੀ ਕਰਦੀ ਹੈ ਜਿਸ ਵਿਚ ਮਨੁੱਖੀ ਹੱਕਾਂ ਬਾਰੇ ਅਦਾਲਤ ਦਾ ਪ੍ਰਤੀਨਿਧ, ਲਿੰਗਕ ਸਮਾਨਤਾ ਬਾਰੇ ਕਮਿਸ਼ਨ ਦਾ ਪ੍ਰਤੀਨਿਧ ਅਤੇ ਸਰਕਾਰੀ ਇਸਤਰਾਸਾ ਸ਼ਾਮਲ ਹੁੰਦੇ ਹਨ। ਇਸ ਆਲਮੀ ਸੂਝ ਬੂਝ ਦੀ ਲੋਅ ਵਿਚ ਸੁਪਰੀਮ ਕੋਰਟ ਨੇ ਤਿੰਨ ਮੈਂਬਰੀ ਚੋਣ ਕਮੇਟੀ ਬਣਾਉਣ ਦੀ ਸਿਫਾਰਸ਼ ਦੇ ਕੇ ਸਹੀ ਕੰਮ ਕੀਤਾ ਹੈ ਪਰ ਕਈ ਹੋਰਨਾਂ ਉਚ ਅਹੁਦਿਆਂ ਲਈ ਅਜਿਹੀਆਂ ਚੋਣ ਕਮੇਟੀਆਂ ਦਾ ਕੋਈ ਬਹੁਤ ਵੱਡਾ ਫਾਇਦਾ ਨਹੀਂ ਹੋ ਸਕਿਆ। ਨਾਲ ਇਹ ਗੱਲ ਵੀ ਹੈ ਕਿ ਭਾਰਤ ਦੇ ਚੀਫ ਜਸਟਿਸ (ਸੀ.ਜੇ.ਆਈ.) ਨੂੰ ਕਮੇਟੀ ਦਾ ਹਿੱਸਾ ਬਣਾਉਣਾ ਸ਼ਾਇਦ ਬਿਹਤਰੀਨ ਬਦਲ ਨਾ ਹੋਵੇ। ਬਿਹਤਰ ਹੋਵੇਗਾ ਕਿ ਚੋਣ ਪ੍ਰਕਿਰਿਆ ਵਿਚ ਵਿਰੋਧੀ ਧਿਰ ਦੀ ਭਾਗੀਦਾਰੀ ਸਹਿਤ ਇਹੋ ਜਿਹੇ ਫੈਸਲੇ ਕੇਂਦਰ ਸਰਕਾਰ 'ਤੇ ਹੀ ਛੱਡ ਦਿੱਤੇ ਜਾਣ।

ਜਸਟਿਸ ਕੇ.ਐੱਮ. ਜੋਸਫ ਦੀ ਅਗਵਾਈ ਵਾਲੇ ਬੈਂਚ ਜਿਹੜੇ ਇਕ ਹੋਰ ਮੁੱਖ ਮੁੱਦੇ ਦੀ ਨਿਸ਼ਾਨਦੇਹੀ ਕੀਤੀ ਹੈ, ਉਹ ਚੋਣ ਕਮਿਸ਼ਨਰ ਦੇ ਅਹੁਦੇ ਦੀ ਮਿਆਦ ਨਾਲ ਜੁੜਿਆ ਹੋਇਆ ਹੈ। ਅਸੀਂ ਤਾਂ ਆਪਣੇ ਮੁੱਖ ਚੋਣ ਕਮਿਸ਼ਨਰਾਂ ਨੂੰ ਛੇ ਸਾਲਾਂ ਦਾ ਕਾਰਜਕਾਲ ਦੇਣ ਦੀ ਵੀ ਜ਼ਹਿਮਤ ਨਹੀਂ ਕੀਤੀ। ਸੁਕੁਮਾਰ ਸੇਨ ਨੂੰ ਨਹਿਰ ਸਰਕਾਰ ਵਲੋਂ 1950 ਵਿਚ ਭਾਰਤ ਦੇ ਪਹਿਲੇ ਮੁੱਖ ਚੋਣ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੂੰ ਅੱਠ ਸਾਲਾਂ ਦਾ ਕਾਰਜਕਾਲ ਮਿਲਿਆ ਸੀ। 1958 ਵਿਚ ਨਿਯੁਕਤ ਕੀਤੇ ਗਏ ਮੁੱਖ ਚੋਣ

ਕਮਿਸ਼ਨਰ ਕਲਿਆਣ ਸੁੰਦਰਮ ਨੂੰ ਵੀ ਅੱਠ ਸਾਲਾਂ ਦਾ ਕਾਰਜਕਾਲ ਦਿੱਤਾ ਗਿਆ ਸੀ। ਉਨ੍ਹਾਂ ਤੋਂ ਬਾਅਦ ਮੁੱਖ ਚੋਣ ਕਮਿਸ਼ਨਰਾਂ ਦੇ ਕਾਰਜਕਾਲ ਵਿਚ ਕਮੀ ਆਉਣੀ ਸ਼ੁਰੂ ਹੋਈ। ਵੀ.ਐੱਸ. ਰਮਾਦੇਵੀ ਨੂੰ ਸਭ ਤੋਂ ਘੱਟ ਸਿਰਫ 16 ਦਿਨਾਂ ਦਾ ਕਾਰਜਕਾਲ ਮਿਲਿਆ ਸੀ; ਉਨ੍ਹਾਂ ਦੇ ਉਤਾਰਾਧਿਕਾਰੀ ਟੀ.ਐੱਨ. ਸੇਸ਼ਨ ਨੂੰ ਪੂਰੇ ਛੇ ਸਾਲਾਂ ਦਾ ਕਾਰਜਕਾਲ ਮਿਲਿਆ ਸੀ।

ਸਾਡੇ ਗਣਰਾਜ ਦੇ ਚਾਰ ਦਹਾਕਿਆਂ ਦੇ ਅਰਸੇ ਤੱਕ ਸਿਰਫ ਮੁੱਖ ਚੋਣ ਕਮਿਸ਼ਨਰ ਦਾ ਹੀ ਅਹੁਦਾ ਹੁੰਦਾ ਸੀ। ਟੀ.ਐੱਨ. ਸੇਸ਼ਨ ਕੇਸ ਵਿਚ ਅਦਾਲਤੀ ਫੈਸਲੇ ਤੋਂ ਬਾਅਦ, ਭਾਰਤ ਦੇ ਚੋਣ ਕਮਿਸ਼ਨ ਵਿਚ ਮੁੱਖ ਚੋਣ ਕਮਿਸ਼ਨਰ ਦੇ ਨਾਲ ਦੋ ਚੋਣ ਕਮਿਸ਼ਨਰ ਵੀ ਸ਼ਾਮਲ ਕਰ ਲਏ ਗਏ। ਦਸੰਬਰ, 1996 ਵਿਚ ਟੀ.ਐੱਨ. ਸੇਸ਼ਨ ਦੇ ਅਹੁਦੇ ਦੀ ਮਿਆਦ ਪੂਰੀ ਹੋਣ ਨਾਲ ਚੋਣ ਕਮਿਸ਼ਨਰਾਂ ਨੂੰ ਹੀ ਮੁੱਖ ਚੋਣ ਕਮਿਸ਼ਨਰ ਥਾਪਣ ਦਾ ਰੁਝਾਨ ਸ਼ੁਰੂ ਹੋ ਗਿਆ। ਉੱਝ, ਜ਼ਿਆਦਾਤਰ ਚੋਣ ਕਮਿਸ਼ਨਰ ਛੇ ਸਾਲਾਂ ਦਾ ਆਪਣਾ ਕਾਰਜਕਾਲ ਪੂਰਾ ਨਹੀਂ ਕਰ ਸਕੇ।

ਜਸਟਿਸ ਜੋਸਫ ਨੇ ਸਹੀ ਆਖਿਆ ਹੈ ਕਿ ਪੂਰਾ ਕਾਰਜਕਾਲ ਨਾ ਨਿਭਾ ਸਕਣ ਵਾਲਿਆਂ ਨੂੰ ਨਿਯੁਕਤ ਕਰਨ ਦੀ ਇਹ ਪ੍ਰਥਾ 1991 ਦੇ ਕਾਨੂੰਨ ਦੀ ਧਾਰਾ 4 ਦੀ ਉਲੰਘਣਾ ਹੈ। ਅਦਾਲਤ ਨੇ ਇਹ ਵੀ ਆਖਿਆ ਹੈ ਕਿ ਧਾਰਾ 4 ਵਿਚ ਛੇ ਸਾਲਾਂ ਦੇ ਕਾਰਜਕਾਲ ਮੁਤੱਲਕ ਉਪਬੰਧ ਬਹੁਤ ਸਪੱਸ਼ਟ ਹੈ। ਅਦਾਲਤ ਨੇ ਕਿਹਾ ਕਿ ਇਹ ਬੁਝਾਰਤ ਸਮਝ ਨਹੀਂ ਪੈਂਦੀ ਕਿ ਸਰਕਾਰ ਵਲੋਂ ਜਿਨ੍ਹਾਂ ਚਾਰ ਨਾਵਾਂ 'ਤੇ ਗੌਰ ਕੀਤੀ ਗਈ ਸੀ, ਉਨ੍ਹਾਂ ਵਿਚੋਂ ਤਿੰਨ ਪਹਿਲਾਂ ਹੀ ਸੇਵਾਮੁਕਤ ਹੋ ਚੁੱਕੇ ਹਨ ਅਤੇ ਅਰੁਣ ਗੋਇਲ

ਜਿਨ੍ਹਾਂ ਨੂੰ 24 ਘੰਟੇ ਦੇ ਅੰਦਰ ਅੰਦਰ ਚੋਣ ਕਮਿਸ਼ਨਰ ਨਿਯੁਕਤ ਕਰ ਦਿੱਤਾ ਗਿਆ ਹੈ, ਉਨ੍ਹਾਂ ਦੀ ਸੇਵਾਮੁਕਤੀ ਇਕ ਮਹੀਨੇ ਦੇ ਅੰਦਰ ਹੋਣ ਵਾਲੀ ਸੀ ਜਿਸ ਕਰ ਕੇ ਕਿਸੇ ਵੀ ਚੋਣ ਕਮਿਸ਼ਨਰ ਨੂੰ ਛੇ ਸਾਲਾਂ ਦਾ ਕਾਰਜਕਾਲ ਨਹੀਂ ਮਿਲ ਸਕਦਾ। ਅਦਾਲਤ ਦਾ ਮਤ ਸੀ ਕਿ ਲੰਮਾ ਕਾਰਜਕਾਲ ਰੱਖਣ ਪਿੱਛੇ ਇਹ ਦਲੀਲ ਹੈ ਕਿ ਨਿਯੁਕਤ ਕੀਤੇ ਸ਼ਖਸ ਨੂੰ ਆਪਣੇ ਅਹੁਦੇ ਦੇ ਫਰਜ਼ ਸਹੀ ਢੰਗ ਨਾਲ ਨਿਭਾਉਣ ਲਈ ਢੁਕਵਾਂ ਸਮਾਂ ਦਰਕਾਰ ਹੈ ਤਾਂ ਕਿ ਉਹ ਆਪਣੀ ਸੁਤੰਤਰਤਾ ਦਰਸਾਉਣ ਦੇ ਸਮੱਰਥ ਹੋ ਸਕੇ। ਜਸਟਿਸ ਜੋਸਫ ਨੇ ਇਹ ਵੀ ਆਖਿਆ ਕਿ ਨਿਸਚਤ ਮਿਆਦ ਨਾਲ ਨਿਯੁਕਤ ਕੀਤੇ ਸ਼ਖਸ ਅੰਦਰ ਸੁਧਾਰ ਲਿਆਉਣ, ਤਬਦੀਲੀਆਂ ਕਰਨ ਅਤੇ ਆਪਣੀ ਬਿਹਤਰੀਨ ਕਾਰਗੁਜ਼ਾਰੀ ਕਰਨ ਦਾ ਹੌਸਲਾ ਤੇ ਮਨੋਬਲ ਪੈਂਦਾ ਹੁੰਦਾ ਹੈ। ਛੋਟੇ ਕਾਰਜਕਾਲ ਨਾਲ ਕਮਿਸ਼ਨ ਦੇ ਮਨੋਰਥ ਪੂਰੇ ਕਰਨ ਦੀ ਇੱਛਾ ਘਟ ਜਾਂਦੀ ਹੈ ਅਤੇ ਅਫਸਰ ਵਲੋਂ ਆਪਣੀ ਸੁਤੰਤਰਤਾ ਦਰਸਾਉਣ ਦੀ ਸ਼ਕਤੀ ਤੇ ਇੱਛਾ ਮੱਠੀ ਪੈ ਜਾਂਦੀ ਹੈ। ਸਖ਼ਤ ਲਹਿਜ਼ੇ ਵਾਲੇ ਇਸ ਫੈਸਲੇ ਵਿਚ ਅਦਾਲਤ ਨੇ ਆਖਿਆ ਹੈ ਕਿ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਲਈ ਵੱਖੋ-ਵੱਖਰੇ ਤੌਰ 'ਤੇ ਛੇ ਸਾਲਾਂ ਦਾ ਕਾਰਜਕਾਲ ਇਕ ਨੇਮ ਸੀ ਅਤੇ 65 ਸਾਲ ਦੀ ਉਮਰ ਵਿਚ ਉਨ੍ਹਾਂ ਦੀ ਸੇਵਾਮੁਕਤੀ ਦਾ ਹਵਾਲਾ ਅਪਵਾਦ ਸੀ। ਜਸਟਿਸ ਜੋਸਫ ਨੇ ਆਖਿਆ ਕਿ ਜਿਹੜੇ ਸ਼ਖਸ ਛੇ ਸਾਲਾਂ ਦਾ ਕਾਰਜਕਾਲ ਪੂਰਾ ਹੀ ਨਹੀਂ ਕਰ ਸਕਦੇ, ਉਨ੍ਹਾਂ ਦੀ ਨਿਯੁਕਤੀ ਕਰਨਾ ਹੀ ਕਾਨੂੰਨ ਦੀ ਨੀਤੀ ਨੂੰ ਪਸਤ ਕਰਨ ਦੇ ਤੁੱਲ ਹੈ। ਹੁਣ ਅਸੀਂ ਆਸ ਹੀ ਕਰ ਸਕਦੇ ਹਾਂ ਕਿ ਭਵਿੱਖ ਵਿਚ ਸਰਕਾਰ ਉਨ੍ਹਾਂ ਨੂੰ ਹੀ ਚੋਣ ਕਮਿਸ਼ਨ ਦੇ ਅਫਸਰਾਂ ਵਜੋਂ ਨਿਯੁਕਤ ਕਰੇਗੀ ਜੋ ਨਿਸਚਤ ਛੇ ਸਾਲਾਂ ਦਾ ਕਾਰਜਕਾਲ ਪੂਰਾ ਕਰ ਸਕਦੇ ਹੋਣ।

ਪੰਜਾਬ ਦੇ ਬੁਨਿਆਦੀ ਮਸਲੇ ਅਤੇ ਅੱਜ ਦੀ ਸਿਆਸਤ

ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ।
ਭਰਿ ਸਰਵਰੁ ਜਬ ਉਛਲੇ ਤਬ ਤਰਣੁ ਦੁਹੇਲਾ।।

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਇਸ ਸ਼ਬਦ ਰਾਹੀਂ ਭਾਵੇਂ ਫਰੀਦ ਜੀ ਨੇ ਸੰਸਾਰਕ ਜੀਵ ਨੂੰ ਸੁਚੇਤ ਕਰਦਿਆਂ ਫਰਮਾਇਆ ਹੈ ਕਿ ਜਿਹੜਾ ਜੀਵ ਬੇੜਾ ਤਿਆਰ ਕਰਨ ਵਾਲੀ ਉਮਰੇ (ਨਾਮ ਰੂਪੀ) ਬੇੜਾ ਤਿਆਰ ਨਾ ਕਰ ਸਕਿਆ, ਜਦ ਸਮੁੰਦਰ ਪਾਣੀ ਨਾਲ ਨੱਕੋ-ਨੱਕ ਭਰ ਕੇ ਉਛਲਣ ਲੱਗ ਪਵੇਗਾ, ਤਦ ਉਸ ਲਈ ਤਰਨਾ ਔਖਾ ਹੋ ਜਾਂਦਾ ਹੈ। ਫਰੀਦ ਜੀ ਦਾ ਇਹ ਸ਼ਬਦ ਪੰਜਾਬ ਦੇ ਅਜੋਕੇ ਹਾਲਾਤ ਉਪਰ ਢੁਕਦਾ ਹੈ ਕਿਉਂਕਿ ਜੇ ਪੰਜਾਬੀਆਂ ਨੇ ਪੰਜਾਬ ਨੂੰ ਬਚਾਉਣ ਲਈ ਜ਼ਿੰਮਾ ਨਾ ਚੁੱਕਿਆ ਤਾਂ ਹਾਲਾਤ ਬਦ ਤੋਂ ਬਦਤਰ ਹੀ

ਰਣਜੀਤ ਸਿੰਘ ਘੁਮਣ
ਫੋਨ: +91-98722-20714

ਹੋਣਗੇ। ਉਸ ਹਾਲਾਤ ਵਿਚ ਹਾਲਾਤ ਨੂੰ ਮੋੜਾ ਪਾਉਣਾ ਓਨਾ ਹੀ ਮੁਸ਼ਕਿਲ (ਜਾਂ ਅਸੰਭਵ) ਹੋਵੇਗਾ ਜਿੰਨਾ ਬਿਨਾ ਬੇੜੇ ਤੋਂ ਠਾਠਾ ਮਾਰਦੇ ਸਮੁੰਦਰ ਤੋਂ ਪਾਰ ਲੰਘਣਾ ਹੁੰਦਾ ਹੈ।

ਇਹ ਵੀ ਹਕੀਕਤ ਹੈ ਕਿ ਪੰਜਾਬੀ ਹਮੇਸ਼ਾ ਮੁਸ਼ਕਿਲਾਂ ਤੇ ਚੁਣੌਤੀਆਂ ਦਾ ਸਾਹਮਣਾ ਅਤੇ ਇਨ੍ਹਾਂ ਨੂੰ ਸਰ ਵੀ ਕਰਦੇ ਆਏ ਹਨ। ਪੰਜਾਬੀਆਂ ਨੇ ਮੁਲਕ ਦੀ ਹਰ ਸਮੱਸਿਆ ਵਿਚ ਮੁਹਰਲੀਆਂ ਸਫਾਂ 'ਚ ਖੜ੍ਹ ਕੇ ਹਿੱਸਾ ਪਾਇਆ। ਇਹ ਭਾਵੇਂ ਆਜ਼ਾਦੀ ਦੀ ਲਹਿਰ ਹੋਵੇ, ਭਾਵੇਂ ਸਰਹੱਦਾਂ ਦੀ ਰਾਖੀ ਦਾ ਮਾਮਲਾ ਹੋਵੇ, ਤੇ ਭਾਵੇਂ ਅਨਾਜ ਸੁਰੱਖਿਆ ਦਾ ਮਸਲਾ ਹੋਵੇ। ਹਾਂ, ਮੁਲਕ ਦੀ ਵੰਡ ਸਮੇਂ ਵੀ ਪੰਜਾਬੀ ਲੋਧਾਂ ਦੀ ਤਾਦਾਦ ਵਿਚ ਕਤਲੋਗਾਰਤ ਅਤੇ ਜਬਰੀ ਪਰਵਾਸ (ਜੋ ਗੈਰ-ਮਨੁੱਖੀ ਵਤੀਰਾ ਸੀ) ਦੇ ਸੰਕਟ ਵਾਲੇ ਦੌਰ ਵਿਚੋਂ ਲੰਘੇ ਹਨ ਪਰ ਹਰ ਸੰਕਟ ਵਿਚੋਂ ਉਭਰ ਕੇ ਜੀਵਨ ਪੱਧ 'ਤੇ ਅੱਗੇ ਵਧਦੇ ਗਏ ਅਤੇ ਪੰਜਾਬ ਤੇ ਦੇਸ਼ ਦੀ ਤਰੱਕੀ ਵਿਚ ਸਾਰਥਕ ਯੋਗਦਾਨ ਪਾਉਂਦੇ ਰਹੇ ਹਨ।

ਆਜ਼ਾਦੀ ਤੋਂ ਬਾਅਦ ਪੰਜਾਬੀਆਂ (ਖਾਸਕਰ ਸਿੱਖਾਂ) ਨੂੰ ਉਮੀਦ ਸੀ ਕਿ ਉਨ੍ਹਾਂ ਪਾਸ ਅਜਿਹਾ ਖੁਦਮੁਖਤਾਰੀ ਵਾਲਾ ਖਿੱਤਾ ਹੋਵੇਗਾ ਜਿਥੇ ਉਹ (ਮੁਲਕ ਦਾ ਅਨਿਖਤ ਅੰਗ ਰਹਿ ਕੇ) ਆਜ਼ਾਦੀ ਦਾ ਜਲੌਲ ਮਾਣ ਸਕਣਗੇ ਪਰ ਅਜਿਹਾ ਨਹੀਂ ਹੋਇਆ। ਸਿੱਖਾਂ ਅਤੇ ਪੰਜਾਬੀਆਂ ਨੂੰ ਉਮੀਦ ਸੀ ਕਿ ਭਾਰਤ ਸਰਕਾਰ ਉਨ੍ਹਾਂ ਦੇ ਆਜ਼ਾਦੀ ਦੇ ਸੰਘਰਸ਼ ਵਿਚ ਆਪਣੀ ਗਿਣਤੀ ਤੋਂ ਕਿਤੇ ਵੱਧ ਯੋਗਦਾਨ ਦੇ ਮੱਦੇਨਜ਼ਰ ਇਹ ਖਿਆਲ ਜ਼ਰੂਰ ਰੱਖੇਗੀ। ਭਾਸ਼ਾ ਦੇ ਆਧਾਰ ਉਪਰ ਪੰਜਾਬੀ ਸੂਬਾ ਬਣਾਉਣ ਵੇਲੇ ਵੀ ਪੰਜਾਬ ਨਾਲ ਵਿਤਕਰਾ ਹੋਇਆ। ਆਰੀਆ ਸਮਾਜ ਅਤੇ ਹਿੰਦੂ ਅਤਿਵਾਦੀ ਸੰਗਠਨਾਂ ਦੇ ਪ੍ਰਭਾਵ ਹੇਠ ਹਿੰਦੂ ਭਾਈਚਾਰੇ ਨੇ 1961 ਦੀ ਮਰਦਮਸ਼ੁਮਾਰੀ ਵਿਚ ਵਧ-ਚੜ੍ਹ ਕੇ ਆਪਣੀ ਮਾਂ-ਬੋਲੀ ਪੰਜਾਬੀ ਦਰਜ ਕਰਾਈ। ਚੰਡੀਗੜ੍ਹ (ਜਿਸ 'ਤੇ ਪੰਜਾਬ ਦਾ ਹੱਕ ਬਣਦਾ ਸੀ) ਪੰਜਾਬ ਨੂੰ ਅਜੇ ਤੱਕ ਨਹੀਂ ਮਿਲਿਆ। ਪੰਜਾਬੀ ਬੋਲਦੇ ਕੁਝ ਇਲਾਕੇ ਵੀ ਮੌਜੂਦਾ

ਪੰਜਾਬ ਤੋਂ ਅਜੇ ਤੱਕ ਬਾਹਰ ਹਨ। ਅਕਾਲੀਆਂ ਦੁਆਰਾ ਖੁਦਮੁਖਤਾਰੀ ਦਾ ਅਨੰਦਪੁਰ ਸਾਹਿਬ ਮਤਾ ਅਕਾਲੀਆਂ ਦੁਆਰਾ ਹੀ ਛੱਡ ਦਿੱਤਾ ਗਿਆ। ਪਾਣੀਆਂ ਦੀ ਵੰਡ ਦਾ ਮਸਲਾ ਵੀ ਵਿਚਾਲੇ ਲਟਕ ਰਿਹਾ ਹੈ।

80ਵਿਆਂ ਵਿਚ ਵਾਪਰੀਆਂ ਬਹੁਤ ਮੰਦਭਾਗੀ ਘਟਨਾਵਾਂ (1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਭਾਰਤੀ ਫੌਜ ਦਾ ਹਮਲਾ ਤੇ ਉਸ ਪਿਛੋਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ) ਅਤੇ ਦਿੱਲੀ ਤੇ ਕੁਝ ਹੋਰ ਸੂਬਿਆਂ ਵਿਚ ਬੇਦੋਸ਼ੀ ਸਿੱਖਾਂ ਦੀ ਕਤਲੋਗਾਰਤ ਨੇ ਪੰਜਾਬੀਆਂ, ਖਾਸਕਰ ਸਿੱਖਾਂ ਦੇ ਮਨਾਂ ਵਿਚ ਅਜਿਹੀ ਭਾਵਨਾ ਪੈਦਾ ਕੀਤੀ ਕਿ ਉਨ੍ਹਾਂ ਨਾਲ ਸਿੱਖ ਕੇ ਵਿਤਕਰਾ ਕੀਤਾ ਜਾ ਰਿਹਾ ਹੈ। 1984 ਦੇ ਸਿੱਖ ਕਤਲੋਆਮ ਵਿਚ ਸ਼ਾਮਲ ਸਿਆਸਤਦਾਨਾਂ ਨੂੰ ਸਜ਼ਾਵਾਂ ਦੇਣ ਦੀ ਬਜਾਇ ਉਨ੍ਹਾਂ ਨੂੰ ਰਾਜ ਸੱਤਾ ਵਿਚ ਭਾਗੀਦਾਰ ਬਣਾਉਣ ਅਤੇ 38 ਸਾਲਾਂ ਬਾਅਦ ਵੀ ਸਿੱਖ ਭਾਈਚਾਰੇ ਨੂੰ ਇਨਸਾਫ ਨਾ ਮਿਲਣਾ ਜੱਗ ਜ਼ਾਹਿਰ ਹੈ। ਪੀਪਲ'ਜ਼ ਯੂਨੀਅਨ ਫਾਰ ਸਿਵਿਲ ਫਿਲਿਓਬਰਟੀਜ਼ (ਪੀ.ਯੂ.ਸੀ.ਐੱਲ.) ਵੱਲੋਂ ਛਾਪੀ ਕਿਤਾਬ 'ਦੇਸ਼ੀ ਕੌਣ? (ਹੁ ਆਰ ਗਿਲਟੀ) ਵਿਚ 84 ਦੇ ਕਤਲੋਆਮ ਬਾਰੇ ਸਾਰੀਆਂ ਘਟਨਾਵਾਂ ਅਤੇ ਉਸ ਨੂੰ ਅੰਜਾਮ ਦੇਣ ਵਾਲੇ ਸਿਆਸਤਦਾਨਾਂ ਦੀ ਨਿਸ਼ਾਨਦੇਹੀ ਕਰਨ ਦੇ ਬਾਵਜੂਦ ਉਨ੍ਹਾਂ ਸਜ਼ਾਵਾਂ ਨਹੀਂ ਦਿੱਤੀਆਂ। ਅਜਿਹੇ ਵਰਤਾਰੇ ਨੇ ਜਿੱਥੇ ਸਿੱਖਾਂ ਦੇ ਮਨਾਂ ਵਿਚ ਇਨਸਾਫ ਦੀ ਆਸ ਮੱਧਮ ਕੀਤੀ, ਉਥੇ ਭਾਰਤੀ ਸਿਆਸਤ ਅਤੇ ਨਿਆਂ ਪਾਲਿਕਾ ਉਪਰ ਵੀ ਗੰਭੀਰ ਪ੍ਰਸ਼ਨ ਚਿੰਨ ਲਾਏ।

ਇਹ ਵੀ ਹਕੀਕਤ ਹੈ ਕਿ 1980ਵਿਆਂ ਵਿਚ ਅਤਿਵਾਦੀਆਂ ਨੇ ਜਿਥੇ ਹਜ਼ਾਰਾਂ ਬੇਦੋਸ਼ੀ ਅਤੇ ਨਿਰੋਧੀ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ, ਉਥੇ ਰਾਜ ਸੱਤਾ ਤੇ ਪੁਲੀਸ ਬਲਾਂ ਨੇ ਅਤਿਵਾਦੀਆਂ ਤੇ ਹਜ਼ਾਰਾਂ ਨੌਜੁਆਨਾਂ ਨੂੰ ਫਰਜ਼ੀ ਮੁਕਾਬਲਿਆਂ ਵਿਚ ਮਾਰ ਮੁਕਾਇਆ। ਅਜਿਹੇ ਵਰਤਾਰੇ ਨੇ ਸਿੱਖ ਮਾਨਸਿਕਤਾ ਨੂੰ ਵਲੰਧਿਆ। ਸੈਂਕੜੇ ਨੌਜੁਆਨਾਂ ਨੇ ਵਿਦੇਸ਼ਾਂ ਵਿਚ ਸਿਆਸੀ ਪਨਾਹ ਲੈ ਲਈ। ਫਿਰ ਗੈਰਵਾਦ ਵਧਣਾ-ਫੁਲਣਾ ਸ਼ੁਰੂ ਹੋ ਗਿਆ। ਅੱਜ ਪੰਜਾਬ ਵਿਚ ਹਜ਼ਾਰਾਂ ਨੌਜੁਆਨ ਗੈਰਸਟਰ ਹਨ।

ਇਹ ਵਰਤਾਰਾ ਪੰਜਾਬ ਦੀ ਤਰਾਸਦੀ ਦੀ ਤਸਵੀਰ ਦਾ ਇੱਕ ਪਹਿਲੂ ਹੈ। ਸਿਆਸੀ ਪਾਰਟੀਆਂ (ਖਾਸਕਰ ਉਸ ਵੇਲੇ ਦੀ ਕੇਂਦਰ ਸਰਕਾਰ) ਨੇ ਸੌਂ ਤੋਂ ਸਿਆਸੀ ਹਿੱਤਾਂ ਲਈ ਪੰਜਾਬ ਵਿਚ ਖਾਲਿਸਤਾਨ ਦਾ ਮੁੱਦਾ ਭਖਾਇਆ। ਹੁਣ ਤਾਂ ਬਹੁਤ ਸਾਰੀਆਂ ਲਿਖਤਾਂ ਆ ਚੁੱਕੀਆਂ ਹਨ ਜਿਹੜੀਆਂ ਬਹੁਤ ਜ਼ਿੰਮੇਵਾਰੀ ਨਾਲ ਕਹਿ ਰਹੀਆਂ ਹਨ ਕਿ ਪੰਜਾਬ ਵਿਚ ਖਾਲਿਸਤਾਨ ਦਾ ਮੁੱਦਾ ਸਿਆਸੀ

ਸਾਜ਼ਿਸ਼ ਅਧੀਨ ਸੱਤਾ ਪ੍ਰਾਪਤੀ ਲਈ ਉਛਾਲਿਆ ਗਿਆ ਸੀ। ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਭਾਰਤੀ ਫੌਜ ਦਾ ਹਮਲਾ (ਉਸ ਤੋਂ ਪਹਿਲਾਂ ਹਾਲਾਤ ਨੂੰ ਉਸ ਅੰਜਾਮ ਤੱਕ ਲਿਜਾਣਾ) ਵੀ ਉਸੇ ਵੱਡੇ ਸਿਆਸੀ ਸਾਜ਼ਿਸ਼ ਦਾ ਹਿੱਸਾ ਸੀ ਪਰ ਇਸ ਵਰਤਾਰੇ ਵਿਚ ਅਕਾਲੀ ਅਤੇ ਸਿੱਖ ਲੀਡਰਸ਼ਿਪ ਵੀ ਬਣਦੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹੀ। ਬਲਿਉ ਸਟਾਰ ਅਪਰੇਸ਼ਨ ਤੋਂ ਬਾਅਦ ਵੀ ਸਿਆਸੀ ਲੀਡਰਸ਼ਿਪ (ਖਾਸਕਰ ਅਕਾਲੀ) ਸੌਂ ਤੋਂ ਸਿਆਸੀ ਮੁਢਾਦਾਂ ਲਈ ਦੋਗਲਾ ਰੋਲ ਨਿਭਾਉਂਦੀ ਰਹੀ। ਅਕਾਲੀਆਂ ਅਤੇ ਕਾਂਗਰਸੀਆਂ ਨੇ ਸੱਤਾ ਵਿਚ ਹੋਣ ਵੇਲੇ ਤਾਂ ਪੰਜਾਬੀ



ਬੋਲਦੇ ਇਲਾਕਿਆਂ ਅਤੇ ਚੰਡੀਗੜ੍ਹ ਦਾ ਮੁੱਦਾ ਕਦੇ ਸੰਜੀਦਗੀ ਨਾਲ ਨਹੀਂ ਉਭਾਰਿਆ ਪਰ ਜਦ ਸੱਤਾ ਤੋਂ ਬਾਹਰ ਹੁੰਦੇ ਹਨ ਤਾਂ ਇਹ ਮੁੱਦੇ ਚੁੱਕੇ ਜਾਂਦੇ ਹਨ। ਸਿਆਸੀ ਨੇਤਾ ਪੰਜਾਬ ਦੀ ਜੁਆਨੀ ਨੂੰ ਵੀ ਆਪਣੀ ਸੌਂ ਤੋਂ ਸਿਆਸਤ ਵਿਚ ਝੋਕਦੇ ਰਹਿੰਦੇ ਹਨ।

ਉੱਚ, 2022 ਵਾਲੀਆਂ ਵਿਧਾਨ ਸਭਾ ਚੋਣਾਂ ਨੇ ਸਿੱਧ ਕਰ ਦਿੱਤਾ ਕਿ ਪੰਜਾਬ ਦੀਆਂ ਰਵਾਇਤੀ ਸਿਆਸੀ ਪਾਰਟੀਆਂ (ਸ਼੍ਰੋਮਣੀ ਅਕਾਲੀ ਦਲ, ਕਾਂਗਰਸ) ਅਤੇ ਭਾਰਤੀ ਜਨਤਾ ਪਾਰਟੀ ਆਪਣੀ ਸ਼ਾਖ ਗੁਆ ਚੁੱਕੀਆਂ ਹਨ। ਇਹ ਵੀ ਹਕੀਕਤ ਹੈ ਕਿ ਉਪਰੋਕਤ ਵਰਤਾਰੇ ਦੇ ਬਾਵਜੂਦ ਪੰਜਾਬ ਫਿਰਕੂ ਦੰਗਿਆਂ ਤੋਂ ਬਚਿਆ ਹੋਇਆ ਹੈ। ਇਸ ਦਾ ਸਿਹਰਾ ਪੰਜਾਬੀਆਂ ਸਿਰ ਬੱਝਦਾ ਹੈ।

ਪੰਜਾਬ ਦੇ ਮੌਜੂਦਾ ਹਾਲਾਤ ਜਿਸ ਵਿਚ ਅੰਮ੍ਰਿਤਪਾਲ ਸਿੰਘ ਦਾ 'ਵਾਰਿਸ ਪੰਜਾਬ ਦੇ' ਦੇ ਨੇਤਾ ਵਜੋਂ ਉਭਾਰ ਅਤੇ ਕੁਝ ਦਿਨ ਪਹਿਲਾਂ ਅਜਨਾਲਾ ਵਿਚ ਅਣਸੁਖਾਵੀਂ ਘਟਨਾ ਨੂੰ ਉਪਰੋਕਤ ਪ੍ਰਸੰਗ ਵਿਚ ਰੱਖ ਕੇ ਦੇਖਣ ਦੀ ਲੋੜ ਹੈ। ਕਦੀ ਕਦੀ ਤਾਂ ਜਾਪਦਾ ਹੈ ਕਿ ਸਿਆਸੀ ਨੇਤਾ ਅਤੇ ਹੋਰ ਮੌਕਾਪ੍ਰਸਤ ਅਨਸਰ ਧਰਮ ਨੂੰ ਸਿਆਸੀ ਹਥਿਆਰ ਤੋਂ ਬਿਨਾ ਹੋਰ ਕੁਝ ਵੀ ਨਹੀਂ ਸਮਝਦੇ। ਬੰਦੀ ਸਿੰਘਾਂ ਨੂੰ ਸਜ਼ਾਵਾਂ ਭਗਤਣ ਦੇ ਬਾਵਜੂਦ ਰਿਹਾਅ ਨਾ ਕੀਤਾ ਜਾਣਾ ਵੀ ਅਜਿਹੀਆਂ ਤਾਕਤਾਂ ਦੇ ਹੱਥ ਵਿਚ ਇੱਕ ਹੋਰ ਮਸਲਾ ਦੇਣਾ ਹੈ। ਨੌਜੁਆਨਾਂ ਦੇ ਮਨਾਂ ਵਿਚ ਵੀ ਉਨ੍ਹਾਂ ਨੂੰ ਇਨਸਾਫ ਨਾ ਦਿੱਤੇ ਜਾਣ ਦੀ ਧਾਰਨਾ ਉਨ੍ਹਾਂ ਨੂੰ ਅਜਿਹੇ ਵਰਤਾਰੇ ਵੱਲ ਖਿੱਚਦੀ ਹੈ। ਅਜਿਹੇ ਵਰਤਾਰੇ ਦੌਰਾਨ ਕੁਦਰਤੀ ਗੱਲ ਹੈ ਕਿ ਮਾਨਸਿਕ

ਪੀੜ ਝੱਲ ਰਹੇ ਲੋਕ ਕਾਨੂੰਨ ਆਪਣੇ ਹੱਥ ਵਿਚ ਲੈਣਗੇ ਅਤੇ ਮੌਕਾਪ੍ਰਸਤ ਤੇ ਆਪੂ ਬਣੇ ਨੇਤਾਵਾਂ ਦੇ ਹੱਥਾਂ ਵਿਚ ਖੇਡਣਗੇ। ਡੇਰਾਵਾਦ ਅਤੇ ਬਾਬਾਵਾਦ ਵੀ ਪੰਜਾਬ ਵਿਚ ਸਮਾਜਿਕ ਅਤੇ ਧਾਰਮਿਕ ਵੰਡੀਆਂ ਪਾਉਣ ਅਤੇ ਆਪਣੀ ਪ੍ਰਭੂਸੱਤਾ ਕਾਇਮ ਰੱਖਣ ਵਿਚ ਕਿਸੇ ਨਾਲੋਂ ਘੱਟ ਨਹੀਂ। ਤਰਕ ਦੀ ਥਾਂ ਔਧ-ਵਿਸ਼ਵਾਸ ਲੈ ਰਿਹਾ ਹੈ।

ਪੰਜਾਬ ਦਾ ਇੱਕ ਹੋਰ ਦੁਖਾਂਤ ਇਹ ਹੈ ਕਿ ਇਥੋਂ ਦੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਪ੍ਰਤੀ ਸੁਹਿਰਦਤਾ ਨਾਲ ਜ਼ਿੰਮੇਵਾਰੀ ਨਿਭਾਉਣ ਦੀ ਬਜਾਇ ਬੁਨਿਆਦੀ ਮਸਲਿਆਂ ਵੱਲ ਧਿਆਨ ਦੇਣ ਦੀ ਥਾਂ ਆਪਣੇ ਸੌਂ ਤੋਂ ਸਿਆਸੀ ਤੇ ਆਰਥਿਕ ਮੁਢਾਦਾਂ ਵੱਲ ਹੀ ਜ਼ਿਆਦਾ ਧਿਆਨ ਦਿੱਤਾ ਹੈ। ਜੱਗ ਜ਼ਾਹਿਰ ਹੈ ਕਿ ਸਿਆਸੀ ਪਾਰਟੀਆਂ ਰਾਜ ਸੱਤਾ ਹਥਿਆਉਣ ਅਤੇ ਸੱਤਾ ਕਾਇਮ ਰੱਖਣ ਲਈ ਕਿਸੇ ਵੀ ਹੱਦ ਤੱਕ ਅਨੈਤਿਕ ਕਾਰਵਾਈ ਕਰ ਸਕਦੀਆਂ ਹਨ। ਇਹ ਲੋਕ ਸਮਾਜਿਕ-ਸੱਭਿਆਚਾਰਕ ਗਿਰਾਵਟ ਅਤੇ ਗਿਰਦੀ ਜਾ ਰਹੀ ਆਰਥਿਕਤਾ ਵੱਲ ਧਿਆਨ ਦੇਣ ਦੀ ਬਜਾਇ ਸੱਤਾ ਪ੍ਰਾਪਤੀ ਅਤੇ ਸੱਤਾ ਮਾਣਨ ਵਿਚ ਮਸਤ ਰਹਿੰਦੇ ਹਨ। ਪੰਜਾਬ ਦੇ ਦਾਨਿਸ਼ਵਰ ਵੀ ਬਣਦੀ ਜ਼ਿੰਮੇਵਾਰੀ ਨਿਭਾਉਣ ਤੋਂ ਕੰਨੀ ਕਤਰਾਉਂਦੇ ਜਾਪਦੇ ਹਨ। ਹਰ ਕੋਈ ਚੁੱਪ ਰਹਿਣ ਵਿਚ ਹੀ ਭਲਾ ਸਮਝਦਾ ਹੈ।

ਆਰਥਿਕਤਾ ਦੀ ਹਾਲਤ ਇਹ ਹੈ ਕਿ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬ ਦੀ ਵਿਕਾਸ ਦਰ ਨਾ ਕੇਵਲ ਕੌਮੀ ਔਸਤ ਤੋਂ ਥੱਲੇ ਰਹੀ ਸਗੋਂ ਹੁਣ 17 ਮੁੱਖ ਰਾਜਾਂ ਵਿਚੋਂ ਵੀ ਸਭ ਤੋਂ ਥੱਲੇ ਹੈ। ਪ੍ਰਤੀ ਵਿਅਕਤੀ ਆਮਦਨ ਪੱਖੋਂ 28 ਰਾਜਾਂ ਵਿਚੋਂ ਪੰਜਾਬ ਦਾ 19ਵਾਂ ਨੰਬਰ ਹੈ। ਸਰਕਾਰੀ ਖਜ਼ਾਨੇ ਵਿਚ ਆਉਣ ਵਾਲੇ ਪੈਸੇ ਦਾ ਮਹੱਤਵਪੂਰਨ ਹਿੱਸਾ ਹਰ ਸਾਲ ਸਿਆਸੀ ਨੇਤਾਵਾਂ, ਅਫਸਰਸ਼ਾਹੀ, ਟੈਕਸ ਦੇਣ ਵਾਲੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਜੇਬਾਂ ਵਿਚ ਜਾ ਰਿਹਾ ਹੈ ਪਰ ਕਰਜ਼ੇ ਦਾ ਭਾਰ ਵਧ ਰਿਹਾ ਹੈ। ਸਰਕਾਰ ਹੋਰ ਕਰਜ਼ਾ ਲੈ ਕੇ ਰੋਜ਼ਮੋਰਾ ਦਾ ਕੰਮ ਚਲਾ ਰਹੀ ਹੈ। ਪੰਜਾਬ ਵਿਚ ਬੇਰੁਜ਼ਗਾਰੀ ਦੀ ਦਰ ਭਾਰਤ ਦੇ ਬਹੁਗਿਣਤੀ ਸੂਬਿਆਂ ਤੋਂ ਜ਼ਿਆਦਾ ਹੈ। ਨੌਜੁਆਨਾਂ ਵਿਚ ਬੇਰੁਜ਼ਗਾਰੀ ਦੀ ਦਰ ਚਰਮ ਸੀਮਾ 'ਤੇ ਹੈ। ਕੁਝ ਅੰਦਾਜ਼ਿਆਂ ਮੁਤਾਬਿਕ ਪੰਜਾਬ ਵਿਚ 20 ਤੋਂ 25 ਲੱਖ ਤੱਕ ਲੋਕ ਖਾਸਕਰ ਨੌਜੁਆਨ ਬੇਰੁਜ਼ਗਾਰ ਜਾਂ ਅਰਧ ਬੇਰੁਜ਼ਗਾਰ ਹਨ। ਬਹੁਤ ਸਾਰੇ ਬਾਰਜ਼ਗਾਰ ਹੁੰਦੇ ਹੋਏ ਵੀ ਗਰੀਬੀ ਅੰਦਰ ਰਹਿ ਰਹੇ ਹਨ ਅਤੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ। ਸੂਬੇ ਵਿਚ ਨਿਵੇਸ਼ ਦੀ ਬਹੁਤ ਜ਼ਿਆਦਾ ਘਾਟ ਹੈ। ਸਰਕਾਰ ਪਾਸ ਨਿਵੇਸ਼ ਲਈ ਵਿਤੀ ਸਾਧਨ ਨਹੀਂ ਅਤੇ ਹਾਲਾਤ ਸਾਜ਼ਗਾਰ ਨਾ ਹੋਣ

ਕਰ ਕੇ ਨਵਾਂ ਨਿੱਜੀ ਨਿਵੇਸ਼ ਵੀ ਬਹੁਤ ਥੋੜ੍ਹਾ ਹੈ। ਫਲਸਰੂਪ, ਲੋੜੀਂਦਾ ਸਨਅਤੀ ਵਿਕਾਸ ਨਹੀਂ ਹੋ ਰਿਹਾ, ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਨਹੀਂ ਹੋ ਰਹੇ। ਵੱਡੀ ਗਿਣਤੀ ਨੌਜੁਆਨ ਮਜ਼ਬੂਰਨ ਵਿਦੇਸ਼ ਜਾ ਰਹੇ ਹਨ। ਰੁਜ਼ਗਾਰ ਦੇ ਮੌਕਿਆਂ ਦੀ ਘਾਟ ਅਤੇ ਨਸ਼ਿਆਂ ਦੀ ਬਹੁਤਾਤ ਕਾਰਨ ਨੌਜੁਆਨ ਘੱਟ ਨਿਰਾਸ਼ਾ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਬੇਇਨਸਾਫੀ ਦੇ ਅਨੁਭਵ ਅਤੇ ਗੰਭੀਰ ਬੇਰੁਜ਼ਗਾਰੀ ਵਰਗੇ ਹਾਲਾਤ ਵਿਚ ਕੁਝ ਨੌਜੁਆਨਾਂ ਵਲੋਂ ਖਾਲਿਸਤਾਨ ਵਰਗੀਆਂ ਲਹਿਰਾਂ ਨੂੰ ਸਮਰਥਨ ਦੇਣਾ ਕੁਦਰਤੀ ਵਰਤਾਰਾ ਹੈ।

ਅਜੇ ਤੱਕ ਬੱਚਤ ਇਹ ਹੈ ਕਿ ਬਹੁਗਿਣਤੀ ਸਿੱਖ ਭਾਈਚਾਰਾ ਨਾ ਪਹਿਲਾਂ 1980ਵਿਆਂ ਦੌਰਾਨ ਅਤੇ ਨਾ ਹੀ ਹੁਣ ਖਾਲਿਸਤਾਨ ਮੰਗਦਾ ਹੈ। 90ਵਿਆਂ ਦੇ ਦੌਰ ਵਾਲੀਆਂ ਕੁਝ ਲਿਖਤਾਂ ਤਾਂ ਇਥੋਂ ਤੱਕ ਕਹਿ ਰਹੀਆਂ ਹਨ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਵੀ ਅਜਿਹੀ ਕੋਈ ਮੰਗ ਨਹੀਂ ਸੀ। ਉਹ ਤਾਂ ਸਿੱਖ ਭਾਈਚਾਰੇ ਨਾਲ ਹੋਈ ਬੇਇਨਸਾਫੀ ਲਈ ਇਨਸਾਫ ਦੀ ਮੰਗ ਕਰ ਰਹੇ ਸਨ। ਖਾਲਿਸਤਾਨ ਦੀ ਮੰਗ ਪ੍ਰਤੀ ਹਾਲਾਤ ਤਾਂ ਉਸ ਵੇਲੇ ਦੀ ਕੇਂਦਰ ਸਰਕਾਰ ਦੇ ਪੈਦਾ ਕੀਤੇ ਗਏ ਸਨ। ਪੰਜਾਬ ਦੇ ਲੋਕ ਸਮਝਦੇ ਹਨ ਕਿ ਖਾਲਿਸਤਾਨ ਦਾ ਹੁੱਟਾ ਫੈਲਾ ਕੇ ਹਿੰਦੂ ਭਾਈਚਾਰੇ ਵਿਚ ਖੋਫ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਦੀਆਂ ਵੋਟਾਂ ਦਾ ਧਰੁਵੀਕਰਨ ਕੀਤਾ ਜਾ ਸਕੇ। ਕੁਝ ਹਿੰਦੂ ਧਾਰਮਿਕ ਸੰਗਠਨ ਵੀ ਅਜਿਹੇ ਵਰਤਾਰੇ ਨੂੰ ਹਵਾ ਦੇ ਰਹੇ ਹਨ।

ਸਾਰੀਆਂ ਧਿਰਾਂ ਨੂੰ ਸਮਝਣ ਦੀ ਲੋੜ ਹੈ ਕਿ ਪੰਜਾਬ ਵਰਗੇ ਸਰਹੱਦੀ ਸੂਬੇ ਅਤੇ ਇਸ ਦੀ ਨਾਜ਼ੁਕ ਭੂਗੋਲਿਕ ਸਥਿਤੀ ਦੇ ਮੱਦੇਨਜ਼ਰ ਪੰਜਾਬ ਵਿਚ ਸਮਾਜਿਕ, ਆਰਥਿਕ ਅਤੇ ਸਿਆਸੀ ਅਸਥਿਰਤਾ ਮੁਲਕ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਦੇ ਹਿੱਤ ਵਿਚ ਨਹੀਂ। ਬਹੁਗਿਣਤੀ ਪੰਜਾਬੀ ਭਲੀਭਾਂਤ ਜਾਣਦੇ ਹਨ ਕਿ ਉਨ੍ਹਾਂ ਦੀ ਭਲਾਈ ਆਪਸੀ ਭਾਈਚਾਰਕ ਸਾਂਝ ਵਿਚ ਹੀ ਹੈ। ਸਿਆਸੀ ਪਾਰਟੀਆਂ ਅਤੇ ਧਾਰਮਿਕ ਜਥੇਬੰਦੀਆਂ ਨੂੰ ਵੀ ਇਹ ਗੱਲ ਭਲੀਭਾਂਤ ਸਮਝ ਲੈਣੀ ਚਾਹੀਦੀ ਹੈ ਕਿ ਪੰਜਾਬ ਵਰਗੇ ਸੂਬੇ ਵਿਚ ਕਿਸੇ ਵੀ ਕਿਸਮ ਦੀ ਅਸ਼ਾਂਤੀ ਅਤੇ ਅਸਥਿਰਤਾ ਉਨ੍ਹਾਂ ਦੇ ਹਿੱਤ ਵਿਚ ਨਹੀਂ ਹੋਵੇਗੀ। ਆਰਥਿਕ ਵਿਕਾਸ ਲਈ ਸ਼ਾਂਤੀ ਪਹਿਲੀ ਸ਼ਰਤ ਹੈ।

ਇਸ ਲਈ ਹੁਣ ਸਮੇਂ ਸਿਰ 'ਬੇੜਾ ਬੰਨ੍ਹਣ' ਦੀ ਜ਼ਰੂਰਤ ਹੈ; ਕਿਧਰੇ ਅਜਿਹਾ ਨਾ ਹੋਵੇ ਕਿ ਹਾਲਾਤ ਬੇਕਾਬੂ ਹੋ ਜਾਣ। ਪੰਜਾਬ ਅਜੇ ਤੱਕ ਪਹਿਲੀ ਅਸਥਿਰਤਾ ਤੋਂ ਹੀ ਬਾਹਰ ਨਹੀਂ ਆਇਆ। ਇਸ ਲਈ ਹਰ ਕਿਸਮ ਦੇ ਧਾਰਮਿਕ ਜਨੂਨੀਆਂ ਦੇ ਮਾੜੇ ਮਨਸੂਬਿਆਂ ਤੋਂ ਖਬਰਦਾਰ ਰਹਿਣ ਦੀ ਲੋੜ ਹੈ। ਸਮੁੱਚੇ ਪੰਜਾਬੀ ਅਤੇ ਸਿਆਸੀ ਪਾਰਟੀਆਂ ਇਸ ਸਵਾਲ ਨੂੰ ਵੀ ਮੁਖਾਤਿਬ ਹੋਣ ਕਿ ਪੰਜਾਬ ਦਾ ਨੌਜੁਆਨ ਵਰਗ ਨਿਰਾਸ਼ ਅਤੇ ਨਾਰਾਜ਼ ਕਿਉਂ ਹੈ? ਨੌਜੁਆਨਾਂ ਨੂੰ ਵੀ ਸਮੁੱਚੇ ਵਰਤਾਰੇ ਦਾ ਸਹੀ ਵਿਸ਼ਲੇਸ਼ਣ ਕਰ ਕੇ ਅਤੇ ਉਸ ਬਾਰੇ ਤਰਕਸੰਗਤ ਸਮਝ ਬਣਾ ਕੇ ਅੱਗੇ ਵਧਣ ਦੀ ਲੋੜ ਹੈ।

ਪਿਛਲੇ ਦੋ ਸਾਲਾਂ ਤੋਂ ਭਾਰਤੀ ਅਰਥਚਾਰੇ ਦੀ ਰਫ਼ਤਾਰ ਚੀਨ ਦੇ ਅਰਥਚਾਰੇ ਦੀ ਦਰ ਨਾਲੋਂ ਜ਼ਿਆਦਾ ਤੇਜ਼ ਰਹੀ ਹੈ। ਇਸ ਵਿੱਤੀ ਸਾਲ ਲਈ ਵਾਧੇ ਦਰ 7 ਫੀਸਦ ਰਹਿਣ ਦਾ ਅਨੁਮਾਨ ਹੈ; ਇਸ ਦੇ ਮੁਕਾਬਲੇ ਕੈਲੰਡਰ ਸਾਲ 2022 ਵਿਚ ਚੀਨ ਦੀ ਆਰਥਿਕ ਵਿਕਾਸ ਦਰ ਘਟ ਕੇ 3 ਫੀਸਦ 'ਤੇ ਆ ਗਈ ਸੀ। ਇਸੇ ਤਰ੍ਹਾਂ ਪਿਛਲੇ ਸਾਲ ਭਾਰਤੀ

ਟੀ.ਐੱਨ. ਨੈਨਾਨ

ਅਰਥਚਾਰੇ ਦੀ ਵਾਧਾ ਦਰ 9.1 ਫੀਸਦ ਰਹੀ ਸੀ ਜੋ ਚੀਨ ਦੀ 8.1 ਫੀਸਦ ਦਰ ਨਾਲੋਂ ਜ਼ਿਆਦਾ ਸੀ। ਕੋਵਿਡ-19 ਦੇ ਦਸਤਕ ਦੇਣ ਤੋਂ ਪਹਿਲਾਂ ਦੇ ਪੰਜ ਸਾਲਾਂ ਦੌਰਾਨ ਆਬਾਦੀ ਪੱਖੋਂ ਦੁਨੀਆ ਦੇ ਦੋ ਸਭ ਤੋਂ ਵੱਡੇ ਮੁਲਕਾਂ ਦੀ ਕਾਰਗੁਜ਼ਾਰੀ ਸਾਥੀ ਰਹਿਣ ਤੋਂ ਬਾਅਦ ਪਹਿਲੀ ਵਾਰ ਭਾਰਤ ਨੇ ਚੀਨ ਨੂੰ ਪਛਾਡਿਆ ਜਦੋਂ ਇਸ ਦੀ ਵਾਧਾ ਦਰ 7.4 ਫੀਸਦ ਰਹੀ ਅਤੇ ਚੀਨ 7 ਫੀਸਦ ਦਰ ਬਰਕਰਾਰ ਰੱਖਣ ਵਿਚ ਸਫਲ ਹੋਇਆ ਹੈ। ਇਸ ਦੇ ਨਾਲ ਹੀ ਇਹ ਬਿਰਤਾਂਤ ਸ਼ੁਰੂ ਹੋ ਗਿਆ ਕਿ ਭਾਰਤ ਹੁਣ ਸਭ ਤੋਂ ਵੱਧ ਤੇਜ਼ੀ ਨਾਲ ਵਿਕਸਿਤ ਹੋਣ ਵਾਲਾ ਅਰਥਚਾਰਾ ਬਣ ਗਿਆ ਹੈ। ਕਰੀਬ ਤਿੰਨ ਦਹਾਕਿਆਂ ਤੋਂ ਚੀਨ ਨੂੰ ਇਹ ਸਿਹਰਾ ਬੱਝਦਾ ਰਿਹਾ ਸੀ। ਉੱਚ, ਇਸ ਤਰ੍ਹਾਂ ਦੇ ਅੰਕੜਿਆਂ ਦੇ ਮਾਮਲੇ

ਭਾਰਤ ਤੇ ਚੀਨ ਦੀ ਆਰਥਿਕ ਦੌੜ

ਵਿਚ ਜਦੋਂ ਤੁਸੀਂ ਅਧਿਐਨ ਵਾਲੇ ਅਰਸੇ ਦੀ ਚੋਣ ਕਰਦੇ ਹੋ ਤਾਂ ਕਹਾਣੀ ਤਬਦੀਲ ਹੋ ਜਾਂਦੀ ਹੈ। ਉਪਰੋਕਤ ਕਹਾਣੀ ਵਿਚ ਵੀ 2019 ਅਤੇ 2020 ਦੇ ਵਿਚਕਾਰਲੇ ਦੋ ਸਾਲ ਗਾਇਬ ਹਨ ਜਦੋਂ ਚੀਨ ਭਾਰਤ ਦੇ ਮੁਕਾਬਲੇ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਿਚ ਸਫਲ ਰਿਹਾ ਸੀ ਤੇ ਕਾਰਗੁਜ਼ਾਰੀ ਦਾ ਅੰਤਰ ਵੀ ਇੰਨਾ ਜ਼ਿਆਦਾ ਸੀ ਕਿ ਉਸ ਦੀ ਦੀਰਘਕਾਲੀ ਭਰਪਾਈ ਇੰਨੀ ਸੌਖੀ ਨਹੀਂ ਹੋ ਸਕਦੀ ਸੀ। 2019 ਵਿਚ ਚੀਨ ਦੀ ਆਰਥਿਕ ਵਿਕਾਸ ਦਰ 6 ਫੀਸਦ ਰਹੀ ਸੀ ਅਤੇ ਭਾਰਤ ਦੀ ਵਿਕਾਸ ਦਰ ਡਿਗ ਕੇ 3.9 ਫੀਸਦ 'ਤੇ ਆ ਗਈ ਸੀ ਹਾਲਾਂਕਿ ਕੋਵਿਡ-19 ਦੇ ਪਹਿਲੇ ਸਾਲ, ਭਾਵ 2020 ਵਿਚ ਚੀਨ ਦੀ ਵਿਕਾਸ ਦਰ 2.2 ਫੀਸਦ ਰਹੀ ਸੀ ਅਤੇ ਭਾਰਤ ਦਾ ਅਰਥਚਾਰਾ ਮਨਫੀ 5.8 ਫੀਸਦ ਤਕ ਸੁੰਗਤ ਗਿਆ ਸੀ। ਜੇ ਇਨ੍ਹਾਂ ਨੌਂ ਸਾਲਾਂ (2014-2022) ਦਾ ਲੇਖਾ ਜੋਖਾ ਕੀਤਾ ਜਾਵੇ ਤਾਂ ਚੀਨ ਦੀ ਔਸਤ ਵਿਕਾਸ ਦਰ 6 ਫੀਸਦ ਤੋਂ ਉਪਰ ਰਹੀ ਹੈ ਅਤੇ ਭਾਰਤ ਦੀ ਵਿਕਾਸ ਦਰ 5.7 ਫੀਸਦ ਰਹੀ ਹੈ। ਕੋਵਿਡ-19 ਤੋਂ ਪੂਰਬਲੇ ਸਾਲ ਤੋਂ ਲੈ ਕੇ ਜੇ ਪਿਛਲੇ ਚਾਰ ਸਾਲਾਂ ਦਾ ਹਿਸਾਬ

ਲਾਇਆ ਜਾਵੇ ਤਾਂ ਵੀ ਚੀਨ ਦੀ ਵਿਕਾਸ ਦਰ ਭਾਰਤ ਦੀ ਦਰ ਨਾਲੋਂ ਜ਼ਿਆਦਾ ਰਹੀ ਹੈ। ਜਦੋਂ ਅਸੀਂ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰਦੇ ਹਾਂ ਕਿ ਦੁਨੀਆ ਦੇ ਵੱਡੇ ਅਰਥਚਾਰਿਆਂ 'ਚੋਂ ਸਭ ਤੋਂ ਤੇਜ਼ ਕੌਣ ਹੈ ਤਾਂ ਇਸ ਦੌੜ ਦਾ ਸਪਸ਼ਟ ਨਤੀਜਾ ਨਿਕਲਦਾ ਨਹੀਂ ਦਿਸਦਾ ਜਿਸ ਕਰ ਕੇ ਭਵਿੱਖ ਦੇ ਅਨੁਮਾਨ ਲਾਉਣ ਸਮੇਂ ਬਹੁਤ ਹੀ ਇਹਤਿਆਤ ਤੋਂ ਕੰਮ ਲੈਣਾ ਚਾਹੀਦਾ ਹੈ। ਕੁਝ ਦੇਰ ਪਹਿਲਾਂ ਤਕ ਬਹੁਤੇ ਮਾਹਿਰ ਇਹ ਭਵਿੱਖਬਾਣੀ ਕਰ ਰਹੇ ਸਨ ਕਿ ਸਾਲ 2023-24 ਵਿਚ ਭਾਰਤ ਦੀ ਕਾਰਗੁਜ਼ਾਰੀ ਚੀਨ ਨਾਲੋਂ ਬਿਹਤਰ ਰਹੇਗੀ। ਮਿਸਾਲ ਦੇ ਤੌਰ 'ਤੇ ਕੌਮਾਂਤਰੀ ਮੁਦਰਾ ਕੋਸ਼ ਦਾ ਅਨੁਮਾਨ ਸੀ ਕਿ ਚੀਨ ਦੀ ਵਿਕਾਸ ਦਰ 4.4 ਫੀਸਦ ਰਹੇਗੀ ਅਤੇ ਭਾਰਤ ਦੀ ਵਿਕਾਸ ਦਰ 6.1 ਫੀਸਦ ਰਹਿਣ ਦੇ ਆਸਾਰ ਹਨ ਪਰ ਪਿਛਲੇ ਕੁਝ ਹਫ਼ਤਿਆਂ ਵਿਚ ਹੀ ਮੰਜ਼ਰ ਬਦਲ ਗਿਆ ਕਿਉਂਕਿ ਚੀਨ ਨੇ ਕੋਵਿਡ-19 ਬਾਰੇ ਆਪਣੀ ਜ਼ਿੰਮੇਵਾਰੀ ਨੀਤੀ ਨਾਟਕੀ ਰੂਪ ਵਿਚ ਤਬਦੀਲ ਕਰਦੇ ਹੋਏ ਲੋਕਡਾਊਨ ਅਤੇ ਹੋਰ ਬੰਦਸ਼ਾਂ ਹਟਾ ਲਈਆਂ ਸਨ। ਇਸ ਦੇ ਸਿੱਟੇ ਵਜੋਂ ਇਕ ਤੋਂ ਬਾਅਦ ਇਕ

ਪੇਸ਼ੀਨਗੇ 2023 ਲਈ ਚੀਨ ਦੀ ਵਿਕਾਸ ਦਰ ਦੇ ਅਨੁਮਾਨ ਵਿਚ ਸੁਧਾਰ ਕਰ ਰਿਹਾ ਹੈ। ਜ਼ਿਆਦਾਤਰ ਦਾ ਅਨੁਮਾਨ ਹੈ ਕਿ ਚੀਨ ਦੀ ਵਿਕਾਸ ਦਰ 5.5 ਫੀਸਦ ਰਹਿਣ ਦੇ ਆਸਾਰ ਹਨ; ਕੁਝ ਵਧੇਰੇ ਆਸ਼ਾਵਾਦੀਆਂ ਨੇ ਇਸ ਤੋਂ ਵੀ ਉੱਚਾ ਅਨੁਮਾਨ ਲਾਇਆ ਹੈ। ਮਹੀਨਾ ਕੁ ਪਹਿਲਾਂ ਆਏ ਆਰਥਿਕ ਸਰਵੇਖਣ ਵਿਚ ਭਾਰਤ ਦੀ ਵਿਕਾਸ ਦਰ 6 ਤੋਂ 6.8 ਫੀਸਦ ਤੱਕ ਦੇ 6.5 ਫੀਸਦ ਦੇ ਦਰਮਿਆਨੇ ਅਨੁਮਾਨ ਤੋਂ ਘੱਟ ਹੈ। ਸਵਾਲ ਹੈ: ਇਹ ਤਸਵੀਰ ਵਿਗੜਨ ਲਈ ਅਕਤੂਬਰ-ਦਸੰਬਰ ਤਿਮਾਹੀ ਵਿਚ ਭਾਰਤੀ ਦੇ ਜੀ.ਡੀ.ਪੀ. ਅੰਕੜੇ ਜ਼ਿੰਮੇਵਾਰ ਹਨ ਜੋ ਸਿਰਫ 4.4% ਦਰਜ ਕੀਤੇ ਗਏ ਸਨ? ਸੰਭਵ ਹੈ ਕਿ ਦੋਹਾਂ ਵਿਚ ਇਕ ਹੋਰ ਫੈਸਲਾਕਰਨ ਦੌੜ ਹੋਵੇਗੀ? ਸਰਕਾਰ ਦਾ ਤਰਕ ਹੈ ਕਿ ਹਾਲੀਆ ਤਿਮਾਹੀ ਵਿਚ ਕਮਜ਼ੋਰੀ ਇਸ ਕਰ ਕੇ ਹੋਈ ਸੀ ਕਿਉਂਕਿ ਪਿਛਲੇ ਤਿੰਨ ਸਾਲਾਂ ਦੇ ਵਿਕਾਸ ਦਰ ਦੇ ਅੰਕੜਿਆਂ ਵਿਚ ਥੋੜ੍ਹਾ ਫੇਰ-ਬਦਲ ਕੀਤਾ ਗਿਆ ਸੀ। ਹੋ ਸਕਦਾ, ਇਹ ਠੀਕ ਹੋਵੇ ਪਰ ਚਲੰਤ ਜਨਵਰੀ-ਮਾਰਚ ਤਿਮਾਹੀ ਲਈ ਵੀ ਵਿਕਾਸ ਦਰ ਦਾ ਅਨੁਮਾਨ 5.1 ਫੀਸਦ ਤੋਂ ਵੱਧ

ਨਹੀਂ ਹੈ; ਤੇ ਮੁੱਖ ਆਰਥਿਕ ਸਲਾਹਕਾਰ ਨੇ ਵੀ ਦਿਆਨਤਦਾਰੀ ਨਾਲ ਕਬੂਲ ਕੀਤਾ ਹੈ ਕਿ ਇਸ ਵੇਲੇ ਵਿਕਾਸ ਦਰ 'ਤੇ ਸੰਭਾਵੀ ਉਛਾਲ ਦੇ ਮੁਕਾਬਲੇ ਦਬਾਓ ਦੇ ਕਾਰਕ ਜ਼ਿਆਦਾ ਹਾਵੀ ਹਨ। ਸੋਧੇ ਹੋਏ ਭਵਿੱਖ ਅਨੁਮਾਨ ਨੂੰ ਫਰਵਰੀ ਤੱਕ ਦੀਆਂ ਜੀਐੱਸਟੀ ਉਗਰਾਹੀਆਂ ਰੇਖਾੰਕਤ ਕਰਦੀਆਂ ਹਨ। 1.49 ਖਰਬ ਰੁਪਏ ਦੀਆਂ ਉਗਰਾਹੀਆਂ ਤੋਂ ਪਤਾ ਚਲਦਾ ਹੈ ਕਿ ਹਾਲੀਆ ਮਹੀਨਿਆਂ ਵਿਚ ਜਾਂ ਤਾਂ ਵਿਕਾਸ ਦਰ ਮਾਮੂਲੀ ਵਧੀ ਹੈ ਜਾਂ ਬਿਲਕੁੱਲ ਹੀ ਨਹੀਂ ਹੋਈ। ਦੂਜੇ ਸ਼ਬਦਾਂ ਵਿਚ, ਹਾਲੇ ਤੱਕ ਵਿਕਾਸ ਦਰ ਨੂੰ ਕੋਈ ਹੁਲਾਰਾ ਨਹੀਂ ਮਿਲ ਸਕਿਆ ਜਿਸ ਨਾਲ ਭਾਰਤ ਆਪਣੀ ਵਿਕਾਸ ਦਰ ਨੂੰ 5 ਫੀਸਦ ਤੋਂ ਉਠਾ ਕੇ 6 ਫੀਸਦ ਜਾਂ ਇਸ ਤੋਂ ਉਪਰ ਲਿਜਾ ਸਕੇ। ਦਲੀਲ ਦਿੱਤੀ ਜਾ ਸਕਦੀ ਹੈ ਕਿ ਆਬਾਦੀ ਵਿਚ ਆ ਰਹੀ ਕਮੀ ਅਤੇ ਰੀਅਲ ਅਸਟੇਟ/ ਨਿਰਮਾਣ ਅਤੇ ਮਾਲੀ ਅਸਾਵੇਪਣ ਜਿਹੀਆਂ ਢਾਂਚਾਗਤ ਸਮੱਸਿਆਵਾਂ ਅਤੇ ਪੂੰਜੀ ਖਰਚ ਲਈ ਸਰਕਾਰ 'ਤੇ ਬੋਝਗਾਸ ਨਿਰਭਰਤਾ ਪੱਖੋਂ ਭਾਰਤ ਦੇ ਹਾਲਾਤ ਓਨੇ ਖਰਾਬ ਨਹੀਂ ਹਨ, ਜਿੰਨੇ ਚੀਨ ਦੇ ਖਰਾਬ ਹਨ। ਸੰਦੇਸ਼ ਸਾਫ਼ ਹੈ: ਜੇ ਭਾਰਤ ਅਤੇ ਚੀਨ ਵਿਚਕਾਰ ਵਿਕਾਸ ਦਰ ਨੂੰ ਲੈ ਕੇ ਮੁਕਾਬਲਾ ਹੁੰਦਾ ਹੈ ਤਾਂ ਅਜੇ ਤੱਕ ਕੋਈ ਵੀ ਜੇਤੂ ਸਾਬਿਤ ਨਹੀਂ ਹੋ ਸਕਿਆ।

ਪਾਕਿਸਤਾਨ ਦਾ ਡੂੰਘਾ ਹੋ ਰਿਹਾ ਆਰਥਿਕ ਸੰਕਟ

ਪਾਕਿਸਤਾਨ ਦਾ ਆਰਥਿਕ ਸੰਕਟ ਲਗਾਤਾਰ ਵਧ ਰਿਹਾ ਹੈ। 75 ਸਾਲਾਂ ਦੀ ਰਿਕਾਰਡ ਤੋਂ ਮਹਿਗਿਏ ਨੇ ਆਮ ਲੋਕਾਂ ਦਾ ਕੁਚੁਮਰ ਕੱਢ ਦਿੱਤਾ ਹੈ। ਕੀਮਤਾਂ ਅਸਮਾਨ ਛੂਹ ਰਹੀਆਂ ਹਨ ਅਤੇ ਲੋਕ ਗਰੀਬੀ ਤੇ ਭੁੱਖਮਰੀ ਦੇ ਸਭ ਤੋਂ ਮਾੜੇ ਸਮੇਂ ਨਾਲ ਜੂਝ ਰਹੇ ਹਨ। ਪਾਕਿਸਤਾਨ ਦੀ ਬੇੜੀ ਨੂੰ ਡੁੱਬਦਿਆਂ ਦੇਖ ਕੌਮਾਂਤਰੀ ਮੁਦਰਾ ਕੌਸ ਨੇ 1.1 ਅਰਬ ਡਾਲਰ ਦੀ ਵਿੱਤੀ ਸਹਾਇਤਾ 'ਸਖਤ ਸ਼ਰਤ'...

ਪੁਸ਼ਪਿੰਦਰ
ਫੋਨ: +91-95305-33274

ਨਾਲ ਦੇਣ ਦੀ ਗੱਲ ਕਹੀ ਹੈ ਪਰ ਇਹ ਪਾਕਿਸਤਾਨ ਦੇ ਕਿਰਤੀ ਲੋਕਾਂ ਲਈ ਰਾਹਤ ਘੱਟ, ਆਫਤ ਵੱਧ ਹੈ ਕਿਉਂਕਿ ਇਹ ਸਹਾਇਤਾ ਰਾਸ਼ੀ ਜਿਨ੍ਹਾਂ 'ਸ਼ਰਤ' ਅਧੀਨ ਦਿੱਤੀ ਜਾ ਰਹੀ ਹੈ, ਉਹਨਾਂ ਅਧੀਨ ਪਾਕਿਸਤਾਨ ਨੂੰ 'ਆਰਥਿਕ ਸੁਧਾਰ' ਕਰਨੇ ਪੈਣਗੇ। ਅਜਿਹੇ 'ਆਰਥਿਕ ਸੁਧਾਰ' ਨਾਲ ਪਹਿਲਾਂ ਹੀ ਜਰਜਰ ਹੋ ਚੁੱਕਿਆ ਪਾਕਿਸਤਾਨ ਦਾ ਅਰਥਚਾਰਾ ਆਰਥਿਕ ਸੰਕਟ ਦੀ ਹੋਰ ਡੂੰਘੀ ਖੱਡ ਵਿਚ ਧਸਦਾ ਜਾਵੇਗਾ।

ਅਰਥਚਾਰੇ 'ਤੇ ਇੱਕ ਨਜ਼ਰ
ਪਾਕਿਸਤਾਨ ਦਾ ਅਰਥਚਾਰਾ ਮੁਢੇ ਮੂੰਹ ਡਿੱਗਿਆ ਪਿਆ ਹੈ ਜਿੱਥੇ ਖਾਣ-ਪੀਣ, ਭੋਜਨ, ਗੈਸ ਆਦਿ ਵਸਤਾਂ ਲਗਾਤਾਰ ਮਹਿੰਗੀਆਂ ਹੋ ਰਹੀਆਂ ਹਨ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਮਹਿੰਗਾਈ ਦਰ 60 ਫੀਸਦੀ ਰਹੀ ਹੈ; ਆਉਣ ਵਾਲੇ ਸਮੇਂ ਵਿਚ ਹੋਰ ਵਧਣ ਦਾ ਖ਼ਦਸ਼ਾ ਹੈ। ਪਿਛਲੀਆਂ ਗਰਮੀਆਂ ਵਿਚ ਆਏ ਹੜ੍ਹਾਂ ਕਰ ਕੇ ਲਗਭਗ 3.3 ਕਰੋੜ ਲੋਕ ਪ੍ਰਭਾਵਿਤ ਹੋਏ ਅਤੇ ਕੌਮਾਂਤਰੀ ਪੱਧਰ ਤੋਂ ਇਕੱਠੀ ਹੋਈ 80 ਕਰੋੜ ਡਾਲਰ ਤੋਂ ਵੱਧ ਦੀ ਸਹਾਇਤਾ ਰਾਸ਼ੀ ਵੀ ਲੋਕਾਂ ਲਈ ਨਾਕਾਫੀ ਸਾਬਤ ਹੋਈ। ਇਸ ਦੇ ਬਾਵਜੂਦ ਲੋਕਾਂ ਨੂੰ ਮਿਲਣ ਵਾਲੀਆਂ ਜਨਤਕ ਸਹੂਲਤਾਂ ਲਗਭਗ ਠੱਪ ਪਈਆਂ ਹਨ। ਪਹਿਲਾਂ ਲੋਕਭਾਉਣ, ਫਿਰ ਯੂਕਰੇਨ ਜੰਗ ਨੇ ਪੂਰਤੀ ਲੜੀ ਵਿਚ ਵਿਘਨ ਪਾ ਕੇ ਮਹਿੰਗਾਈ ਨੂੰ ਹੋਰ ਜ਼ਰਬ ਦਿੱਤੀ ਹੈ ਤੇ ਪਾਕਿਸਤਾਨ ਵਿਚ ਭੋਜਨ ਸੁਰੱਖਿਆ ਅਤੇ ਭੁੱਖਮਰੀ ਦਾ ਭਿਆਨਕ ਸੰਕਟ ਖੜ੍ਹਾ ਕਰ ਦਿੱਤਾ ਹੈ। ਪੇਂਡੂ ਖੇਤਰ ਵਿਚ ਮਹਿੰਗਾਈ ਦਰ ਪਿਛਲੇ ਸਾਲ ਦਸੰਬਰ ਮਹੀਨੇ 24.7% ਸੀ ਅਤੇ ਸ਼ਹਿਰੀ ਖੇਤਰ ਵਿਚ ਇਹ ਦਰ 32.9% ਸੀ। ਸਬਸਿਡੀ 'ਤੇ ਮਿਲਣ ਵਾਲੀ ਕਣਕ ਦਾ ਸਰਕਾਰੀ ਮੁੱਲ 65 ਰੁਪਏ ਪ੍ਰਤੀ ਕਿਲੋ ਹੈ ਅਤੇ ਬਾਜ਼ਾਰ ਵਿਚ ਇਸ ਦੀ ਕੀਮਤ 140 ਤੋਂ 160 ਰੁਪਏ ਤੱਕ ਹੈ। ਸਿੰਧ ਸੂਬੇ ਦੇ ਕਸਬੇ ਮੀਰਪੁਰਖਾਸ ਵਿਚ 8 ਜਨਵਰੀ ਨੂੰ ਆਏ ਸਬਸਿਡੀ ਵਾਲੇ ਮਾਲ ਦੇ ਕੁੱਝ ਟਰੱਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸੈਂਕੜੇ ਲੋਕਾਂ ਦੀ ਭਗਦੜ ਵਿਚ ਇੱਕ ਸ਼ਖਸ ਦੀ ਮੌਤ ਹੋ ਗਈ। ਬਿੱਲਾਂ ਦਾ ਨਿਬੇੜਾ ਨਾ ਕਰਨ ਕਰ ਕੇ ਬੰਦਰਗਾਹਾਂ 'ਤੇ ਵੱਡੀਆਂ ਦਰਾਮਦਾਂ ਫਸੀਆਂ ਹੋਈਆਂ ਹਨ। ਪਾਕਿਸਤਾਨ ਦਾ ਵਿਦੇਸ਼ੀ ਮੁਦਰਾ ਭੰਡਾਰ ਪਿਛਲੇ ਸਾਲ ਦੇ ਮੁਕਾਬਲੇ 16% ਸੁੰਗੜ ਕੇ 3 ਅਰਬ ਡਾਲਰ 'ਤੇ ਆ ਗਿਆ ਹੈ ਜੋ ਪਿਛਲੇ 10 ਸਾਲਾਂ ਦਾ ਸਭ ਤੋਂ ਘੱਟ ਪੱਧਰ ਹੈ ਅਤੇ ਇੱਕ ਮਹੀਨੇ ਦੇ ਵਿਦੇਸ਼ੀ ਵਪਾਰ ਲਈ ਵੀ ਨਾਕਾਫੀ ਹੈ। ਪਾਕਿਸਤਾਨੀ ਮੁਦਰਾ ਵੀ ਡਾਲਰ ਦੇ ਮੁਕਾਬਲੇ ਮੁਢੇ ਮੂੰਹ ਡਿੱਗ ਰਹੀ ਹੈ ਤੇ 11 ਫਰਵਰੀ ਤੱਕ ਇਹ ਇਤਿਹਾਸ ਦੇ ਸਭ ਤੋਂ ਹੇਠਲੇ ਪੱਧਰ 271.50 'ਤੇ ਸੀ। ਪਾਕਿਸਤਾਨੀ ਮੁਦਰਾ ਇੱਕ ਸਾਲ ਵਿਚ ਆਪਣਾ ਮੁੱਲ 50 ਫੀਸਦੀ ਤੋਂ ਵੱਧ ਗੁਆ ਚੁੱਕੀ ਹੈ। ਪਾਕਿਸਤਾਨ ਸਿਰ 60,000 ਅਰਬ ਪਾਕਿਸਤਾਨੀ ਰੁਪਏ ਦਾ ਕਰਜ਼ਾ ਹੈ ਜਿਸ ਦੀ ਅਦਾਇਗੀ ਇਸ ਲਈ ਕਾਫੀ ਮੁਸ਼ਕਿਲ ਹੈ। ਇਸ ਕਰਜ਼ੇ ਵਿਚ ਇਕੱਲੇ ਚੀਨ ਦਾ ਹਿੱਸਾ 35% ਹੈ।

ਦੇਸੀ ਵਿਦੇਸ਼ੀ ਸਰਮਾਏਦਾਰਾਂ ਸਿਰ ਦੇਸ਼ ਦੀਆਂ ਮੌਜੂਦਾ ਸਾਰੀਆਂ ਸਿਆਸੀ ਪਾਰਟੀਆਂ ਸਿਰਫ ਕੁਰਸੀ ਦੀ ਖੇਡ ਖੇਡ ਰਹੀਆਂ ਹਨ। ਆਮ ਲੋਕਾਂ ਦੀ ਕਿਸੇ ਨੂੰ ਕੋਈ ਫਿਕਰ ਨਹੀਂ। ਪਿਛਲੇ ਕੁੱਝ ਸਾਲ ਦੇ ਸਿਆਸੀ ਘਟਨਾਕ੍ਰਮ 'ਤੇ ਝਾਤੀ ਮਾਰ ਲਈਏ ਤਾਂ ਇਹ ਸਭ ਕੁੱਝ ਹੋਰ ਸਪੱਸ਼ਟ ਹੋ ਜਾਵੇਗਾ। 2018 ਵਿਚ ਇਮਰਾਨ ਖਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਜੋ ਪਾਕਿਸਤਾਨੀ ਫੌਜ ਦੀ ਸਿਆਸੀ ਦਖਲਅੰਦਾਜ਼ੀ ਕਰ ਕੇ ਚੋਣਾਂ ਜਿੱਤੀ ਸੀ, ਉਸ ਨੂੰ ਸਾਢੇ ਤਿੰਨ ਸਾਲਾਂ ਬਾਅਦ ਅਪਰੈਲ 2022 ਵਿਚ ਰੂਸ ਅਤੇ ਚੀਨ ਨਾਲ ਨੇੜਲੇ ਸਬੰਧ ਬਣਾਉਣ ਕਰ ਕੇ ਅਤੇ ਕੌਮਾਂਤਰੀ ਮੁਦਰਾ ਕੌਸ ਦੇ ਸਮਝੌਤੇ ਦੀ ਉਲੰਘਣਾ ਕਰਨ 'ਤੇ ਅਮਰੀਕੀ ਥਾਪਤ ਵਾਲੀ ਫੌਜ, ਵਿਰੋਧੀ ਧੜੇ ਅਤੇ ਸਰਵਉੱਚ ਅਦਾਲਤ ਨੇ ਸਰਕਾਰ ਤੋਂ ਬਾਹਰ ਕਰ ਦਿੱਤਾ। ਤਿੰਨ ਮੁੱਖ ਪਾਰਟੀਆਂ ਜਿਨ੍ਹਾਂ ਦੀ ਹੁਣ ਸਰਕਾਰ ਹੈ, ਇਹਨਾਂ ਸਾਰਿਆਂ ਨੂੰ ਦੇਸ਼ ਦੀ ਸਭ ਤੋਂ ਤਾਕਤਵਰ ਸੰਸਥਾ ਪਾਕਿਸਤਾਨੀ ਫੌਜ ਦਾ ਸਾਥ ਹਾਸਲ ਹੈ ਜਿਸ ਦਾ ਦੇਸ਼ ਦੇ ਸਿਆਸੀ, ਆਰਥਿਕ ਅਤੇ ਸਮਾਜਿਕ ਮਾਮਲਿਆਂ ਵਿਚ ਤਾਨਾਸ਼ਾਹੀ ਦਾ ਲੰਮਾ ਇਤਿਹਾਸ ਹੈ। ਪਹਿਲਾਂ ਲੰਮਾ ਸਮਾਂ ਅਮਰੀਕੀ ਸਾਮਰਾਜੀਆਂ ਨੇ ਵੀ ਪਾਕਿਸਤਾਨ ਵਿਚ ਪੈਰ ਪਸਾਰੀ ਰੱਖੇ ਤੇ ਆਪਣੀ ਅਖੌਤੀ 'ਅਤਿਵਾਦ ਵਿਰੁੱਧ ਜੰਗ' ਵਿਚ ਪਾਕਿਸਤਾਨ ਦੇ ਆਰਥਿਕ

ਵਸੀਲਿਆਂ ਦੀ ਲੁੱਟ ਕੀਤੀ ਅਤੇ ਇੱਥੋਂ ਦੀ ਕਿਰਤੀ ਆਬਾਦੀ ਨੂੰ ਭੁੱਖਮਰੀ, ਗਰੀਬੀ ਤੇ ਨਿਰਾਸ਼ਾ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਕੀਤਾ ਹੈ।

ਕੌਮਾਂਤਰੀ ਮੁਦਰਾ ਕੌਸ ਦੀ ਰਾਸ਼ੀ
ਜਦੋਂ ਪਾਕਿਸਤਾਨ ਆਰਥਿਕ, ਸਿਆਸੀ ਅਤੇ ਸਮਾਜਿਕ ਤੌਰ 'ਤੇ ਹਨੇਰੇ ਅਤੇ ਬੇਵਸੀ ਦੇ ਦੌਰ ਵਿਚੋਂ ਲੰਘ ਰਿਹਾ ਹੈ, ਉਦੋਂ ਪਾਕਿਸਤਾਨ ਲਈ ਕੌਮਾਂਤਰੀ ਮੁਦਰਾ ਕੌਸ ਨੇ ਪਿਛਲੇ ਸਾਲ ਅਗਸਤ ਮਹੀਨੇ 1.1 ਅਰਬ ਡਾਲਰ ਦੀ ਰੱਦ ਕੀਤੀ ਕਿਸ਼ਤ ਨੂੰ ਹੁਣ ਨਵੀਆਂ 'ਸ਼ਰਤਾਂ' ਅਧੀਨ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਹਨਾਂ 'ਸ਼ਰਤਾਂ' ਤਹਿਤ ਪਾਕਿਸਤਾਨ ਨੂੰ ਕਈ ਨਵੇਂ 'ਆਰਥਿਕ ਸੁਧਾਰ' ਕਰਨੇ ਪੈਣਗੇ। ਇਹਨਾਂ 'ਆਰਥਿਕ ਸੁਧਾਰ' ਵਿਚ ਵਸਤਾਂ ਤੇ ਸੇਵਾਵਾਂ ਕਰ ਦੀਆਂ ਦਰਾਂ 18 ਫੀਸਦੀ ਤੋਂ ਵੱਧ ਵਧਾਉਣੀਆਂ ਪੈਣਗੀਆਂ ਅਤੇ ਦਰਾਮਦਾਂ 'ਤੇ ਲੱਗਣ ਵਾਲਾ ਟੈਕਸ ਘਟਾਉਣਾ ਪਵੇਗਾ। ਪੈਟਰੋਲ ਦੀ ਕੀਮਤ 20-35 ਰੁਪਏ ਵਧਾਉਣ ਦਾ ਪ੍ਰਸਤਾਵ ਹੈ ਜਿਸ ਦੇ ਐਲਾਨ ਨਾਲ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 249.8 ਅਤੇ 265.8 ਰੁਪਏ ਪ੍ਰਤੀ ਲਿਟਰ ਦੇ ਨਵੇਂ ਰਿਕਾਰਡ ਉੱਤੇ ਪਹੁੰਚ ਗਈਆਂ ਹਨ। ਵਿੱਤੀ ਸਰਮਾਏ ਦੇ ਸੰਸਾਰ ਵਿਆਪੀ ਹਮਲੇ ਅਧੀਨ ਕੌਮਾਂਤਰੀ ਮੁਦਰਾ ਕੌਸ ਨੇ ਹੜ੍ਹਾਂ ਕਾਰਨ ਹੋਈ ਤਬਾਹੀ ਦੇ ਬਾਵਜੂਦ ਆਪਣੀਆਂ ਸਖਤ ਸ਼ਰਤਾਂ ਵਿਚ ਕੋਈ ਵੀ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਨਾਲ ਇਹ ਰਾਹਤ ਪੈਕੇਜ ਘੱਟ ਤੇ ਆਫਤ ਪੈਕੇਜ ਵੱਧ ਲੱਗ ਰਿਹਾ ਹੈ ਕਿਉਂਕਿ ਇਸ ਨਾਲ ਪਾਕਿਸਤਾਨ ਦੀ ਆਰਥਿਕਤਾ ਨੇ ਲੀਹ 'ਤੇ ਤਾਂ ਨਹੀਂ ਮੁੜਨਾ ਸਗੋਂ ਸੰਕਟ ਹੋਰ ਡੂੰਘਾ ਹੁੰਦਾ ਜਾਵੇਗਾ। ਪਾਕਿਸਤਾਨ ਦੇ ਇੱਕ ਅਖਬਾਰ ਦੀ ਰਿਪੋਰਟ ਮੁਤਾਬਕ ਸਰਕਾਰ ਅਤੇ ਕੌਮਾਂਤਰੀ ਮੁਦਰਾ ਕੌਸ, ਦੋਵੇਂ ਹੀ ਆਪਣੀਆਂ

ਚਰਚਾਵਾਂ ਅਤੇ ਲੋਕ ਵਿਰੋਧੀ ਸਮਝੌਤਿਆਂ ਨੂੰ ਲੋਕਾਂ ਤੋਂ ਲੁਕਾ ਰਹੇ ਹਨ ਮਤੇ ਇਸ ਨਾਲ ਲੋਕਾਂ ਵਿਚ ਰੋਹ ਫੁੱਟੇਗਾ ਅਤੇ ਇਸ ਦੇ ਸ਼ਹਿਰਾਂ ਦੀਆਂ ਸੜਕਾਂ ਵਿਰੋਧ ਦੇ ਨਾਅਰਿਆਂ ਨਾਲ ਗੂੰਜਦੀਆਂ ਨਜ਼ਰ ਆਉਣਗੀਆਂ।

ਦਿਵਾਲੀਆ ਹੋਣ ਦਾ ਨੁਕਸਾਨ
ਪਾਕਿਸਤਾਨ ਦੇ ਛੇਤੀ ਹੀ ਦਿਵਾਲੀਆ ਹੋ ਜਾਣ ਦਾ ਖ਼ਦਸ਼ਾ ਹੈ। ਜੇ ਦੇਸ਼ ਦਿਵਾਲੀਆ ਹੋ ਜਾਂਦਾ ਹੈ ਤਾਂ ਇਸ ਦੇ ਕੁਲੀਨ ਵਰਗ ਨੂੰ ਘੱਟ ਨੁਕਸਾਨ ਹੋਵੇਗਾ ਕਿਉਂਕਿ ਇਹਨਾਂ ਨੇ ਦੇਸ਼-ਵਿਦੇਸ਼ ਵਿਚ ਆਪਣੀਆਂ ਅਤੇ ਆਪਣੇ ਸਕਿਆਂ ਦੀਆਂ ਜਾਇਦਾਦਾਂ ਸੁਰੱਖਿਅਤ ਰੱਖੀਆਂ ਹੋਈਆਂ ਹਨ ਪਰ ਇਸ ਨਾਲ ਪਾਕਿਸਤਾਨ ਦੀ ਬਹੁਗਿਣਤੀ ਗਰੀਬ ਲੋਕਾਈ ਮਾਰੀ ਜਾਵੇਗੀ ਜੋ ਪਹਿਲਾਂ ਹੀ ਹਰ ਕਿਸਮ ਦੀ ਤੰਗੀ ਦਾ ਸਾਹਮਣਾ ਕਰ ਰਹੀ ਹੈ। ਬੁਨਿਆਦੀ ਖੁਰਾਕ ਵਸਤਾਂ ਤੋਂ ਲੈ ਕੇ ਜ਼ਰੂਰੀ ਦਵਾਈਆਂ ਤੱਕ, ਗੈਸ, ਬਿਜਲੀ, ਘਰ ਦੇ ਖਰਚੇ ਕੱਢਣ ਲੋਕਾਂ ਲਈ ਮੁਸ਼ਕਿਲ ਹੋ ਰਹੇ ਹਨ। ਸਰਕਾਰੀ ਅਹਿਲਕਾਰਾਂ ਦੀ ਲੋਕਾਂ ਨਾਲ ਧੋਖਾਧੜੀ ਦੀ ਸ਼ਰੇਆਮ ਚਰਚਾ ਹੋ ਰਹੀ ਹੈ। ਮੁੱਖਧਾਰਾ ਮੀਡੀਆ ਦੇ ਨਾਲ-ਨਾਲ ਫੌਜ, ਨਿਆਂਪਾਲਿਕਾ, ਨੌਕਰਸ਼ਾਹੀ ਆਦਿ ਦਾ ਅਸਲ ਚਰਿੱਤਰ ਲੋਕਾਂ ਸਾਹਮਣੇ ਆਇਆ ਹੈ। ਇਹ ਪਾਰਟੀਆਂ ਨਾ ਸਗੋਂ ਆਪਣੇ ਅਮੀਰ ਹੋਣ ਲਈ ਕੰਮ ਕਰਦੀਆਂ ਹਨ ਸਗੋਂ ਹਾਕਮ ਜਮਾਤ ਦੇ ਹਿੱਤਾਂ ਦੀ ਹੀ ਸੇਵਾ ਕਰਦੀਆਂ ਹਨ। ਮੁਲਕ ਪੱਧਰ 'ਤੇ ਰਾਜ ਕਰਨ ਵਾਲੀ ਪਾਰਟੀ ਅਤੇ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਜਿਸ ਦੀ ਉੱਥੇ 2 ਸੂਬਿਆਂ ਵਿਚ ਸਰਕਾਰ ਹੈ, ਦੋਹਾਂ ਨੇ ਹਰ ਸੰਭਵ ਤਰੀਕੇ ਨਾਲ ਲੋਕਾਂ ਉੱਤੇ ਹਮਲਾ ਕੀਤਾ ਹੈ ਅਤੇ ਅਮੀਰਾਂ ਲਈ ਵੱਡੀਆਂ ਸਬਸਿਡੀਆਂ ਅਤੇ ਸਹਾਇਤਾ ਪੈਕੇਜ ਦਾ ਐਲਾਨ ਕਰਦੇ ਹੋਏ ਸਾਰੇ ਆਰਥਿਕ ਸੰਕਟ ਦਾ ਬੋਝ ਕਿਰਤੀ ਲੋਕਾਂ ਉੱਤੇ ਪਾ ਦਿੱਤਾ ਹੈ। ਕਿਸੇ ਵੀ ਸਰਮਾਏਦਾਰ ਸਿਆਸੀ ਧਿਰ ਅਤੇ ਕੌਮਾਂਤਰੀ ਮੁਦਰਾ ਕੌਸ ਕੋਲ ਅਰਥਚਾਰੇ ਨੂੰ ਮੁੜ ਸੁਰਜੀਤ ਕਰਨ ਦੀ ਕੋਈ ਵੀ ਠੋਸ ਯੋਜਨਾ ਨਹੀਂ ਹੈ। ਪਾਕਿਸਤਾਨ ਦੀ ਮਜ਼ਦੂਰ ਜਮਾਤ ਨੂੰ ਦੇਣ ਲਈ ਇਸ ਸਰਮਾਏਦਾਰੀ ਪ੍ਰਬੰਧ ਕੋਲ ਕੁੱਝ ਵੀ ਨਹੀਂ।



ਸਿਆਸੀ ਸੰਕਟ
'ਰਾਜ ਅਤੇ ਰਾਜਨੀਤਕ ਪਾਰਟੀਆਂ ਦਾ ਸੰਕਟ ਸਰਮਾਏਦਾਰ ਪ੍ਰਬੰਧ ਦੇ ਸੰਕਟ ਨੂੰ ਦਰਸਾਉਂਦਾ ਹੈ।' ਇਹ ਕਥਨ ਪਾਕਿਸਤਾਨ ਦੇ ਸਿਆਸੀ ਸੰਕਟ ਨੂੰ ਸਮਝਣ ਲਈ ਢੁਕਵਾਂ ਹੈ।

ਏ-ਇਨਸਾਫ ਪਾਰਟੀ ਜੋ ਪਾਕਿਸਤਾਨੀ ਫੌਜ ਦੀ ਸਿਆਸੀ ਦਖਲਅੰਦਾਜ਼ੀ ਕਰ ਕੇ ਚੋਣਾਂ ਜਿੱਤੀ ਸੀ, ਉਸ ਨੂੰ ਸਾਢੇ ਤਿੰਨ ਸਾਲਾਂ ਬਾਅਦ ਅਪਰੈਲ 2022 ਵਿਚ ਰੂਸ ਅਤੇ ਚੀਨ ਨਾਲ ਨੇੜਲੇ ਸਬੰਧ ਬਣਾਉਣ ਕਰ ਕੇ ਅਤੇ ਕੌਮਾਂਤਰੀ ਮੁਦਰਾ ਕੌਸ ਦੇ ਸਮਝੌਤੇ ਦੀ ਉਲੰਘਣਾ ਕਰਨ 'ਤੇ ਅਮਰੀਕੀ ਥਾਪਤ ਵਾਲੀ ਫੌਜ, ਵਿਰੋਧੀ ਧੜੇ ਅਤੇ ਸਰਵਉੱਚ ਅਦਾਲਤ ਨੇ ਸਰਕਾਰ ਤੋਂ ਬਾਹਰ ਕਰ ਦਿੱਤਾ। ਤਿੰਨ ਮੁੱਖ ਪਾਰਟੀਆਂ ਜਿਨ੍ਹਾਂ ਦੀ ਹੁਣ ਸਰਕਾਰ ਹੈ, ਇਹਨਾਂ ਸਾਰਿਆਂ ਨੂੰ ਦੇਸ਼ ਦੀ ਸਭ ਤੋਂ ਤਾਕਤਵਰ ਸੰਸਥਾ ਪਾਕਿਸਤਾਨੀ ਫੌਜ ਦਾ ਸਾਥ ਹਾਸਲ ਹੈ ਜਿਸ ਦਾ ਦੇਸ਼ ਦੇ ਸਿਆਸੀ, ਆਰਥਿਕ ਅਤੇ ਸਮਾਜਿਕ ਮਾਮਲਿਆਂ ਵਿਚ ਤਾਨਾਸ਼ਾਹੀ ਦਾ ਲੰਮਾ ਇਤਿਹਾਸ ਹੈ। ਪਹਿਲਾਂ ਲੰਮਾ ਸਮਾਂ ਅਮਰੀਕੀ ਸਾਮਰਾਜੀਆਂ ਨੇ ਵੀ ਪਾਕਿਸਤਾਨ ਵਿਚ ਪੈਰ ਪਸਾਰੀ ਰੱਖੇ ਤੇ ਆਪਣੀ ਅਖੌਤੀ 'ਅਤਿਵਾਦ ਵਿਰੁੱਧ ਜੰਗ' ਵਿਚ ਪਾਕਿਸਤਾਨ ਦੇ ਆਰਥਿਕ

ਪੀ.ਪੀ.ਪੀ. ਮਾਡਲ ਦੀ ਹਕੀਕਤ

ਅਡਾਨੀ ਦੀਆਂ ਕੰਪਨੀਆਂ ਦੇ ਸ਼ੇਅਰਾਂ ਨੂੰ ਲੈ ਕੇ ਘੜਮੱਸ ਮੱਚਣ ਤੋਂ ਵਿਰੋਧੀ ਧਿਰ ਵੱਲੋਂ ਸਰਕਾਰ 'ਤੇ ਆਪਣੇ ਕੁਝ ਖਾਸ-ਖਾਸ ਪੁੰਜੀਪਤੀਆਂ ਨੂੰ ਲਾਭ ਪਹੁੰਚਾਉਣ ਜਾਂ ਲਿਹਾਜ਼ੀ ਪੁੰਜੀਵਾਦ (ਕਰੋਨੀ ਕੈਪੀਟਲਿਜ਼ਮ) ਦੇ ਲਾਭੇ ਜਾ ਰਹੇ ਦੋਸ਼ਾਂ ਦੀ ਸੁਰ ਤਿੱਖੀ ਹੋ ਗਈ। ਸੱਤਾਧਾਰੀ ਪਾਰਟੀ ਨੇ ਮੋੜਵੇਂ ਰੂਪ ਵਿਚ ਵਿਰੋਧੀ ਧਿਰ ਖਿਲਾਫ ਉਸ ਦੀ ਸੱਤਾ ਦੇ ਦਿਨਾਂ ਵਿਚ ਲਿਹਾਜ਼ੀ ਪੁੰਜੀਵਾਦ ਨੂੰ ਸਹਿ ਦੇਣ ਦੇ ਛਿੱਤੇ ਵਿਵਾਦ ਦਾ ਚੇਤਾ ਕਰਾ ਕੇ ਇਹ ਸਿੱਧ ਕਰਨ ਦੀ

ਅਰੁਣ ਮੈਰਾ

ਕੋਸ਼ਿਸ਼ ਕੀਤੀ ਹੈ ਕਿ ਇਸ ਮਾਮਲੇ ਵਿਚ ਦੁੱਧ ਧੋਤਾ ਕੋਈ ਵੀ ਨਹੀਂ ਹੈ। ਇਨ੍ਹਾਂ ਰੋੜਕਿਆਂ ਨੂੰ ਜੋੜਨ ਵਾਲੀ ਤੰਦ ਇਹ ਹੈ ਕਿ ਇਹ ਸਰਕਾਰ ਅਤੇ ਪੁੰਜੀਪਤੀਆਂ ਦਰਮਿਆਨ ਤੈਅ ਪਾਏ ਪੀ.ਪੀ.ਪੀ. ਨੁਮਾ ਸਮਝੌਤਾ ਹੈ ਜੋ ਇਹ ਦੂਰਸੰਚਾਰ, ਹਵਾਈ ਅੱਡੇ, ਬੰਦਰਗਾਹਾਂ, ਰਾਜਮਾਰਗ ਆਦਿ ਦੇ ਨਿਰਮਾਣ ਲਈ ਤੈਅ ਪਾਏ ਜਾਂਦੇ ਹਨ। ਦੇਸ਼ ਲਈ ਲੋੜੀਂਦੇ ਬੁਨਿਆਦੀ ਢਾਂਚੇ ਦੇ ਜ਼ਿਆਦਾਤਰ ਪ੍ਰੋਜੈਕਟ ਅਡਾਨੀ ਕੰਪਨੀਆਂ ਨੂੰ ਦਿੱਤੇ ਜਾਂਦੇ ਰਹੇ ਹਨ। 1990ਵਿਆਂ ਵਿਚ ਜਦੋਂ ਅਰਥਚਾਰੇ ਦੇ ਦਰ ਪ੍ਰਾਈਵੇਟ ਖੇਤਰ ਲਈ ਖੋਲ੍ਹੇ ਗਏ ਸਨ ਤਾਂ ਬੁਨਿਆਦੀ ਢਾਂਚੇ ਦੇ ਉਥਾਨ ਲਈ 'ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ' (ਪੀ.ਪੀ.ਪੀ.) ਦਿਲਕਸ਼ ਰਣਨੀਤੀ ਬਣ ਗਈ ਸੀ। ਸਰਕਾਰ ਫੰਡਾਂ ਦੀ ਘਾਟ ਦਾ ਰੋਣਾ ਰੋਂਦੀ ਰਹਿੰਦੀ ਸੀ ਅਤੇ ਕਾਰੋਬਾਰ ਨੂੰ ਆਕਰਸ਼ਿਤ ਕਰਨ ਲਈ ਟੈਕਸ ਘਟਾਉਣ ਦਾ ਦਬਾਓ ਬਣਿਆ ਰਹਿੰਦਾ ਸੀ ਜਿਸ ਕਰ ਕੇ ਵਿਦੇਸ਼ੀ ਅਤੇ ਘਰੇਲੂ ਮੰਡੀਆਂ ਤੋਂ ਪੁੰਜੀ ਨਿਵੇਸ਼ ਕਰਾਉਣ ਦਾ ਜ਼ਿਮਾ ਪ੍ਰਾਈਵੇਟ ਸੈਕਟਰ ਦੇ ਮੋਢਿਆਂ 'ਤੇ ਪਾ ਦਿੱਤਾ ਗਿਆ। ਪ੍ਰਾਈਵੇਟ ਕੰਪਨੀਆਂ ਪ੍ਰੋਜੈਕਟ ਦੇ ਡਿਜ਼ਾਈਨ, ਅਮਲ ਅਤੇ ਅਪਰੇਸ਼ਨ ਵਿਚ ਮੁਹਾਰਤ ਵੀ ਲੈ ਕੇ ਆਉਂਦੀਆਂ ਜਿਸ ਦੀ ਸਰਕਾਰ ਕੋਲ ਘਾਟ ਹੁੰਦੀ ਸੀ। ਉਮੀਦ ਕੀਤੀ ਜਾਂਦੀ ਸੀ ਕਿ ਸਰਕਾਰ (ਲੋਕਾਂ ਦੀ ਪ੍ਰਤੀਨਿਧ) ਅਤੇ ਪ੍ਰਾਈਵੇਟ ਸੈਕਟਰ ਵਿਚਕਾਰ ਭਾਈਵਾਲੀ ਦਾ ਸਭ ਤੋਂ ਵੱਡਾ ਲਾਭ ਦੇਸ਼ ਦੇ ਲੋਕਾਂ ਨੂੰ ਹੋਵੇਗਾ।


ਅਕਸਰ ਜਿਸ ਕਿਸੇ ਦੇ ਹੱਥ ਵਿਚ ਹਥੜਾ ਹੁੰਦਾ ਹੈ, ਉਸ ਨੂੰ ਹਰ ਚਿੰਜ ਕਿੱਲ ਹੀ ਨਜ਼ਰ ਆਉਂਦੀ ਹੈ, ਉਦੋਂ ਹੀ ਨੀਤੀਧਾਰਕਾਂ ਲਈ 'ਪੀ.ਪੀ.ਪੀ.' ਮਨਭਾਉਂਦਾ ਔਜ਼ਾਰ ਬਣ ਗਿਆ। ਦੇਸ਼ ਅੰਦਰ ਹਵਾਈ ਅੱਡਿਆਂ, ਬੰਦਰਗਾਹਾਂ ਤੇ ਰਾਜਮਾਰਗਾਂ ਜਿਹੇ ਬੁਨਿਆਦੀ ਢਾਂਚੇ ਅਤੇ ਆਮ ਨਾਗਰਿਕਾਂ ਲਈ ਵਰਤੋਂ ਵਿਚ ਆਉਣ ਵਾਲੀਆਂ ਸੇਵਾਵਾਂ ਜਿਵੇਂ ਪਾਣੀ, ਬਿਜਲੀ, ਸਿੱਖਿਆ ਅਤੇ ਸਿਹਤ ਸੰਭਾਲ ਦੀ ਘਾਟ ਪਾਈ ਜਾਂਦੀ ਸੀ। ਇਨ੍ਹਾਂ ਸਾਰੇ ਖੇਤਰਾਂ ਵਿਚ ਵਿੱਤੀ ਮਦਦ ਲਈ ਯੋਜਨਾ ਕਮਿਸ਼ਨ ਕੋਲ ਆਉਣ ਵਾਲੇ ਕਿਸੇ ਵੀ ਮੰਤਰਾਲੇ ਜਾਂ ਸੂਬਾਈ ਸਰਕਾਰ ਨੂੰ 'ਪੀ.ਪੀ.ਪੀ.' ਤਰਜ਼ ਅਤੇ ਵਿਧੀ ਦੇ ਨੇਮਾਂ ਤਹਿਤ ਅਰਜ਼ੀ ਦੇਣ ਲਈ ਆਖਿਆ ਜਾਂਦਾ ਸੀ। ਪੀ.ਪੀ.ਪੀ. ਪ੍ਰੋਜੈਕਟਾਂ ਦੇ ਠੇਕੇ ਉਨ੍ਹਾਂ ਬੋਲੀਕਾਰਾਂ ਨੂੰ ਦਿੱਤੇ ਜਾਂਦੇ ਸਨ ਜੋ ਸਰਕਾਰ ਤੋਂ ਘੱਟ ਤੋਂ ਘੱਟ ਵਿੱਤੀ ਇਮਦਾਦ ਦੀ ਤਵੱਕੋ ਕਰਦੇ ਸਨ ਅਤੇ ਬਹੁਤਾ ਹਿੱਸਾ ਆਪ ਨਿਵੇਸ਼ ਕਰਦੇ ਸਨ ਅਤੇ ਜੋ ਬੁਨਿਆਦੀ ਢਾਂਚੇ ਦੇ ਵਰਤੋਂਕਾਰਾਂ ਲਈ ਪ੍ਰੋਜੈਕਟ ਦੇ ਲਾਗਤ ਖਰਚੇ ਵੀ ਘੱਟ ਰੱਖਦੇ ਸਨ। ਲਿਹਾਜ਼ੀ ਪੁੰਜੀਵਾਦ ਦਾ ਦੌਰ ਵਿਚ ਉਦੋਂ ਸ਼ੁਰੂ ਹੁੰਦਾ ਹੈ ਜਦੋਂ ਮਗਰੋਂ ਉਹ (ਪੁੰਜੀਪਤੀ) ਪ੍ਰੋਜੈਕਟਾਂ ਨੂੰ ਆਪਣੇ ਲਈ ਲਾਹੇਵੰਦ ਬਣਾਉਣ ਲਈ ਸਰਕਾਰ ਤੋਂ ਕਰਾਰ ਦੀਆਂ ਸ਼ਰਤਾਂ ਵਿਚ ਬਦਲਾਓ ਕਰਵਾਉਣ ਲੱਗ ਪਏ। ਯੂਪੀਏ ਦੇ ਕਾਰਜਕਾਲ ਦੌਰਾਨ ਦਿੱਲੀ ਹਵਾਈ ਅੱਡੇ ਦੇ ਕੰਟਰੈਕਟ ਵਿਚ ਇਵੇਂ ਹੀ ਹੋਇਆ ਅਤੇ ਇਹ ਖਦਸ਼ੇ ਲੱਗਣ ਲੱਗ ਪਏ ਸਨ ਕਿ ਅਡਾਨੀ ਨੂੰ ਹਵਾਈ ਅੱਡਿਆਂ ਦੇ ਕੰਟਰੈਕਟ ਇਸ ਲਈ ਦਿੱਤੇ ਜਾ ਰਹੇ ਹਨ ਕਿਉਂਕਿ ਉਸ ਦੀਆਂ ਜ਼ਿਆਦਾਤਰ ਬੋਲੀਆਂ ਬਹੁਤ ਦਿਲਕਸ਼ ਹੁੰਦੀਆਂ ਹਨ ਪਰ ਬਾਅਦ ਵਿਚ ਇਨ੍ਹਾਂ ਵਿਚ ਬਦਲਾਓ ਕਰਵਾ ਲਿਆ ਜਾਂਦਾ ਹੈ। ਸਰਕਾਰ ਅਤੇ ਪ੍ਰਾਈਵੇਟ ਸੈਕਟਰ ਵਿਚਕਾਰ ਸਾਂਝੇਦਾਰੀ ਤੈਅ ਪਾਏ ਜਾਣ ਸਮੇਂ ਪੀ.ਪੀ.ਪੀ. ਦੇ ਸੰਕਲਪ ਵਿਚ ਚੋਬੀ 'ਪੀ' ਭਾਵ ਅਵਾਮ ਗਾਇਬ ਹੁੰਦੇ ਹਨ ਜਿਨ੍ਹਾਂ ਦੀ ਖਾਤਰ ਇਹ ਬੁਨਿਆਦੀ ਢਾਂਚੇ

ਦਾ ਨਿਰਮਾਣ ਕੀਤਾ ਜਾਂਦਾ ਹੈ। ਬੁਨਿਆਦੀ ਢਾਂਚੇ ਦਾ ਨਿੱਜੀਕਰਨ ਹੋਣ ਕਰ ਕੇ ਇਹ ਜ਼ਰੂਰੀ ਹੈ ਕਿ ਨਾਗਰਿਕ ਇਸ ਦੀ ਵਰਤੋਂ ਲਈ ਪੈਸੇ ਅਦਾ ਕਰਨਗੇ ਪਰ ਉਨ੍ਹਾਂ ਦੀਆਂ ਲੋੜਾਂ ਨੂੰ ਸਮਝਿਆ ਜਾਣਾ ਚਾਹੀਦਾ ਹੈ ਅਤੇ ਨਿਵੇਸ਼ ਤੋਂ ਮਿਲਣ ਵਾਲੇ ਮਾਲੀਏ ਦਾ ਹਿਸਾਬ ਕਿਤਾਬ ਲਾਉਦਿਆਂ ਸੇਵਾਵਾਂ ਲਈ ਅਦਾਇਗੀ ਕਰਨ ਦੀ ਉਨ੍ਹਾਂ ਦੀ ਸਮੱਰਥਾ ਨੂੰ ਵੀ ਵਾਇਆ ਜਾਣਾ ਚਾਹੀਦਾ ਹੈ। ਦਿੱਲੀ-ਗੁੜਗਾਓ (ਜੈਪੁਰ ਤੱਕ) ਐਕਸਪ੍ਰੈਸਵੇਅ ਸ਼ਹਿਰੀ ਖੇਤਰਾਂ ਦੇ ਆਸੇ ਪਾਸਿਓਂ ਲੰਘਦਾ ਹੈ ਅਤੇ ਇਸ ਦਾ ਨਿਰਮਾਣ 'ਪੀ.ਪੀ.ਪੀ.' ਤਹਿਤ ਕੀਤਾ ਗਿਆ ਹੈ ਜੋ ਵਾਹਨ ਚਾਲਕਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਸਫ਼ਰ ਦੇ ਸਮੇਂ ਵਿਚ ਇਕ ਤਿਹਾਈ ਕਮੀ ਆ ਗਈ ਹੈ। ਇਹ ਪ੍ਰੋਜੈਕਟ ਵਿੱਤੀ ਤੌਰ 'ਤੇ ਵੀ ਸਫਲ ਹੈ। ਕਾਰਾਂ ਦੀ ਆਵਾਜਾਈ ਸੁਖਾਲੀ ਕਰਨ ਲਈ ਸ਼ੁਰੂ ਵਿਚ ਦੁਪਹੀਆ ਵਾਹਨਾਂ ਨੂੰ ਇਸ 'ਤੇ ਚੜ੍ਹਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਪਰ ਲੋਕਾਂ ਨੇ ਇਸ ਦਾ ਵਿਰੋਧ ਕੀਤਾ। ਆਧੁਨਿਕ ਸਿਗਨਲ ਮੁਕਤ ਐਕਸਪ੍ਰੈਸਵੇਅ ਲੋਕਾਂ ਦੇ ਰਿਹਾਇਸ਼ੀ ਤੇ ਕੰਮਕਾਜੀ ਖੇਤਰਾਂ ਨੂੰ ਵੱਖੋ ਵੱਖਰਾ ਕਰਦਾ ਹੋਇਆ ਲੰਘਦਾ ਹੈ। ਪੈਦਲ ਤੇ ਸਾਈਕਲ ਚਾਲਕਾਂ ਨੂੰ ਇਸ 'ਤੇ ਆਉਣ ਦੀ ਆਗਿਆ ਨਹੀਂ ਹੈ ਅਤੇ ਜਦੋਂ ਉਹ ਕਦੇ ਅਜਿਹਾ ਕਰਦੇ ਹਨ ਤਾਂ ਵੱਡੀਆਂ ਕਾਰਾਂ ਵਾਲੇ ਭਾਰਤੀ ਅਵਾਮ ਦੀਆਂ 'ਆਪਹੁਦਰੀਆਂ' ਦੀਆਂ ਸ਼ਿਕਾਇਤਾਂ ਕਰਨ ਲੱਗ ਪੈਂਦੇ ਹਨ। ਕਾਰਾਂ ਵਾਲਿਆਂ ਦੀ ਜਮਾਤ ਪਹਿਲਾਂ ਤਾਂ ਚਾਈਂ ਚਾਈਂ 'ਟੌਲ' ਅਦਾ ਕਰਦੀ ਹੈ ਪਰ ਜਦੋਂ ਉਸ ਨੂੰ ਕੰਪਨੀਆਂ ਦੇ 'ਧੌਲਰ' ਭਰਨ ਦੀਆਂ ਖਬਰਾਂ ਪੜ੍ਹਨ ਨੂੰ ਮਿਲਦੀਆਂ ਹਨ ਤਾਂ ਉਸ ਨੂੰ ਦਿੱਕਤ ਹੋਣ ਲੱਗ ਪੈਂਦੀ ਹੈ। ਜਿਵੇਂ ਸਰਕਾਰ ਵਾਰ ਵਾਰ ਖਬਰਦਾਰ ਕਰਦੀ ਰਹੀ ਹੈ ਕਿ ਜੇ ਕਾਨੂੰਨੀ ਕਰਾਰਾਂ ਦਾ ਇਹਤਰਾਮ ਨਾ ਕੀਤਾ ਗਿਆ ਤਾਂ ਅੱਗੋਂ ਨਿਵੇਸ਼ ਆਉਣਾ ਬੰਦ ਹੋ ਜਾਵੇਗਾ ਜਿਸ ਕਰ ਕੇ ਉਹ ਕਰਾਰ ਵਿਚ ਬਦਲਾਓ ਲਈ ਮਜਬੂਰ ਹੋ ਗਈ। ਲਿਹਾਜ਼ੀ ਪੁੰਜੀਵਾਦ ਪੀ.ਪੀ.ਪੀ. ਦੇ ਸੰਕਲਪ ਦਾ ਅੰਤਰੀਵੀ ਹਿੱਸਾ ਹੈ ਜਿਸ ਵਿਚੋਂ ਲੋਕ ਗਾਇਬ

ਹੁੰਦੇ ਹਨ। ਸਾਰੇ ਲੋਕਾਂ ਨੂੰ ਮੁਫਤ ਜਾਂ ਅਦਾਇਗੀਯੋਗ ਮਿਲਦੀਆਂ ਜਨਤਕ ਸਹੂਲਤਾਂ ਦੀ ਲੋੜ ਹੁੰਦੀ ਹੈ, ਉਨ੍ਹਾਂ ਵਿਚ ਮੁਢਲੀ ਸਿੱਖਿਆ ਤੇ ਸਿਹਤ ਸੰਭਾਲ, ਪਾਣੀ ਤੇ ਬਿਜਲੀ ਸ਼ਾਮਲ ਹਨ ਅਤੇ ਲੋਕਾਂ ਦੀਆਂ ਲੋੜਾਂ ਅਤੇ ਇਨ੍ਹਾਂ ਬਦਲੇ ਪੈਸੇ ਅਦਾ ਕਰਨ ਦੀ ਉਨ੍ਹਾਂ ਦੀ ਸਮੱਰਥਾ ਦਾ ਪਹਿਲੂ ਪ੍ਰੋਜੈਕਟ ਦੇ ਡਿਜ਼ਾਈਨ ਵਿਚ ਸ਼ਾਮਲ ਹੋਣਾ ਚਾਹੀਦਾ ਹੈ। ਇੱਥੋਂ ਤੱਕ ਕਿ ਖਾਣਾਂ ਅਤੇ ਦਿਹਾੜੀ ਖੇਤਰਾਂ ਵਿਚ ਫੈਕਟਰੀਆਂ ਲਈ ਨਿਵੇਸ਼ ਕਰਨ ਸਮੇਂ ਵੀ ਉਨ੍ਹਾਂ ਨਾਲ ਸਲਾਹ ਮਸ਼ਵਰਾ ਜ਼ਰੂਰੀ ਹੁੰਦਾ ਹੈ ਕਿਉਂਕਿ ਇਨ੍ਹਾਂ ਦਾ ਸਭ ਤੋਂ ਵੱਧ ਪ੍ਰਭਾਵ ਸਬੰਧਿਤ ਲੋਕਾਂ 'ਤੇ ਹੀ ਪੈਣਾ ਹੁੰਦਾ ਹੈ। ਸਰਕਾਰ ਨੇ ਵਾਤਾਵਰਨਕ ਪ੍ਰਭਾਵ ਸਮੀਖਿਆ ਦੀ ਪ੍ਰਕਿਰਿਆ ਹਟਾ ਦਿੱਤੀ ਹੈ ਜਿਸ ਵਿਚ ਮੁਕਾਮੀ ਭਾਈਚਾਰੇ ਦੇ ਲੋਕਾਂ ਦੀ ਇਸ ਆਧਾਰ 'ਤੇ ਰਾਇ ਲਈ ਜਾਂਦੀ ਸੀ ਕਿ ਉਨ੍ਹਾਂ ਦੀ ਸਮੂਹਕ ਆਵਾਜ਼ ਸੁਣੀ ਜਾਣੀ ਚਾਹੀਦੀ ਹੈ। ਪ੍ਰੋਜੈਕਟ ਦੇ ਪ੍ਰੋਮੋਟਰਾਂ ਦਾ ਕਹਿਣਾ ਸੀ ਕਿ ਇਹ ਪ੍ਰਕਿਰਿਆ ਕਾਫੀ ਗੁੰਝਲਦਾਰ ਸੀ ਤੇ ਕਾਫੀ ਲੰਮੀ ਚਲਦੀ ਸੀ। ਸਰਕਾਰ ਦਾ ਕਹਿਣਾ ਹੈ ਕਿ ਇਸ ਦੀ ਥਾਂ ਹੁਣ ਮਾਹਿਰਾਂ ਵੱਲੋਂ ਮੁਲਕਣ ਕੀਤਾ ਜਾਂਦਾ ਹੈ ਜਿਸ ਨੂੰ ਮੁਕਾਬਲਤਨ ਘੱਟ ਸਮਾਂ ਲਗਦਾ ਹੈ ਅਤੇ ਨਿਵੇਸ਼ ਦਾ ਰਾਹ ਸੁਖਾਲਾ ਹੋ ਜਾਂਦਾ ਹੈ। ਜਾਪਦਾ ਹੈ ਕਿ ਲਿਹਾਜ਼ੀ ਪੁੰਜੀਵਾਦ ਕਰ ਕੇ ਇਕ ਵਾਰ ਲੋਕਾਂ ਨੂੰ ਲਾਭੇ ਕਰ ਦਿੱਤਾ ਗਿਆ ਹੈ। ਕਾਰਪੋਰੇਟ ਜਗਤ ਵਿਚ ਜਦੋਂ ਵੀ ਕੋਈ ਸਕੈਂਡਲ ਦਾ ਖੁਲਾਸਾ ਹੁੰਦਾ ਹੈ ਤਾਂ ਖੁੱਲ੍ਹੀ ਮੰਡੀ ਦੇ ਪੈਰੋਕਾਰਾਂ ਇਹੀ ਕਹਿੰਦੇ ਹਨ ਕਿ ਇਹ ਅਸਲ ਵਿਚ ਨਿਗਰਾਨ ਅਦਾਰਿਆਂ ਦੀ ਨਾਕਾਮੀ ਕਰ ਕੇ ਹੋਇਆ ਹੈ। ਅਡਾਨੀ ਦੇ ਮਾਮਲੇ ਵਿਚ ਉਨ੍ਹਾਂ ਨੇ ਸੋਬੀ ਵੱਲ ਉਲਾਹ ਕੀਤੀ ਹੈ। ਇਸ ਲਈ ਵਿਦੇਸ਼ੀ ਨਿਵੇਸ਼ਕਾਂ ਦਾ ਭਰੋਸਾ ਬਹਾਲ ਕਰਨ ਲਈ ਭਾਰਤ ਦੀ ਵਿੱਤੀ ਮੰਡੀ ਦੇ ਨਿਗਰਾਨਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਇੱਥੇ ਵੀ ਨਾਗਰਿਕਾਂ ਦੀਆਂ ਲੋੜਾਂ ਨੂੰ ਵਿਸਾਰ ਦਿੱਤਾ ਜਾਂਦਾ ਹੈ। ਦਸ ਫੀਸਦ ਤੋਂ ਵੀ ਘੱਟ ਭਾਰਤੀ ਨਾਗਰਿਕ ਸ਼ੇਅਰ ਬਾਜ਼ਾਰ ਵਿਚ ਸਿੱਧੇ ਤੌਰ 'ਤੇ ਜਾਂ ਮਿਊਚਲ

ਫੰਡਾਂ ਵਿਚ ਨਿਵੇਸ਼ ਕਰਦੇ ਹਨ। ਬਾਕੀ ਬਚਦੇ 90 ਫੀਸਦ ਲੋਕਾਂ ਦੀ ਜ਼ਿੰਦਗੀ ਲਈ ਜਿਹੜੇ ਗੱਲ ਮਾਇਨੇ ਰੱਖਦੀ ਹੈ, ਉਹ ਇਹ ਹੈ ਕਿ ਵਾਤਾਵਰਨ, ਕਿਰਤ, ਜਨਤਕ ਸੇਵਾ ਅਤੇ ਕੀਮਤ ਦੇ ਨੇਮਾਂ ਬਾਰੇ ਨਿਗਰਾਨ ਅਦਾਰਿਆਂ ਦਾ ਮਿਆਰ ਕਿਹੋ ਜਿਹਾ ਹੈ। ਉੱਥੇ ਜਦੋਂ ਨਿਗਰਾਨੀ ਦਾ ਸਿੱਕੋ ਜਾ ਸਕਿਆ ਜਾਂਦਾ ਹੈ ਤਾਂ ਕਾਰੋਬਾਰਾਂ ਲਈ ਮੁਨਾਫਾ ਕਮਾਉਣਾ ਔਖਾ ਹੋ ਜਾਂਦਾ ਹੈ ਜਿਸ ਕਰ ਕੇ ਇਨ੍ਹਾਂ ਨੇਮਾਂ ਵਿਚ ਢਿੱਲ ਦੇ ਦਿੱਤੀ ਜਾਂਦੀ ਹੈ। ਇਕ ਵਾਰ ਫਿਰ ਲਿਹਾਜ਼ੀ ਪੁੰਜੀਵਾਦ ਝੰਡੀ ਲੈ ਜਾਂਦਾ ਹੈ। ਸਰਕਾਰੀ ਹੋਣ ਭਾਵੇਂ ਪ੍ਰਾਈਵੇਟ, ਪੁੰਜੀਵਾਦੀ ਜਗਤ ਵਿਚ ਸਾਰੇ ਉਦਮਾਂ ਦੀ ਕਾਰਗੁਜ਼ਾਰੀ ਦਾ ਪੈਮਾਨਾ ਸ਼ੇਅਰ ਬਾਜ਼ਾਰ ਵਿਚ ਉਨ੍ਹਾਂ ਦੇ ਸ਼ੇਅਰਾਂ ਦੀ ਕੀਮਤ ਤੋਂ ਸਿੱਖਿਆ ਜਾਂਦਾ ਹੈ। ਦੂਜੇ ਸ਼ਬਦਾਂ ਵਿਚ ਇਹ ਕਿ ਆਪਣੇ ਨਿਵੇਸ਼ਕਾਂ ਲਈ ਉਹ ਕਿੰਨੀ ਕਮਾਈ ਪੈਦਾ ਕਰਦੇ ਹਨ ਨਾ ਕਿ ਉਹ 90 ਫੀਸਦ ਲੋਕਾਂ ਦੀਆਂ ਲੋੜਾਂ ਦੀ ਕਿਸ ਹੱਦ ਤੱਕ ਪੂਰਤੀ ਕਰਦੇ ਹਨ। ਸਰਕਾਰੀ ਖੇਤਰ ਨੇ ਬੁਨਿਆਦੀ ਢਾਂਚੇ ਅਤੇ ਜਨਤਕ ਸਹੂਲਤਾਂ ਦੇ ਨਿਰਮਾਣ ਤੋਂ ਆਪਣੇ ਪੈਰ ਪਿਛਾਂਹ ਖਿੱਚ ਲਏ ਹਨ ਅਤੇ ਇਸ ਨਾਲ ਜਨਤਕ ਖੇਤਰ ਦੇ ਉਦਮਾਂ ਦੇ ਨਿੱਜੀਕਰਨ ਦਾ ਰੁਝਾਨ ਤੇਜ਼ ਹੋ ਗਿਆ ਹੈ। ਪ੍ਰਾਈਵੇਟ ਸੈਕਟਰ ਤੋਂ ਤਵੱਕੋ ਕੀਤੀ ਜਾਂਦੀ ਹੈ ਕਿ ਇਹ ਜਨਤਕ ਭਲਾਈ ਪੈਦਾ ਕਰੇਗਾ। ਇਸ ਤਰ੍ਹਾਂ ਮੰਡੀ ਪ੍ਰਣਾਲੀ ਦੇ ਡਿਜ਼ਾਈਨ ਵਿਚ ਲਿਹਾਜ਼ੀ ਪੁੰਜੀਵਾਦ ਦੀਆਂ ਰੋਟੀਆਂ ਸੇਕੀਆਂ ਜਾਂਦੀਆਂ ਹਨ। ਮੰਡੀ ਅਰਥਚਾਰੇ ਵਿਚ ਜਨਤਕ ਅਤੇ ਪ੍ਰਾਈਵੇਟ ਖੇਤਰ ਇਕ ਦੂਜੇ ਤੋਂ ਵੱਖੋ-ਵੱਖਰੇ ਕਰ ਦਿੱਤੇ ਗਏ ਹਨ। ਮੰਡੀ ਵਿਚ ਸਿਰਫ ਉਨ੍ਹਾਂ ਲੋਕਾਂ ਦੀ ਹੀ ਨਹੀਂ ਸੁਣੀ ਜਾਂਦੀ ਜਿਨ੍ਹਾਂ ਕੋਲ ਨਿਵੇਸ਼ ਕਰਨ ਲਈ ਧਨ ਹੈ ਸਗੋਂ ਅਵਾਮ ਦੀਆਂ ਲੋੜਾਂ ਨੂੰ ਵੀ ਦੇਖਣਾ ਚਾਹੀਦਾ ਹੈ। ਅਰਥਚਾਰੇ ਦੇ ਪ੍ਰਬੰਧਕੀ ਉਦਮ ਵਿਚ ਇਕ ਹੋਰ ਪੀ ਜੋੜਨਾ ਚਾਹੀਦਾ ਹੈ; ਭਾਵ ਲੋਕ, ਜਨਤਕ, ਪ੍ਰਾਈਵੇਟ ਭਾਈਵਾਲੀ। ਹੁਣ ਤਕ ਲਾਭੇ ਰੱਖੀ ਗਈ ਇਸ 'ਪੀ' ਭਾਵ ਅਵਾਮ ਨੂੰ ਨਾ ਕੇਵਲ ਸ਼ਾਮਲ ਹੀ ਕੀਤਾ ਜਾਵੇ ਸਗੋਂ ਤਰਜੀਹੀ ਮੁਕਾਮ ਵੀ ਦਿੱਤਾ ਜਾਣਾ ਚਾਹੀਦਾ ਹੈ।

ਕਾਲੇ ਵੇਲਿਆਂ ਦੀ ਕਹਾਣੀ: ਅਨੁਭਵ ਸਿਨਹਾ ਦੀ ਨਵੀਂ ਫਿਲਮ 'ਭੀੜ'



ਫਿਲਮਸਾਜ਼ ਅਨੁਭਵ ਸਿਨਹਾ ਅਤੇ (ਸੱਜੇ) ਫਿਲਮ ਭੀੜ ਦਾ ਪੋਸਟਰ।

ਫਿਲਮ 'ਲੂਪ ਲਪੇਟਾ' ਦਾ ਸੱਤਿਆ



ਅਦਾਕਾਰ ਤਾਹਿਰ ਰਾਜ ਭਸੀਨ ਨੇ ਆਪਣੀ ਫਿਲਮ 'ਲੂਪ ਲਪੇਟਾ' ਵਿਚਲੇ ਕਿਰਦਾਰ 'ਸੱਤਿਆ' ਬਾਰੇ ਦੱਸਿਆ ਕਿ ਇਹ ਕਈ ਮਨੁੱਖੀ ਮਾਨਸਿਕ ਪੱਖਾਂ ਨੂੰ ਉਜਾਗਰ ਕਰਦਾ ਹੈ। 'ਲੂਪ ਲਪੇਟਾ' ਵਿਚ ਤਾਪਸੀ ਪੰਨੂ ਨੇ ਵੀ ਅਦਾਕਾਰੀ ਕੀਤੀ ਸੀ ਤੇ ਇਹ ਫਿਲਮ ਸਾਲ ਪਹਿਲਾਂ ਨੈੱਟਫਲਿਕਸ 'ਤੇ ਰਿਲੀਜ਼ ਹੋਈ ਸੀ। ਫਿਲਮ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦੇ ਹੋਏ ਤਾਹਿਰ ਨੇ ਕਿਹਾ, "ਯਕੀਨ ਨਹੀਂ ਹੋ ਰਿਹਾ ਕਿ ਇਸ ਫਿਲਮ ਨੂੰ ਰਿਲੀਜ਼ ਹੋਇਆ ਇੱਕ ਸਾਲ ਹੋ ਗਿਆ ਹੈ। ਇਸ ਫਿਲਮ ਵਿਚ ਸੱਤਿਆ ਨੂੰ ਜਿਸ ਤਰ੍ਹਾਂ ਦਿਖਾਇਆ ਗਿਆ ਸੀ, ਮੈਨੂੰ ਉਸ ਤਰ੍ਹਾਂ ਦਾ ਤਜਰਬਾ ਪਹਿਲਾਂ ਕਦੇ ਨਹੀਂ ਸੀ ਹੋਇਆ। ਉਸ ਨੇ ਕਿਹਾ 'ਲੂਪ ਲਪੇਟਾ' ਨੇ ਉਸ ਦੇ ਲੁਕੇ ਹੋਏ ਹੁਨਰ ਨੂੰ ਉਜਾਗਰ ਕਰਨ ਦਾ ਮੌਕਾ ਦਿੱਤਾ ਸੀ।"



ਅਨੁਭਵ ਸਿਨਹਾ ਦੀ ਫਿਲਮ 'ਭੀੜ' ਵਿਚ ਕਰੋਨਾ ਵੇਲੇ ਲੱਗੇ ਲੋਕਡਾਊਨ ਦੌਰਾਨ ਮੱਚੀ ਅਫਰਾ-ਤਫਰੀ ਅਤੇ ਭਗਦੜ ਦੇ ਮਾਹੌਲ ਨੂੰ ਦਰਸਾਇਆ ਗਿਆ ਹੈ। ਫਿਲਮ ਵਿਚ ਕੋਵਿਡ-19 ਮਹਾਮਾਰੀ ਵੇਲੇ ਅਫਸਰਸ਼ਾਹੀ ਵੱਲੋਂ ਪਰਵਾਸੀਆਂ ਨਾਲ ਕੀਤੇ ਧੱਕੇ ਅਤੇ ਪਰਵਾਸੀਆਂ ਵੱਲੋਂ ਪੈਦਲ ਤੈਅ ਕੀਤੇ ਗਏ ਹਜ਼ਾਰਾਂ ਮੀਲ ਦੇ ਸਫ਼ਰ ਦੀ ਕਹਾਣੀ ਬਿਆਨੀ ਗਈ ਹੈ। ਹਾਲ ਹੀ ਵਿਚ ਰਿਲੀਜ਼ ਲਗਭਗ ਤਿੰਨ ਮਿੰਟ ਲੰਮੇ ਟਰੇਲਰ ਦੀ ਸ਼ੁਰੂਆਤ ਕਰੋਨਾ ਮਹਾਮਾਰੀ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਨੂੰ ਕੀਤੇ ਸੰਬੋਧਨ ਨਾਲ ਹੁੰਦੀ ਹੈ। ਟਰੇਲਰ ਵਿਚ ਲੋਕਡਾਊਨ ਦੌਰਾਨ ਆਰਥਿਕ ਪੱਖੋਂ ਤੰਗ ਅਤੇ ਖੁਸ਼ਹਾਲ ਦੋਵੇਂ ਕਿਸਮ ਦੇ ਲੋਕਾਂ ਦੇ ਤਜਰਬੇ

ਦਿਖਾਏ ਗਏ ਹਨ ਤੇ ਅਨੁਭਵ ਸਿਨਹਾ ਦੀਆਂ ਹੋਰਨਾਂ ਫਿਲਮਾਂ ਵਾਂਗ ਹੀ ਇਸ ਫਿਲਮ ਦੇ ਟਰੇਲਰ ਵਿਚ ਵੀ ਲੋਕਾਂ ਲਈ ਕਈ ਸਵਾਲ ਖੜ੍ਹੇ ਕੀਤੇ ਗਏ ਹਨ। ਇਹ ਫਿਲਮ 24 ਮਾਰਚ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਵੇਗੀ। ਅਦਾਕਾਰ ਰਾਜਕੁਮਾਰ ਰਾਓ ਅਤੇ ਅਦਾਕਾਰਾ ਭੂਮੀ ਪੇਡਨੇਕਰ ਦੀ ਫਿਲਮ 'ਭੀੜ' ਦਾ ਟੀਜ਼ਰ ਵੀ ਰਿਲੀਜ਼ ਕੀਤਾ ਗਿਆ ਹੈ। ਇਸ ਟੀਜ਼ਰ ਦਾ ਲਿੰਕ ਰਾਜਕੁਮਾਰ ਰਾਓ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਗਿਆ ਹੈ। ਵੀਡੀਓ ਸਾਂਝੀ ਕਰਦਿਆਂ ਅਦਾਕਾਰ ਰਾਜਕੁਮਾਰ ਰਾਓ ਨੇ ਕਿਹਾ, "ਅਸੀਂ ਉਸ ਵੇਲੇ ਦੀ ਕਹਾਣੀ ਦੱਸ ਰਹੇ ਹਾਂ, ਜਦੋਂ ਵੰਡ ਦੇਸ਼ ਦੀ ਨਹੀਂ ਸਮਾਜ ਦੀ ਹੋਈ ਸੀ... 'ਭੀੜ' ਕਾਲੇ

ਵੇਲਿਆਂ ਦੀ ਬਲੈਕ ਐਂਡ ਵ੍ਹਾਈਟ ਕਹਾਣੀ ਹੈ। ਟੀਜ਼ਰ ਵਿਚ ਰੇਲਵੇ ਸਟੇਸ਼ਨਾਂ ਅਤੇ ਬੱਸ ਐਂਡਿਅੰ 'ਤੇ ਇਕੱਠੀ ਹੋਈ ਭੀੜ ਦਿਖਾਈ ਦੇ ਰਹੀ ਹੈ। ਇੱਕ ਆਵਾਜ਼ ਦੱਸਦੀ ਹੈ ਕਿ ਇਹ ਭੀੜ 1947 ਵਿਚ ਭਾਰਤ ਦੀ ਹੋਈ ਵੰਡ ਵੇਲੇ ਦੀ ਨਹੀਂ ਸਗੋਂ ਇਹ 2020 ਵਿਚ ਲੱਗੇ ਲੋਕਡਾਊਨ ਦਾ ਵੇਲਾ ਹੈ, ਜਦੋਂ ਕਰੋਨਾ ਦੇ ਕੇਸਾਂ ਵਿਚ ਵਾਧਾ ਹੋਣ ਮਗਰੋਂ ਦੇਸ਼ ਦੇ ਸਾਰੇ ਰਾਜਾਂ ਵੱਲੋਂ ਆਪਣੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਸਨ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਸੜਕਾਂ 'ਤੇ ਭਟਕ ਰਹੇ ਸਨ। ਇਸ ਫਿਲਮ ਵਿਚ ਪੰਜ ਕਥੂਰ ਅਤੇ ਦੀਆ ਮਿਰਜ਼ਾ ਵੀ ਮਹਿਮਾਨ ਭੂਮਿਕਾਵਾਂ ਹਨ। ਅਨੁਭਵ ਸਿਨਹਾ ਇਸ ਤੋਂ ਪਹਿਲਾਂ 'ਤੁਮ ਬਿਨ', 'ਦਸ' 'ਰਾ.ਵਨ', 'ਮੁਲਕ', 'ਆਰਟੀਕਲ

15', 'ਬੱਪੜ' ਵਰਗੀਆਂ ਫਿਲਮਾਂ ਬਣਾ ਚੁੱਕਾ ਹੈ। ਅਨੁਭਵ ਸਿਨਹਾ ਦਾ ਜਨਮ ਅਲਾਹਾਬਾਦ ਦਾ ਹੈ। ਉਹਨੇ ਗਰੈਜੂਏਸ਼ਨ (ਮਕੈਨੀਕਲ ਇੰਜਨੀਅਰਿੰਗ) 1987 ਵਿਚ ਅਲੀਗੜ੍ਹ ਮੁਸਲਿਮ ਯੀਨੀਵਰਸਿਟੀ ਤੋਂ ਕੀਤੀ। ਉਸ ਦੀ ਪਤਨੀ ਰਤਨਾ ਸਿਨਹਾ ਵੀ ਫਿਲਮਸਾਜ਼ ਹੈ। ਉਸ ਨੇ ਫਿਲਮ 'ਸ਼ਾਦੀ ਮੈਂ ਜ਼ਰੂਰ ਆਨਾਂ' ਬਣਾਈ ਹੈ ਜਿਸ ਵਿਚ ਰਾਜਕੁਮਾਰ ਰਾਓ ਅਤੇ ਕ੍ਰਿਤੀ ਖਰਬੰਦਾ ਨੇ ਹੀਰੋ-ਹੀਰੋਇਨ ਦੀਆਂ ਭੂਮਿਕਾਵਾਂ ਨਿਭਾਈਆਂ ਹਨ। ਉਸ ਦਾ ਭਰਾ ਅਨੁਪਮ ਸਿਨਹਾ ਵੀ ਫਿਲਮਸਾਜ਼ ਹੈ। ਅਨੁਭਵ ਸਿਨਹਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦਿੱਲੀ ਵਿਚ ਬਇਟਰ ਕਲਾਕਾਰ ਵਜੋਂ ਕੀਤੀ ਸੀ ਅਤੇ ਫਿਰ ਉਹ 1990 ਵਿਚ ਮੁੰਬਈ ਪੁੱਜ ਗਿਆ। -ਜਗਜੀਤ ਸਿੰਘ

ਨੰਦਿਤਾ ਦਾਸ ਹੁਣ 'ਜ਼ਵੀਗਾਟੋ' ਨਾਲ ਹਾਜ਼ਰ



ਖੱਬਿਓ: ਫਿਲਮ 'ਜ਼ਵੀਗਾਟੋ' ਦਾ ਪੋਸਟਰ, ਅਦਾਕਾਰਾ ਤੇ ਫਿਲਮਸਾਜ਼ ਨੰਦਿਤਾ ਦਾਸ, ਅਦਾਕਾਰਾ ਸ਼ਹਾਨਾ ਗੋਸਵਾਮੀ ਅਤੇ ਨੰਦਿਤਾ ਦਾਸ ਦੀ ਪਹਿਲੀਆਂ ਫਿਲਮਾਂ 'ਫਿਰਾਕ' ਤੇ 'ਮੰਟੋ' ਦੇ ਪੋਸਟਰ।

ਕਾਮੇਡੀ ਕਲਾਕਾਰ ਕਪਿਲ ਸ਼ਰਮਾ ਨੇ ਸ਼੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ ਅਤੇ ਆਪਣੀ ਆਉਣ ਵਾਲੀ ਨਵੀਂ ਫਿਲਮ 'ਜ਼ਵੀਗਾਟੋ' ਦੀ ਸਫਲਤਾ ਲਈ ਅਰਦਾਸ ਕੀਤੀ। ਉਨ੍ਹਾਂ ਨਾਲ ਫਿਲਮ ਦੀ ਨਿਰਦੇਸ਼ਕਾ ਨੰਦਿਤਾ ਦਾਸ ਅਤੇ ਸਹਾਇਕ ਅਦਾਕਾਰਾ ਸ਼ਹਾਨਾ ਗੋਸਵਾਮੀ ਮੌਜੂਦ ਸਨ। ਕਪਿਲ ਸ਼ਰਮਾ ਨੇ ਦੱਸਿਆ ਕਿ ਉਹ ਪੰਜਾਬ ਭਰ ਵਿਚ ਇਸ ਫਿਲਮ ਦੀ ਸਫਲਤਾ ਲਈ ਦੌਰਾ ਕਰ ਰਹੇ ਹਨ। ਫਿਲਮ 'ਜ਼ਵੀਗਾਟੋ' ਉੱਘੀ ਕਲਾਕਾਰ ਅਤੇ ਨਿਰਦੇਸ਼ਕਾ ਨੰਦਿਤਾ ਦਾਸ ਵੱਲੋਂ ਬਣਾਈ

ਕੁਦਰਤ ਕੌਰ

ਗਈ ਹੈ। ਕਪਿਲ ਨੇ ਕਿਹਾ ਕਿ ਉਸ ਨੂੰ ਨੰਦਿਤਾ ਦਾਸ ਤੋਂ ਬਹੁਤ ਕੁਝ ਨਵਾਂ ਸਿੱਖਣ ਦਾ ਮੌਕਾ ਮਿਲਿਆ ਹੈ। ਇਸ ਫਿਲਮ ਵਿਚ ਕਪਿਲ ਸ਼ਰਮਾ ਵੱਖਰੇ ਕਿਰਦਾਰ ਵਿਚ ਦਿਖਾਈ ਦੇਵੇਗਾ। ਇਸ ਦੌਰਾਨ ਕਪਿਲ ਸ਼ਰਮਾ ਨੂੰ ਰਸਤੇ ਵਿਚ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ 'ਜੀ ਆਇਆਂ' ਕਿਹਾ ਅਤੇ ਸੈਲਫੀਆਂ ਵੀ ਲਈਆਂ। ਇਹ ਫਿਲਮ ਪਿਛਲੇ ਸਾਲ ਟੋਰਾਂਟੋ (ਕੈਨੇਡਾ) ਦੇ ਇੱਕ ਫਿਲਮ ਮੇਲੇ ਵਿਚ ਦਿਖਾਈ ਗਈ ਸੀ ਅਤੇ ਇਸ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਇਹ ਫਿਲਮ ਭੁਵਨੇਸ਼ਵਰ (ਉੜੀਸਾ) ਵਿਚ ਫਿਲਮਾਈ ਗਈ ਕਹਾਣੀ ਹੈ। ਮਾਨਸ ਨਾਂ ਦਾ ਨੌਜਵਾਨ ਇੱਕ ਫੈਕਟਰੀ ਵਿਚ ਫਲੋਰ ਮੈਨੇਜਰ ਵਜੋਂ ਕੰਮ ਕਰਦਾ ਹੈ ਪਰ ਉਸ ਦੀ ਨੌਕਰੀ ਛੁੱਟ

ਜਾਂਦੀ ਹੈ। ਉਸ ਨੂੰ ਹੋਰ ਕਿਤੇ ਨੌਕਰੀ ਨਹੀਂ ਮਿਲਦੀ ਤਾਂ ਉਹ ਫੂਡ ਡਿਲਿਵਰੀ ਬੁਆਏ ਬਣ ਜਾਂਦਾ ਹੈ। ਘਰੇ ਉਸ ਦੀ ਪਤਨੀ, ਦੋ ਬੱਚੇ ਅਤੇ ਬਿਮਾਰ ਮਾਂ ਹੈ। ਬਹੁਤ ਮੁਸ਼ਕਿਲ ਨਾਲ ਉਹ ਆਪਣੇ ਘਰ ਦਾ ਗੁਜ਼ਾਰਾ ਤੋਰਦਾ ਹੈ। ਪਤਨੀ ਪ੍ਰਤਿਮਾ ਵੀ ਘਰ ਚਲਾਉਣ ਲਈ ਹੰਭਲੇ ਮਾਰਦੀ ਹੈ। ਇਸ ਫਿਲਮ ਵਿਚ ਕਪਿਲ ਸ਼ਰਮਾ ਅਤੇ ਸ਼ਹਾਨਾ ਗੋਸਵਾਮੀ ਤੋਂ ਇਲਾਵਾ ਗੁਲ ਪਨਾਗ, ਸਯਾਨੀ ਗੁਪਤਾ, ਸਵਾਨੰਦ ਕਿਰਕੀ ਆਦਿ ਨੇ ਵੀ ਅਦਾਕਾਰੀ ਕੀਤੀ ਹੈ। ਇਹ ਫਿਲਮ ਖੁਦ ਨੰਦਿਤਾ ਦਾਸ ਨੇ ਲਿਖੀ ਹੈ। ਨੰਦਿਤਾ ਦਾਸ ਇਸ ਤੋਂ ਪਹਿਲਾਂ 'ਫਿਰਾਕ' (2008) ਅਤੇ 'ਮੰਟੋ' (2018) ਫਿਲਮਾਂ ਬਣਾ ਚੁੱਕੀ ਹੈ। ਇਨ੍ਹਾਂ ਦੋਹਾਂ ਫਿਲਮਾਂ ਨੇ ਦਰਸ਼ਕਾਂ ਅਤੇ

ਆਲੋਚਕਾਂ ਦਾ ਧਿਆਨ ਖਿੱਚਿਆ। ਫਿਲਮ 'ਫਿਰਾਕ' ਸਾਲ 2002 ਵਿਚ ਗੁਜਰਾਤ ਵਿਚ ਹੋਏ ਦੰਗਿਆਂ ਬਾਰੇ ਹੈ। ਇਸ ਵਿਚ ਦੰਗਿਆਂ ਤੋਂ ਬਾਅਦ ਦੇ ਮਾਰਮਿਕ ਹਾਲਾਤ ਦਿਖਾਏ ਗਏ ਹਨ। ਬਤੌਰ ਨਿਰਦੇਸ਼ਕ ਇਹ ਨੰਦਿਤਾ ਦਾਸ ਦੀ ਪਲੇਠੀ ਫਿਲਮ ਸੀ ਅਤੇ ਇਸ ਵਿਚ ਨਸੀਰੁਦੀਨ ਸ਼ਾਹ, ਦੀਪਤੀ ਨਵਲ, ਨਵਾਜ਼ੁਦੀਨ ਸਿੱਦੀਕੀ, ਪਰੋਸ਼ ਰਾਵਲ, ਸੰਜੇ ਸੂਰੀ, ਰਘੁਬੀਰ ਯਾਦਵ, ਸ਼ਹਾਨਾ ਗੋਸਵਾਮੀ, ਟਿਸਕਾ ਚੋਪੜਾ ਵਰਗੇ ਅਦਾਕਾਰਾਂ ਨੇ ਵੱਖ-ਵੱਖ ਭੂਮਿਕਾਵਾਂ ਨਿਭਾਈਆਂ ਸਨ। ਫਿਲਮ 'ਮੰਟੋ' ਉੱਘੇ ਲਿਖਾਰੀ ਸਾਅਦਤ ਹਸਨ ਮੰਟੋ ਦੀ ਜ਼ਿੰਦਗੀ ਉੱਤੇ ਆਧਾਰਿਤ ਫਿਲਮ ਹੈ ਅਤੇ ਇਸ ਫਿਲਮ ਵਿਚ ਮੁੱਖ ਕਿਰਦਾਰ ਮਸ਼ਹੂਰ ਅਦਾਕਾਰ ਨਵਾਜ਼ੁਦੀਨ ਸਿੱਦੀਕੀ ਨੇ

ਨਿਭਾਇਆ ਸੀ। ਫਿਲਮ ਵਿਚ ਰਸਿਕਾ ਦੁੱਗਲ ਨੇ ਮੰਟੋ ਦੀ ਬੀਵੀ ਦਾ ਕਿਰਦਾਰ ਨਿਭਾਇਆ ਸੀ। 64ਵੇਂ ਫਿਲਮਫੇਅਰ ਐਵਾਰਡਸ ਵਿਚ ਇਸ ਫਿਲਮ ਨੂੰ ਕੁੱਲ ਸੱਤ ਨਾਮਜ਼ਦਗੀਆਂ ਹਾਸਲ ਹੋਈਆਂ ਸਨ ਅਤੇ ਦੋ ਇਨਾਮ ਜਿੱਤ ਵੀ ਲਏ ਸਨ। ਨੰਦਿਤਾ ਦਾਸ ਨੇ ਪਹਿਲਾਂ ਬਤੌਰ ਅਦਾਕਾਰਾ ਫਿਲਮੀ ਦੁਨੀਆ ਵਿਚ ਪ੍ਰਵੇਸ਼ ਕੀਤਾ ਸੀ। ਆਪਣੀ ਪਹਿਲੀ ਹੀ ਫਿਲਮ '1947 ਅਰਥ' ਲਈ ਉਸ ਨੂੰ ਫਿਲਮਫੇਅਰ ਇਨਾਮ ਵੀ ਮਿਲਿਆ। ਇਸ ਤੋਂ ਬਾਅਦ ਉਸ ਨੇ 'ਬਵੰਡਰ', 'ਆਮਰ ਭੂਵਨ', 'ਕਮਲੀ', 'ਰਾਮਚੰਦ ਪਾਕਿਸਤਾਨੀ' ਵਰਗੀਆਂ ਫਿਲਮਾਂ ਵਿਚ ਵੀ ਆਪਣੀ ਅਦਾਕਾਰੀ ਦੇ ਜੋਹ ਦਿਖਾਏ।

Golden State Realty

ਸਮੂਹ ਸਾਧ ਸੰਗਤ ਨੂੰ ਸੰਮਤ ਨਾਨਕਸ਼ਾਹੀ 555 ਦੀ ਆਮਦ ਦੀਆਂ ਲੱਖ-ਲੱਖ ਵਧਾਈਆਂ
ਘਰਾਂ ਦੀ ਵਧੀਆ ਡੀਲ ਤੇ ਘਟ ਤੋਂ ਘਟ ਵਿਆਜ ਦਰਾਂ 'ਤੇ ਲੋਨ ਲੈ ਕੇ ਦੇਣ ਲਈ ਮਸ਼ਹੂਰ

Selling Homes from Gilroy to Sacramento, CA
Call us before visiting new model homes to save big time.

Time to buy new home in Tracy, Manteca, Lothrop and Stockton

Pinnacle Award Winner 2014, 2015, 2016 & 2017
Grand Master Award Winner: 2018-2021

Call for Listing Special 2023

Ph: 510-304-9292 or 408-666-8279



Anmol Singh Gill
REALTOR
Bre. # 02062952



Armaan Singh Gill
REALTOR
Bre. # 02161166
Ph: 510-709-7987



Jaswinder (Jassi) Gill
M.Sc (PAU)
CA BRE# 00966763
Broker/Owner/Notary



Harjot Singh Gill
REALTOR
Bre. # 02036421
Ph: 408.413.8350



Rakesh Pabla
REALTOR
Lic no: 01507068
Ph: 408.531.5464

Fremont Office: 86 Pilgrim Loop, Fremont CA 94539
Tel: 510-440-9292

Visit us @ www.jassigill.com
for hot listings

1. 2411 Bentley Lane
Tracy CA 95376
2. 225 Lock Court
Stockto, CA, 95210
3. 5079 Brett Court
CA, 94538
4. 1379 Michael Dr
Tracy, CA, 95337
5. 3055 Bernard Ave
San Ramon, CA, 94583

Recent Sales

6. 380 cardona Cir
Pleasanton CA 94583
7. 5788 Arlene way
Livermore CA 94550
8. 2569 Bennett ct
Tracy CA 95377

9. 3055 Bernard Ave
San Ramon, CA, 94583
10. 1693 Corpsman St
Manteca, CA, 95337
11. 5177 Roycroft Way
Fremont, CA, 94538

12. 2925 Mabury Rd
San Jose, CA, 95133
13. 105 Machado Ct
Tracy, CA, 95376
14. 3315 Mount Everest dr
San Jose ca 95127
15. 16765 oak view Cir
Morgan hill ca 95037
16. 1663 Dedini Ln
Ripon, CA, 95366

Purchase Loan and Refinance

Call Sukhveer (Sukhi) Gill Ph: 510-207-9067
DHMS, Loan Broker

CA BRE Lic.#01180969
NMLS# 352095